

**LADOO MATRIMONIAL**  
ਰਿਸ਼ਤੇ ਹੀ ਰਿਸ਼ਤੇ RISTHE HI RISTHE  
We Provide Worldwide Services

**Jetander Sapra**  
212-470-7175, 516-309-0236  
ladooatrimonial@gmail.com  
jetandersapra@gmail.com  
217 Bethpage Rd, #20,  
Hicksville, NY 11801  
www.ladooatrimonial.com

**ਪ੍ਰਾਈਵੇਟ ਗੱਡੀਆਂ, ਕਮਰਸ਼ੀਅਲ ਟਰੱਕ, ਲਾਈਫ ਅਤੇ ਘਰਾਂ ਦੀ ਇੰਸ਼ੂਰੈਂਸ ਦੀ ਸੇਵਾ ਵਿਚ ਤਜਰਬੇਕਾਰ ਬੌਬੀ ਸਿੰਘ ਨੂੰ ਚੰਗੀਆਂ ਸੇਵਾਵਾਂ ਲਈ ਅੱਜ ਹੀ ਕਾਲ ਕਰੋ**

**ਬੌਬੀ ਸਿੰਘ**  
ਪੰਜਾਬੀ ਭਰਾਵਾਂ ਦੀ ਸੇਵਾ ਵਿਚ ਹਰ ਪਲ ਹਾਜ਼ਰ

**(ਸੈਲ): 718-757-7809**  
**ਫੋਨ (ਦਫਤਰ): 718-262-9700**  
**(ਫੈਕਸ): 516-439-5418**

ਗੱਡੀਆਂ ਅਤੇ ਘਰਾਂ ਦੀ ਇੰਸ਼ੂਰੈਂਸ ਸਬੰਧੀ ਸਲਾਹ-ਮਸ਼ਵਰਾ ਕਰਕੇ ਪੈਸੇ ਦੀ ਬੱਚਤ ਕਰੋ।

120-20 101 Avenue S. Richmond Hill, NY 11419

**Singh Accounting & Tax Services**  
Niagara Falls Grand Island, NY  
All kinds of accounting work.  
\*Book keeping \*Payroll \*Sales Tax  
\*New business set up \*E-file tax return  
Go to App store to load our free App  
**Ph: 716-425-7126**  
Fax: 716-284-0025  
Email: singhtaxservice@yahoo.com  
Website: singhtaxservice.com

**Sarbjit Singh Khakh (Sabhi) Accountant**

Twentieth Year of Publication    ਨਿਊ ਯਾਰਕ ਐਡੀਸ਼ਨ    Price 50¢    Email: punjabtimes1@gmail.com  
ਸ਼ਿਕਾਗੋ, ਸੈਨ ਫਰਾਂਸਿਸਕੋ ਅਤੇ ਨਿਊ ਯਾਰਕ ਤੋਂ ਇਕੋ ਸਮੇਂ ਪ੍ਰਕਾਸ਼ਿਤ ਹਫਤਾਵਾਰ    www.punjabtimesusa.com

# ਪੰਜਾਬ ਟਾਈਮਜ਼

Punjab Times, Vol 20, Issue 25, June 22, 2019    20451 N. Plum Grove Rd., Palatine, IL 60074    Ph:847-359-0746, Fax:847-705-9388

## ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਅਹਿਮ ਖੁਲਾਸੇ

## ਡੇਰਾ ਮੁਖੀ ਨੂੰ ਮੁਆਫੀ: ਬਾਦਲਾਂ ਵੱਲ ਮੁੜ ਉਠੀ ਉਂਗਲ

### ਗਾਇਬ ਹੋਏ ਦਸਤਾਵੇਜ਼ਾਂ ਬਾਰੇ ਖੁਲਾਸਿਆਂ ਨੇ ਸ਼੍ਰੋਮਣੀ ਕਮੇਟੀ ਬੁਰੀ ਫਸਾਈ

**ਚੰਡੀਗੜ੍ਹ:** ਜੂਨ 1984 ਨੂੰ ਸਾਕਾ ਨੀਲਾ ਤਾਰਾ (ਅਪਰੇਸ਼ਨ ਬਲੂ ਸਟਾਰ) ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਗਾਇਬ ਹੋਏ ਸਿੱਖ ਇਤਿਹਾਸ ਦੇ ਅਨਮੋਲ ਦਸਤਾਵੇਜ਼ਾਂ ਨੂੰ ਲੈ ਕੇ ਹੁਣ ਤੱਕ ਇਹੀ ਮੰਨਿਆ ਗਿਆ ਕਿ ਇਹ ਕੀਮਤੀ ਖਜ਼ਾਨਾ ਫੌਜ ਕੋਲ ਹੈ। ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵਾਰ-ਵਾਰ ਕੇਂਦਰ ਸਰਕਾਰ ਤੋਂ ਸਿੱਖਾਂ ਦਾ ਇਹ ਖਜ਼ਾਨਾ ਵਾਪਸ ਮੰਗਦੀਆਂ ਰਹੀਆਂ ਪਰ ਹੁਣ ਇਸ ਮਾਮਲੇ ਵਿਚ ਵੱਡਾ ਖੁਲਾਸਾ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਦ ਸਵਾਲਾਂ ਦੇ ਘੇਰੇ ਵਿਚ ਹੈ।

ਇਕ ਅਜਿਹਾ ਦਸਤਾਵੇਜ਼ ਸਾਹਮਣੇ ਆਇਆ ਹੈ ਜਿਸ ਰਾਹੀਂ ਫੌਜ ਇਹ ਦਾਅਵਾ ਕਰ ਰਹੀ ਹੈ ਕਿ ਅਪਰੇਸ਼ਨ ਬਲੂ ਸਟਾਰ ਦੌਰਾਨ ਫੌਜ ਨੇ ਸਿੱਖਾਂ ਦਾ ਜੋ ਅਨਮੋਲ ਖਜ਼ਾਨਾ ਜ਼ਬਤ ਕੀਤਾ ਸੀ, ਉਹ ਤਾਂ ਕਦੋਂ ਦਾ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਚੁੱਕੀ ਹੈ। ਫੌਜ ਵਲੋਂ ਇਹ ਅਣਮੁੱਲੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਸਪੁਰਦ ਕਰਨ ਵੇਲੇ ਰਸੀਦ ਵੀ ਲਈ ਗਈ ਸੀ ਜਿਸ ਉਤੇ ਬਕਾਇਦਾ ਤਤਕਾਲੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੇ ਦਸਤਖਤ ਵੀ ਹਨ ਜਿਨ੍ਹਾਂ ਵਿਚ ਤਤਕਾਲੀ ਸਕੱਤਰ ਭਾਨ ਸਿੰਘ, ਸਾਬਕਾ ਲਾਇਬਰੇਰੀਅਨ ਬਲਬੀਰ ਸਿੰਘ ਤੇ ਸਹਾਇਕ ਸਕੱਤਰ ਕੁਲਵੰਤ ਸਿੰਘ ਨੇ ਦਸਤਖਤ ਕੀਤੇ ਸਨ। ਕੁਲਵੰਤ ਸਿੰਘ ਨੇ ਖੁਦ ਪੱਤਰ ਉਤੇ ਦਸਤਖਤ ਕਰਨ ਦੀ ਪੁਸ਼ਟੀ ਕੀਤੀ ਹੈ: ਹਾਲਾਂਕਿ ਕੁਲਵੰਤ ਸਿੰਘ ਦਾ ਦਾਅਵਾ

ਹੈ ਕਿ ਇਸ ਦਸਤਾਵੇਜ਼ ਉਪਰ ਅੰਗਰੇਜ਼ੀ ਵਿਚ ਇਕ ਵਾਧੂ ਲਾਈਨ ਸ਼ਾਮਲ ਕੀਤੀ ਹੋਈ ਹੈ ਜੋ ਉਸ ਵੇਲੇ ਨਹੀਂ ਸੀ। ਇਸ ਲਾਈਨ ਵਿਚ ਦਰਜ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਾਰਾ ਸਾਮਾਨ ਵਸੂਲ ਲਿਆ ਹੈ।

ਇਹ ਦੋਸ਼ ਵੀ ਲੱਗ ਰਹੇ ਹਨ ਕਿ ਫੌਜ ਵਲੋਂ ਵਾਪਸ ਕੀਤੇ ਦਸਤਾਵੇਜ਼ ਵੇਚ ਦਿੱਤੇ ਗਏ ਹਨ। ਇਹ ਸਭ ਗੁਪਤ ਤਰੀਕੇ ਨਾਲ ਕੀਤਾ ਹੈ ਪਰ ਹੁਣ ਫੌਜ ਦੇ ਦਾਅਵੇ ਨੇ ਕਮੇਟੀ ਨੂੰ ਕਸੂਤਾ ਫਸਾ ਦਿੱਤਾ ਹੈ। ਹੁਣ ਸਵਾਲ ਇਹ ਉਠ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਾਂ ਹੁਣ ਤੱਕ ਇਹੀ ਰੋਲਾ ਪਾ ਰਹੀ ਸੀ ਕਿ ਫੌਜ ਤੋਂ ਕੇਂਦਰ ਸਰਕਾਰ ਦਸਤਾਵੇਜ਼ਾਂ ਦੀ ਵਾਪਸੀ ਸਬੰਧੀ ਕੋਈ ਰਾਹ ਨਹੀਂ ਦੇ ਰਹੀ।

ਇਸ ਸਬੰਧੀ ਪਿਛਲੇ ਸਾਢੇ ਤਿੰਨ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਨਾਲ ਚਿੱਠੀ ਪੱਤਰ ਵੀ ਕਰਦੀ ਰਹੀ। ਉਸ ਨੇ ਦਰਬਾਰ ਸਾਹਿਬ 'ਤੇ ਹਮਲੇ ਦੇ ਨੁਕਸਾਨ ਦੀ ਪੂਰਤੀ ਲਈ 1000 ਕਰੋੜ ਰੁਪਏ ਦਾ ਮੁਕੱਦਮਾ ਵੀ ਦਾਇਰ ਕੀਤਾ ਹੋਇਆ ਹੈ ਪਰ ਹੁਣ ਸਾਰਾ ਖੁਲਾਸਾ ਹੋਣ ਤੋਂ ਬਾਅਦ ਖੁਦ ਹੀ ਮੰਨ ਰਹੀ ਹੈ ਕਿ ਫੌਜ ਨੇ ਸੱਤ ਵਾਰ ਦਸਤਾਵੇਜ਼ ਵਾਪਸ ਕੀਤੇ ਹਨ।

ਇਨ੍ਹਾਂ ਦਸਤਾਵੇਜ਼ਾਂ ਵਿਚ 205 ਹੱਥ ਲਿਖਤ ਸਰੂਪ, 807 ਪੁਸਤਕਾਂ, ਇਕ ਹੁਕਮਨਾਮੇ ਸਮੇਤ ਕੁਝ ਅਖਬਾਰਾਂ ਸ਼ਾਮਲ ਹਨ। ਬਾਕੀ ਸਾਮਾਨ ਵਿਚ ਸ਼ਾਮਲ 307 ਹੱਥ ਲਿਖਤ ਸਰੂਪ ਅਤੇ 11107 ਪੁਸਤਕਾਂ ਹੁਣ ਤੱਕ ਸ਼੍ਰੋਮਣੀ ਕਮੇਟੀ ਨੂੰ ਨਹੀਂ

ਮਿਲੀਆਂ ਹਨ।

ਸ਼੍ਰੋਮਣੀ ਕਮੇਟੀ ਕੋਲ ਭਾਵੇਂ ਕਿਸੇ ਵੀ ਸਵਾਲ ਦਾ ਢੁਕਵਾਂ ਜਵਾਬ ਨਹੀਂ ਹੈ ਪਰ ਮਸਲਾ ਭਖਦਾ ਵੇਖ ਪੰਜ ਮੈਂਬਰੀ ਉਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਨ੍ਹਾਂ ਗੰਭੀਰ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੀ ਸਥਿਤੀ ਦਾ ਪਤਾ ਲਾਉਣ ਲਈ 1984 ਤੋਂ ਬਾਅਦ ਦੇ ਅਧਿਕਾਰੀਆਂ ਤੇ ਮੌਜੂਦਾ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਜਿਸ ਵਿਚ ਖੁਲਾਸਾ ਹੋਇਆ ਕਿ ਫੌਜ ਵਲੋਂ ਹੁਣ ਤੱਕ 7 ਵਾਰ ਸਾਮਾਨ ਵਾਪਸ ਕੀਤਾ ਗਿਆ ਹੈ ਪਰ ਉਸ ਵਿਚ ਸਿੱਖ ਰੈਫਰੈਂਸ ਲਾਇਬਰੇਰੀ ਨਾਲ ਸਬੰਧਤ ਸਾਮਾਨ ਸਿਰਫ ਦੋ ਵਾਰ ਹੀ ਵਾਪਸ ਕੀਤਾ ਗਿਆ ਹੈ, ਜਿਸ ਵਿਚ 205 ਹੱਥ ਲਿਖਤ ਸਰੂਪ ਅਤੇ ਕੁਝ ਪੁਸਤਕਾਂ ਸ਼ਾਮਲ ਹਨ।

ਇਹ ਪੰਜ ਮੈਂਬਰੀ ਕਮੇਟੀ ਫੌਜ ਵੱਲੋਂ ਵਾਪਸ ਕੀਤੇ ਗਏ ਸਾਮਾਨ ਅਤੇ ਰੈਫਰੈਂਸ ਲਾਇਬਰੇਰੀ ਵਿਚ ਪੁੱਜੇ ਸਮਾਨ ਦੀ ਜਾਂਚ ਕਰੇਗੀ ਤੇ 1984 ਤੋਂ ਲੈ ਕੇ ਹੁਣ ਤੱਕ ਦੇ ਸਮੁੱਚੇ ਰਿਕਾਰਡ ਨੂੰ ਵਾਚੇਗੀ। ਇਸੇ ਤਰ੍ਹਾਂ ਪਾਵਨ ਸਰੂਪ ਵੇਚੇ ਜਾਣ ਦੀ ਵੀ ਜਾਂਚ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਲਾਇਬਰੇਰੀ ਦਾ ਅਮੁੱਲਾ ਖਜ਼ਾਨਾ ਫੌਜ ਚੁੱਕ ਕੇ ਲੈ ਗਈ ਸੀ, ਜਿਸ ਵਿਚ 500 ਤੋਂ ਵੱਧ ਹੱਥ ਲਿਖਤ ਸਰੂਪ ਅਤੇ 12 ਹਜ਼ਾਰ ਤੋਂ ਵੱਧ ਦੁਰਲੱਭ ਪੁਸਤਕਾਂ ਤੇ ਹੋਰ ਸਮਾਨ ਸ਼ਾਮਲ ਸੀ।

**ਚੰਡੀਗੜ੍ਹ:** ਅਕਾਲ ਤਖਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਮਾਮਲਾ ਇਕ ਵਾਰ ਮੁੜ ਭਖ ਗਿਆ ਹੈ। ਹੁਣ ਇਸ ਮਾਮਲੇ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਇਕ ਚਿੱਠੀ ਸਾਹਮਣੇ ਆਈ ਹੈ ਜਿਸ ਵਿਚ ਅਜਿਹੇ ਖੁਲਾਸੇ ਕੀਤੇ ਗਏ ਹਨ ਜਿਹੜੇ ਅਕਾਲੀ ਦਲ ਖਾਸ ਕਰ ਬਾਦਲ ਪਿਊ ਪੁੱਤ ਦੀਆਂ ਮੁਸਕਿਲਾਂ ਵਧਾ ਸਕਦੇ ਹਨ।

ਗਿਆਨੀ ਇਕਬਾਲ ਸਿੰਘ ਨੇ ਸਾਫ ਲਿਖਿਆ ਹੈ ਕਿ ਬਾਦਲ ਪਿਊ ਪੁੱਤ ਰਾਮ ਰਹੀਮ ਨੂੰ ਮੁਆਫੀ ਦਿਵਾਉਣਾ ਚਾਹੁੰਦੇ ਸਨ। ਇਹ ਚਿੱਠੀ ਇਕਬਾਲ ਸਿੰਘ ਨੇ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੇ ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੂੰ ਲਿਖੀ ਸੀ ਜਿਹੜੀ ਹੁਣ ਸਾਹਮਣੇ ਆਈ ਹੈ। ਇਸ ਚਿੱਠੀ 'ਚ 24 ਸਤੰਬਰ 2015 ਨੂੰ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਪੂਰਾ ਘਟਨਾਕ੍ਰਮ ਬਿਆਨ ਹੈ। ਇਕਬਾਲ ਸਿੰਘ ਦਾ ਦਾਅਵਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਦਲਾਂ ਦੇ ਕਹਿਣ ਉਤੇ ਡੇਰਾ ਮੁਖੀ ਨੂੰ ਮੁਆਫੀ ਲਈ ਮੀਟਿੰਗ ਬੁਲਾਈ ਸੀ। ਉਨ੍ਹਾਂ ਨੂੰ ਵੀ ਮੀਟਿੰਗ ਵਿਚ ਸੱਦਿਆ ਗਿਆ ਸੀ। ਜਦੋਂ ਉਨ੍ਹਾਂ (ਇਕਬਾਲ ਸਿੰਘ) ਨਾਲ ਰਾਮ ਰਹੀਮ ਨੂੰ ਮੁਆਫੀ ਦੇਣ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਵਿਰੋਧ ਕੀਤਾ ਪਰ ਉਸ ਵੇਲੇ ਦਾ ਮਾਹੌਲ ਦੇਖ ਕੇ ਲੱਗ ਰਿਹਾ ਸੀ ਕਿ ਮੁਆਫੀ ਦਾ ਫੈਸਲਾ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਕਰ ਚੁੱਕੇ ਸਨ। ਇਕਬਾਲ ਸਿੰਘ ਨੇ ਹੈਰਾਨੀਜਨਕ ਖੁਲਾਸਾ ਕਰਦਿਆਂ ਲਿਖਿਆ ਕਿ ਜਿਹੜੀ ਚਿੱਠੀ ਰਾਮ ਰਹੀਮ ਨੇ ਭੇਜੀ ਸੀ, ਉਸ ਵਿਚ 'ਖਿਮਾ ਯਾਚਨਾ' ਸ਼ਬਦ ਦਾ

ਇਸਤੇਮਾਲ ਹੀ ਨਹੀਂ ਕੀਤਾ ਗਿਆ ਸੀ। ਜਥੇਦਾਰਾਂ ਦੀ ਇਸ ਮੀਟਿੰਗ ਦੌਰਾਨ ਵਾਰ-ਵਾਰ ਗਿਆਨੀ ਗੁਰਬਚਨ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਦਾ ਫੋਨ ਆ ਰਿਹਾ ਸੀ। ਜਦੋਂ ਵਾਰ-ਵਾਰ ਮਨਾਉਣ 'ਤੇ ਵੀ ਉਹ (ਇਕਬਾਲ ਸਿੰਘ) ਨਹੀਂ ਮੰਨੇ ਤਾਂ ਉਨ੍ਹਾਂ ਨੂੰ ਪਰਿਵਾਰ ਬਰਬਾਦ ਕਰਨ ਦੀ ਧਮਕੀ ਦਿੱਤੀ ਗਈ ਅਤੇ ਦਸਤਖਤ ਲਈ ਮਜਬੂਰ ਕੀਤਾ ਗਿਆ। ਇਹ ਸਾਰੀ ਪਲਾਨਿੰਗ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਦੀ ਸੀ।

ਗਿਆਨੀ ਇਕਬਾਲ ਸਿੰਘ ਨੇ ਇਹ ਚਿੱਠੀ ਲਿਖਦਿਆਂ ਕਿਹਾ ਹੈ ਕਿ ਉਹ ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਇਹ ਸਾਰੇ ਬਿਆਨ ਸਿੱਟ ਦੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਅੱਗੇ ਰੱਖ ਰਹੇ ਹਨ ਤਾਂ ਪੰਥ ਦੇ ਦੋਖੀ ਸੰਗਤ ਦੇ ਸਾਹਮਣੇ ਆ ਸਕਣ। ਦੱਸ ਦਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸੁਖਬੀਰ ਉਤੇ ਉਂਗਲ ਉਠੀ ਹੋਵੇ ਪਰ ਗਿਆਨੀ ਇਕਬਾਲ ਸਿੰਘ ਉਸ ਮੀਟਿੰਗ ਵਿਚ ਸ਼ਾਮਲ ਸਨ ਜਿਸ ਵਿਚ ਜਥੇਦਾਰਾਂ ਨੇ 'ਮੁਆਫੀਨਾਮੇ' ਉਤੇ ਮੋਹਰ ਲਾਈ ਸੀ। ਇਸ ਲਈ ਬਾਦਲਾਂ ਲਈ ਇਹ ਚਿੱਠੀ ਵੱਡੀ ਮੁਸੀਬਤ ਖੜ੍ਹੀ ਕਰ ਸਕਦੀ ਹੈ। ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਸ ਗੱਲ ਨੂੰ ਵੀ ਧਿਆਨ ਵਿਚ ਰੱਖ ਰਹੀ ਹੈ ਕਿ ਸਾਰਾ ਵਿਵਾਦ ਡੇਰਾ ਮੁਖੀ ਨੂੰ ਮੁਆਫੀ ਨਾਲ ਸ਼ੁਰੂ ਹੋਇਆ ਸੀ। ਜਾਂਚ ਟੀਮ ਨੇ ਜੇਲ੍ਹ ਵਿਚ ਬੰਦ ਰਾਮ ਰਹੀਮ ਕੋਲੋਂ ਪੁੱਛਗਿੱਛ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ ਪਰ ਸਫਲ ਨਾ ਹੋ ਸਕੀ। ਹੁਣ ਇਕਬਾਲ ਸਿੰਘ ਦੀ ਚਿੱਠੀ ਜਾਂਚ ਨੂੰ ਨਵਾਂ ਮੋੜ ਦੇ ਸਕਦੀ ਹੈ।

**Tanya's Beauty Salon**

\*Threading/Waxing  
\*Facial (Men & Women)  
\*Anti-Aging Facial-Bleach  
\*Hair Cut-Color and Style

We Specialize in Bridal & Henna

85-03 Roosevelt Ave.,  
Jackson Heights, NY 11373  
Ph: 718-205-7832

**100 SPIRITUAL PATHS AND SHABAD KIRTANS INSIDE**

SAREGAMA  
**CARVAAN™**  
mini

**FM/AM RADIO**  
BLUETOOTH GUSB GAUXIN GAUXOUT

GURBANI | ਗੁਰਬਾਣੀ

AVAILABLE AT SELECT INDIAN STORES NEAR YOU  
CONTACT: SINGH & SINGH DISTRIBUTORS @ +1 (908) 279-6056

**Nankana Sahib YATRA 2019**  
Nov 7 - 16, 2019  
To Join, Please Contact us  
**518-631-2467**  
NankanaSahibYatra.Com  
**Limited Seats**

# ਭਾਪਾ ਪ੍ਰੀਤਮ ਸਿੰਘ ਦੀ ਧੀ ਰੇਣੂਕਾ ਸਿੰਘ ਨਾਲ ਇਕ ਸ਼ਾਮ

**ਨਿਊ ਯਾਰਕ (ਬਿਊਰੋ):** ਪੰਜਾਬੀ ਲਿਟਰੇਰੀ ਐਂਡ ਕਲਚਰਲ ਸੁਸਾਇਟੀ, ਨਿਊ ਯਾਰਕ ਵਲੋਂ ਰੇਣੂਕਾ ਸਿੰਘ (ਨਵਯੁਗ ਪਬਲਿਸ਼ਰਜ਼) ਨਾਲ ਇਕ ਸ਼ਾਮ ਮਨਾਈ ਗਈ। ਪੰਜਾਬੀ ਸਾਹਿਤ ਦੀਆਂ ਨੀਂਹਾਂ ਮਜ਼ਬੂਤ ਕਰਨ ਵਾਲੀਆਂ ਕਿਤਾਬਾਂ ਛਾਪਣ ਅਤੇ ਕਿਤਾਬਾਂ ਨੂੰ ਪ੍ਰਬੰਧਨ ਵਿੱਚ ਦੇਣ ਦਾ ਰਿਵਾਜ ਪਾਉਣ ਵਾਲੇ ਨਵਯੁਗ ਪਬਲਿਸ਼ਰਜ਼ ਦੇ ਪਿਤਾਮਾ ਭਾਪਾ ਪ੍ਰੀਤਮ ਸਿੰਘ ਦੀ ਬੇਟੀ ਰੇਣੂਕਾ ਸਿੰਘ ਇਨ੍ਹੀਂ ਦਿਨੀਂ ਨਿਊ ਯਾਰਕ ਆਈ ਹੋਈ ਹੈ।

ਸੰਤੁਰ ਰੈਸਟੋਰੈਂਟ ਵਿਚ ਚੋਣਵੇਂ ਸਾਹਿਤਕਾਰਾਂ ਦੀ ਹਾਜ਼ਰੀ ਵਿਚ ਰੇਣੂਕਾ ਸਿੰਘ ਨੇ ਨਵਯੁਗ ਪ੍ਰਕਾਸ਼ਨ ਨਾਲ ਜੁੜੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਦੱਸਿਆ ਕਿ ਭਾਪਾ ਜੀ ਦੇ ਜਾਣ ਤੋਂ ਬਾਅਦ ਭਾਵੇਂ ਪ੍ਰਕਾਸ਼ਨ ਦਾ ਕੰਮ ਘਟਾ ਦਿੱਤਾ ਗਿਆ ਹੈ, ਪਰ ਕਿਤਾਬਾਂ ਛਾਪਣ ਦਾ ਮਿਆਰ ਅਜੇ ਵੀ ਕਾਇਮ ਹੈ। ਕਿਤਾਬ ਛਾਪਣ ਤੋਂ ਪਹਿਲਾਂ ਪੜ੍ਹੀ ਜਾਂਦੀ ਹੈ। ਮਾਹਰਾਂ ਦੀ ਕੌਮੀ 'ਤੇ ਪੂਰੀ ਨਾ ਉਤਰਨ ਵਾਲੀ ਕਿਤਾਬ ਨੂੰ ਛਾਪਣ ਤੋਂ ਇਨਕਾਰ

ਕਰ ਦਿੱਤਾ ਜਾਂਦਾ ਹੈ। 'ਆਰਸੀ' ਰਸਾਲੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ 'ਆਰਸੀ' ਸਿਖਰ 'ਤੇ ਸੀ

ਪ੍ਰੀਤਮ ਨੇ ਸਹੀ ਸਮੇਂ 'ਤੇ ਕਰ ਲਿਆ ਸੀ। ਆਪਣੇ ਜ਼ਮਾਨੇ 'ਚ ਚਰਚਿਤ ਰਹੇ ਕਈ ਪਰਚੇ ਭਾਵੇਂ ਹੁਣ ਵੀ ਛਪ ਰਹੇ ਨੇ, ਪਰ ਆਪਣਾ ਮਿਆਰ ਅਤੇ



ਤਾਂ ਭਾਪਾ ਜੀ ਨੇ ਸਮੇਂ ਦੀ ਨਜ਼ਾਕਤ ਪਛਾਣਦਿਆਂ ਬੰਦ ਕਰਨ ਦਾ ਫੈਸਲਾ ਕਰ ਲਿਆ ਸੀ। 'ਨਾਗਮਣੀ' ਬੰਦ ਕਰਨ ਦਾ ਫੈਸਲਾ ਵੀ ਅੰਮ੍ਰਿਤਾ

ਆਭਾ ਗਵਾ ਚੁੱਕੇ ਹਨ।

ਰੇਣੂਕਾ ਸਿੰਘ ਨੇ ਕਿਹਾ ਕਿ ਸਾਹਿਤ ਨੂੰ ਸਮਰਪਿਤ ਲੇਖਕਾਂ ਦੀ ਇਕ ਪੀੜ੍ਹੀ ਜਾਣ ਨਾਲ ਪੰਜਾਬੀ ਸਾਹਿਤ ਨੂੰ ਬਹੁਤ ਘਾਟਾ ਪਿਆ ਹੈ। ਹੁਣ ਲਿਖਣ ਵਾਲੇ ਤਾਂ ਬਹੁਤ ਹਨ, ਪਰ ਸਾਹਿਤ ਨੂੰ ਸਮਰਪਿਤ ਅਤੇ ਗੁਣਾਤਮਕ ਸਾਹਿਤ ਪੈਦਾ ਕਰਨ ਵਾਲੇ ਸਾਹਿਤਕਾਰ ਬਹੁਤ ਘਟ ਹਨ। 'ਨਵਯੁਗ ਪਬਲਿਸ਼ਰਜ਼' ਨੂੰ ਚਲਾਉਣਾ ਉਨ੍ਹਾਂ ਵਾਸਤੇ ਭਾਪਾ ਜੀ ਵਲੋਂ ਬਾਲੀ ਮਸਾਲਾ ਨੂੰ ਬਲਦੇ ਰੱਖਣਾ ਹੀ ਹੈ।

ਇਸ ਮੌਕੇ ਅਸ਼ਰਫ ਮੀਆਂ ਨੇ ਉਰਦੂ ਅਦਬ ਵਿਚ ਆ ਰਹੀਆਂ ਪ੍ਰਕਾਸ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ। ਉਨ੍ਹਾਂ ਰੇਣੂਕਾ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਪਾਕਿਸਤਾਨੀ ਪਬਲਿਸ਼ਰਜ਼ਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰਨ ਤਾਂ ਕਿ ਦੋਹਾਂ ਮੁਲਕਾਂ ਵਿਚ ਛਪਦੇ ਸਾਹਿਤ ਦਾ ਅਨੁਵਾਦ ਜਾਂ ਲਿਪੀਅੰਤਰ ਰਾਹੀਂ ਵਟਾਂਦਰਾ ਹੋ ਸਕੇ।

ਨਿਊ ਯਾਰਕ ਵਿਚ ਰਚੀ ਜਾ ਰਹੀ ਕਵਿਤਾ ਦੇ ਫਲਵਰ ਵਜੋਂ ਰਾਜਾ ਅਵੈਸ, ਤਰਲੋਕਬੀਰ, ਇਜਾਜ਼ ਭੱਟੀ, ਸੁਰਿੰਦਰ ਸੋਹਲ, ਰਾਣੀ ਨਗਿੰਦਰ, ਡਾ. ਸ਼ਸੀਕਾਂਤ ਉਪਲ ਅਤੇ ਅਸ਼ਰਫ ਮੀਆਂ ਨੇ ਇਕ-ਇਕ ਰਚਨਾ ਸਾਂਝੀ ਕੀਤੀ।

# ਰਾਜਸਥਾਨ ਦੀ ਸੁਮਨ ਬਣੀ ਮਿਸ ਇੰਡੀਆ ਵਰਲਡ-2019

**ਮੁੰਬਈ:** ਰਾਜਸਥਾਨ ਦੀ ਸੁਮਨ ਰਾਓ ਨੇ ਮਿਸ ਇੰਡੀਆ ਵਰਲਡ 2019 ਦਾ ਖਿਤਾਬ ਜਿੱਤਿਆ ਹੈ। ਉਹ ਚਾਰਟਰਡ ਅਕਾਊਟੈਂਸੀ (ਸੀ. ਏ.) ਕਰ ਰਹੀ ਹੈ। ਸਮਾਗਮ ਇਥੋਂ ਦੇ ਸਰਦਾਰ ਵੱਲਭ ਭਾਈ ਪਟੇਲ ਇਨਡੋਰ ਸਟੇਡੀਅਮ ਵਿਚ ਹੋਇਆ। ਰਾਓ ਨੇ ਕਿਹਾ ਕਿ ਉਸ ਨੂੰ ਬਹੁਤ ਮਾਣ ਕਿ ਮੈਂ ਜਿਥੋਂ ਆਈ ਹਾਂ, ਉਸ ਸਮਾਜ ਲਈ ਉਮੀਦ ਦੀ ਇਕ ਕਿਰਨ ਬਣ ਗਈ ਹਾਂ ਅਤੇ ਹੁਣ ਮੇਰੇ ਵਰਗੀਆਂ ਹੋਰ ਲੜਕੀਆਂ ਆਪਣੇ ਸੁਪਨੇ ਪੂਰੇ ਕਰਨ ਤੋਂ ਡਰਨਗੀਆਂ ਨਹੀਂ। ਮੇਰਾ ਪਰਿਵਾਰ ਤੋਂ ਦੋਸਤ ਬਹੁਤ ਖੁਸ਼ ਹਨ ਅਤੇ ਮੈਂ ਉਨ੍ਹਾਂ ਨਾਲ ਜਸ਼ਨ ਮਨਾਉਣ ਦਾ ਇੰਤਜ਼ਾਰ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਛੱਤੀਸਗੜ੍ਹ ਦੀ ਇੰਜਨੀਅਰ ਸ਼ਿਵਾਨੀ ਜਾਪਵ ਨੇ ਮਿਸ ਗਰੈਂਡ ਇੰਡੀਆ 2019 ਅਤੇ ਬਿਹਾਰ ਦੀ ਮੈਨੇਜਮੈਂਟ ਵਿਦਿਆਰਥਣ ਸ਼੍ਰੇਆ ਸ਼ੰਕਰ ਨੇ ਮਿਸ ਇੰਡੀਆ ਯੂਨਾਈਟਿਡ ਕੌਂਟੀਨੈਂਟ 2019 ਦਾ ਖਿਤਾਬ ਆਪਣੇ ਨਾਂ ਕੀਤਾ ਹੈ। ਤੇਲੰਗਾਨਾ ਦੀ ਸੰਜਨਾ ਵਿਜ ਮਿਸ ਇੰਡੀਆ ਰਨਰਜ਼ ਅੱਪ 2019 ਰਹੀ।

ਕਪਤਾਨ ਸੁਨੀਲ ਛੇਤਰੀ ਦੇ ਪੈਨਲ ਨੇ ਕੀਤਾ। ਸ਼੍ਰੇਆ ਦੌਰਾਨ ਕੈਟਰੀਨਾ ਕੈਫ, ਵਿਕੀ ਕੌਸ਼ਲ, ਨੇਰਾ ਫਤੇਹੀ ਅਤੇ ਮੋਨੀ ਚੌਏ ਨੇ ਪ੍ਰੋਗਰਾਮ ਪੇਸ਼ ਕੀਤੇ।



ਜੇਤੂਆਂ ਦੀ ਚੋਣ ਉੱਘੇ ਡਿਜ਼ਾਈਨਰ ਫਾਲਗੁਨੀ ਸ਼ਾਨੇ ਪੀਕੋਕ, ਮਿਸ ਵਰਲਡ 2018 ਵਨੇਸ਼ਾ ਪੋਂਚਾ ਡੀ ਲਿਓਨ, ਅਦਾਕਾਰਾ ਹੁਮਾ ਕੁਰੈਸ਼ੀ, ਚਿਤਰਾਂਗਦਾ ਸਿੰਘ, ਆਯੁਸ਼ ਸ਼ਰਮਾ, ਕੋਰੀਓਗ੍ਰਾਫਰ ਤੇ ਫਿਲਮ ਨਿਰਮਾਤਾ ਰੋਮੋ ਡਿਸੂਜਾ, ਸਪਿੰਟਰ ਦੁਤੀ ਚੰਦ ਅਤੇ ਫੁਟਬਾਲ ਟੀਮ ਦੀ

## ਏਅਰ ਇੰਡੀਆ 27 ਸਤੰਬਰ ਤੋਂ ਸ਼ੁਰੂ ਕਰੇਗੀ ਦੋ ਨਵੀਆਂ ਉਡਾਣਾਂ

**ਨਵੀਂ ਦਿੱਲੀ:** ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ ਤੇ ਮੁੰਬਈ-ਨੈਰੋਬੀ ਰੂਟਾਂ 'ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ। ਸ੍ਰੀ ਪੁਰੀ ਨੇ ਇਕ ਟਵੀਟ 'ਚ ਕਿਹਾ ਕਿ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਹਾੜੇ ਮੌਕੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਨੈਰੋਬੀ ਲਈ (ਹਫਤੇ 'ਚ ਚਾਰ ਦਿਨ) ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ।

ਪੁਰੀ ਨੇ ਕੌਮੀ ਕੈਰੀਅਰ ਵੱਲੋਂ 27 ਸਤੰਬਰ ਤੋਂ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਇਕ ਟਵੀਟ ਵਿਚ ਕਿਹਾ ਕਿ ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਦੇ ਸ਼ੁਰੂ ਹੋਣ ਨਾਲ ਗੁਰੂ ਕੀ ਨਗਰੀ ਨੂੰ ਸ੍ਰੀ ਪਟਨਾ ਸਾਹਿਬ ਨਾਲ ਜੋੜਨ ਦੀ ਚਿਰਕਣੀ ਮੰਗ ਪੂਰੀ ਹੋ ਜਾਵੇਗੀ।

# ਫਤਿਹਵੀਰ ਦੁਖਾਂਤ: ਪੰਜਾਬ ਤੋਂ ਤਾਜ਼ਾ ਸਥਿਤੀ ਬਾਰੇ ਰਿਪੋਰਟ ਤਲਬ

**ਚੰਡੀਗੜ੍ਹ:** ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਤਿਹਵੀਰ ਦੁਖਾਂਤ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਤਾਜ਼ਾ ਸਥਿਤੀ ਰਿਪੋਰਟ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਏ.ਐਸ. ਗਰੇਵਾਲ ਤੇ ਜਸਟਿਸ ਐਚ.ਐਸ. ਸਿੰਘ 'ਤੇ ਆਧਾਰਿਤ ਬੈਂਚ ਨੇ ਐਨ.ਡੀ.ਆਰ.ਐਫ., ਪੰਜਾਬ ਸਰਕਾਰ, ਸੰਗਰੂਰ ਦੇ ਡੀ.ਸੀ., ਐਸ.ਐਸ.ਪੀ. ਤੇ ਸੁਨਾਮ ਦੇ ਐੱਸ.ਡੀ.ਐੱਮ. ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਦੱਸਣਯੋਗ ਹੈ ਕਿ ਦੋ ਸਾਲਾ ਫਤਿਹਵੀਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਚ 150 ਫੁੱਟ ਡੂੰਘੇ ਬੋਰਵੈੱਲ ਵਿਚ ਡਿਗਣ ਮਗਰੋਂ 109 ਘੰਟੇ ਇਸ 'ਚ ਫਸਿਆ ਰਿਹਾ ਤੇ ਮਗਰੋਂ ਉਸ ਨੂੰ

ਮ੍ਰਿਤਕ ਕੱਢਿਆ ਗਿਆ ਸੀ। ਇਸ ਸਬੰਧੀ ਮੋਹਾਲੀ ਦੇ ਇਕ ਵਿਅਕਤੀ ਨੇ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ। ਅਦਾਲਤ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਤਾਜ਼ਾ ਸਥਿਤੀ ਬਾਰੇ ਰਿਪੋਰਟ (ਸਟੇਟਸ ਰਿਪੋਰਟ) ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਭਾਰਤ ਦੇ ਵਧੀਕ ਸੋਲਿਸਟਰ ਜਨਰਲ ਸਤਪਾਲ ਜੈਨ ਇਸ ਕੇਸ ਵਿਚ ਕੇਂਦਰ ਵੱਲੋਂ ਸੁਣਵਾਈ ਦੌਰਾਨ ਪੇਸ਼ ਹੋਏ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ ਲਈ 3 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਜੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਪੁੱਛਿਆ ਗਿਆ ਹੈ ਕਿ ਬੱਚੇ ਦੀ ਮੌਤ ਲਈ ਕੌਣ ਜ਼ਿੰਮੇਵਾਰ ਹੈ।

ਮੁੰਬਈ ਕੋਰਟ ਨੇ ਕਿਹਾ ਕਿ ਸਾਹਿਤ ਨੂੰ ਸਮਰਪਿਤ ਲੇਖਕਾਂ ਦੀ ਇਕ ਪੀੜ੍ਹੀ ਜਾਣ ਨਾਲ ਪੰਜਾਬੀ ਸਾਹਿਤ ਨੂੰ ਬਹੁਤ ਘਾਟਾ ਪਿਆ ਹੈ। ਹੁਣ ਲਿਖਣ ਵਾਲੇ ਤਾਂ ਬਹੁਤ ਹਨ, ਪਰ ਸਾਹਿਤ ਨੂੰ ਸਮਰਪਿਤ ਅਤੇ ਗੁਣਾਤਮਕ ਸਾਹਿਤ ਪੈਦਾ ਕਰਨ ਵਾਲੇ ਸਾਹਿਤਕਾਰ ਬਹੁਤ ਘਟ ਹਨ। 'ਨਵਯੁਗ ਪਬਲਿਸ਼ਰਜ਼' ਨੂੰ ਚਲਾਉਣਾ ਉਨ੍ਹਾਂ ਵਾਸਤੇ ਭਾਪਾ ਜੀ ਵਲੋਂ ਬਾਲੀ ਮਸਾਲਾ ਨੂੰ ਬਲਦੇ ਰੱਖਣਾ ਹੀ ਹੈ। ਇਸ ਮੌਕੇ ਅਸ਼ਰਫ ਮੀਆਂ ਨੇ ਉਰਦੂ ਅਦਬ ਵਿਚ ਆ ਰਹੀਆਂ ਪ੍ਰਕਾਸ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ। ਉਨ੍ਹਾਂ ਰੇਣੂਕਾ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਪਾਕਿਸਤਾਨੀ ਪਬਲਿਸ਼ਰਜ਼ਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰਨ ਤਾਂ ਕਿ ਦੋਹਾਂ ਮੁਲਕਾਂ ਵਿਚ ਛਪਦੇ ਸਾਹਿਤ ਦਾ ਅਨੁਵਾਦ ਜਾਂ ਲਿਪੀਅੰਤਰ ਰਾਹੀਂ ਵਟਾਂਦਰਾ ਹੋ ਸਕੇ। ਨਿਊ ਯਾਰਕ ਵਿਚ ਰਚੀ ਜਾ ਰਹੀ ਕਵਿਤਾ ਦੇ ਫਲਵਰ ਵਜੋਂ ਰਾਜਾ ਅਵੈਸ, ਤਰਲੋਕਬੀਰ, ਇਜਾਜ਼ ਭੱਟੀ, ਸੁਰਿੰਦਰ ਸੋਹਲ, ਰਾਣੀ ਨਗਿੰਦਰ, ਡਾ. ਸ਼ਸੀਕਾਂਤ ਉਪਲ ਅਤੇ ਅਸ਼ਰਫ ਮੀਆਂ ਨੇ ਇਕ-ਇਕ ਰਚਨਾ ਸਾਂਝੀ ਕੀਤੀ।

# ਕਿਸਾਨਾਂ ਦਾ ਬਕਾਇਆ ਨਾ ਦੇਣ ਵਾਲੀਆਂ ਖੰਡ ਮਿੱਲਾਂ ਦੀ ਜਾਇਦਾਦ ਦੀ ਹੋਵੇਗੀ ਨਿਲਾਮੀ

**ਸੰਗਰੂਰ:** ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਕਮ ਲੈਣ ਲਈ ਲੜੇ ਸੰਘਰਸ਼ ਦੀ ਬਦੌਲਤ ਸਰਕਾਰ ਨੇ ਕਿਸਾਨਾਂ ਦੀ ਬਕਾਇਆ ਰਕਮ ਦਿਵਾਉਣ ਲਈ ਖੰਡ ਮਿੱਲ ਮਾਲਕਾਂ ਨੂੰ ਸਖਤ ਤੇਵਰ ਦਿੱਤੇ ਹਨ। ਬਕਾਇਆ ਰਕਮ 74.46 ਕਰੋੜ ਦੀ ਵਸੂਲੀ ਲਈ ਖੰਡ ਮਿੱਲ ਮਾਲਕਾਂ ਦੀ ਜਾਇਦਾਦ ਕੁਰਕ ਕਰਨ ਦੀ ਪ੍ਰਵਾਨਗੀ ਪਿਛੋਂ ਹੁਣ ਜ਼ਿਲ੍ਹਾ ਕੁਲੈਕਟਰ ਨੇ ਅਟੈਚ ਸੰਪੱਤੀ ਨਿਲਾਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਜ਼ਿਲ੍ਹਾ ਕੁਲੈਕਟਰ ਐਸ.ਏ.ਐਸ. ਨਗਰ ਮੁਹਾਲੀ ਵੱਲੋਂ ਜਾਰੀ ਰਿਕਵਰੀ ਸਰਟੀਫਿਕੇਟ ਤੇ ਉਪ ਮੰਡਲ ਮੈਜਿਸਟ੍ਰੇਟ ਪੂਰੀ ਕੋਲੋਂ ਪ੍ਰਾਪਤ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਾ ਕੁਲੈਕਟਰ ਸੰਗਰੂਰ ਘਨਸ਼ਿਆਮ ਬੋਰੀ ਨੇ ਮੈਸ. ਭਗਵਾਨਪੁਰਾ ਸੂਗਰ ਮਿੱਲਜ਼ ਪੂਰੀ ਕੋਲੋਂ 74.46 ਕਰੋੜ ਦੀ ਰਿਕਵਰੀ ਕਰਨ ਲਈ ਅਟੈਚ ਕੀਤੀ ਚੱਲ-ਅਚੱਲ ਪ੍ਰਾਪਰਟੀ ਨੂੰ ਨਿਲਾਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਕਮ ਵਿਚ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਜੇ ਬਾਕੀਦਾਰ ਵੱਲੋਂ ਆਪਣੇ ਹੱਕ ਵਿਚ ਉੱਚ ਅਦਾਲਤ ਵੱਲੋਂ ਜਾਰੀ ਕੀਤੇ ਬੰਦੀ ਦੇ ਹੁਕਮ ਪੇਸ਼ ਕੀਤੇ ਜਾਂਦੇ ਹਨ ਤਾਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਤੇ ਜੇ ਬਾਕੀਦਾਰ ਵੱਲੋਂ ਬਕਾਏ ਦੀ ਰਕਮ ਵਿਚੋਂ ਕੋਈ ਵੀ ਰਕਮ

ਜਮ੍ਹਾਂ ਕਰਵਾਈ ਜਾ ਚੁੱਕੀ ਹੈ ਜਾਂ ਮੌਕੇ ਉਤੇ ਜਮ੍ਹਾਂ ਕਰਵਾਈ ਜਾਂਦੀ ਹੈ ਤਾਂ ਬਾਕੀ ਬਚਦੀ ਰਕਮ ਦੀ ਰਿਕਵਰੀ ਲਈ ਲੋੜ ਅਨੁਸਾਰ ਸੰਪੱਤੀ ਨਿਲਾਮ ਕੀਤੀ ਜਾਵੇ। ਜ਼ਿਲ੍ਹਾ ਕੁਲੈਕਟਰ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬਕਾਏ ਦੀ ਬਣਦੀ ਅਦਾਇਗੀ ਹਰ ਹੀਲੇ ਕਰਵਾਈ ਜਾਵੇਗੀ।

ਸ੍ਰੀ ਬੋਰੀ ਨੇ ਦੱਸਿਆ ਕਿ ਜ਼ਿਲ੍ਹਾ ਕੁਲੈਕਟਰ ਮੁਹਾਲੀ ਵੱਲੋਂ ਮੈਸ. ਭਗਵਾਨਪੁਰਾ ਸੂਗਰ ਮਿੱਲਜ਼ ਪੂਰੀ ਤੋਂ 74.46 ਕਰੋੜ ਦੀ ਰਿਕਵਰੀ ਸਬੰਧੀ ਸਰਟੀਫਿਕੇਟ ਭੇਜਿਆ ਗਿਆ ਸੀ। ਇਸ ਤਹਿਤ ਧਾਰਾ 6 (1) ਰੈਵੇਨਿਊ ਰਿਕਵਰੀ ਐਕਟ 1890 ਤਹਿਤ ਇਸ ਖੰਡ ਮਿੱਲ ਦੀ ਚੱਲ ਅਤੇ ਅਚੱਲ ਪ੍ਰਾਪਰਟੀ ਅੱਗੇ ਟਰਾਂਸਫਰ ਕਰਨ ਸਬੰਧੀ ਰੋਕ ਲਗਾ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਪੂਰੀ ਵੱਲੋਂ ਆਪਣੀ ਰਿਪੋਰਟ 'ਚ ਲਿਖਿਆ ਗਿਆ ਕਿ ਮੈਸ. ਭਗਵਾਨਪੁਰਾ ਸੂਗਰ ਮਿੱਲਜ਼ ਪੂਰੀ ਦੀ ਪਿੰਡ ਬਰਤਵਾਲ ਵਿਚ 40 ਵਿਘੇ 18 ਬਿਸਵੇ ਅਤੇ ਪੂਰੀ ਵਿਚ 34 ਵਿਘੇ 4 ਬਿਸਵੇ ਕੁਰਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ ਤੇ ਬਣਦੀ ਰਾਸ਼ੀ ਦੀ ਰਿਕਵਰੀ ਕਰਨ ਲਈ ਇਸ ਖੰਡ ਮਿੱਲ ਦੇ ਨਾਂ ਦੀ ਸਾਰੀ ਪ੍ਰਾਪਰਟੀ ਨੂੰ ਉਪ ਮੰਡਲ ਮੈਜਿਸਟ੍ਰੇਟ ਦੇ ਹੁਕਮਾਂ ਨਾਲ ਅਟੈਚ ਕਰ ਦਿੱਤਾ ਗਿਆ ਹੈ।

**Windermere Western View Properties**

484 Bovard, Dallas, OR 97338

**To Buy Or Sell Properties  
House Or Business**

**ਘਰ ਜਾਂ ਬਿਜਨਸ ਖਰੀਦਣ/ਵੇਚਣ  
ਲਈ ਸੰਪਰਕ ਕਰੋ, ਸੰਨੀ ਪਾਲ**

**Cell: 503-400-9883**

**Office: 503-623-2333**



**Sunny Pal**  
Real Estate Broker  
(Licensed In Oregon)

ਖੁਸ਼ਖਬਰੀ



ਖੁਸ਼ਖਬਰੀ

ਪੰਜਾਬੀ ਢਾਬਾ

1480 N. State Road 1, Cambridge City, IN 47327

ਕੈਬਰਿਜ ਸਿਟੀ (ਇੰਡੀਆਨਾ) ਵਿਚ  
ਪੰਜਾਬੀ ਢਾਬੇ ਲਈ

ਡਿਸਕਵਾਸਰ, ਹੈਲਪਰ, ਵੇਟਰ  
ਅਤੇ ਕੁਕ ਚਾਹੀਦੇ ਹਨ

ਚੰਗੀ ਤਨਖਾਹ, ਖਾਣਾ ਮੁਫਤ ਤੇ ਹੋਰ ਸਹੂਲਤਾਂ

ਸੰਪਰਕ ਕਰੋ: ਮਨਜੀਤ ਨਾਗਰਾ

ਫੋਨ: 317-750-1900

# ਪੰਜਾਬ ਵਿਚ ਹੁਣ ਸਰਕਾਰੀ ਪ੍ਰਵਾਨਗੀ ਨਾਲ ਹੀ ਲੱਗਣਗੇ ਟਿਊਬਵੈੱਲ

**ਚੰਡੀਗੜ੍ਹ:** ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਪ੍ਰਵਾਨਗੀ ਤੋਂ ਬਿਨਾਂ ਟਿਊਬਵੈੱਲ ਲਾਉਣ 'ਤੇ ਪਾਬੰਦੀ ਲਾਉਣ ਲਈ ਕਾਨੂੰਨ ਬਣਾਉਣ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਦਫਤਰ ਵੱਲੋਂ ਸਿੰਜਾਈ ਵਿਭਾਗ ਦੇ ਅਧਿਕਾਰੀਆਂ

ਸਿਆਸੀ ਮਜ਼ਬੂਤੀਆਂ ਅਤੇ ਮੰਤਰੀਆਂ ਦੇ ਵਿਰੋਧ ਕਾਰਨ ਸਰਕਾਰ ਦਾ ਇਹ 'ਏਜੰਡਾ' ਸਿਰੇ ਨਹੀਂ ਸੀ ਚੜ੍ਹ ਰਿਹਾ। ਕੈਪਟਨ ਸਰਕਾਰ ਵੱਲੋਂ ਵੀ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਮੰਤਰੀਆਂ ਦੀ ਇਕ ਕਮੇਟੀ ਦਾ ਗਠਨ ਕੀਤਾ ਸੀ ਪਰ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਵਿਰੋਧ ਕਾਰਨ ਇਹ ਮਾਮਲਾ



ਸਿਰੇ ਨਹੀਂ ਸੀ ਚੜ੍ਹਿਆ। ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਚ ਬੱਚੇ ਫਤਿਹਵੀਰ ਸਿੰਘ ਦੀ ਖੁੱਲ੍ਹੇ ਬੋਰ ਵਿਚ ਡਿੱਗ ਕੇ ਮੌਤ ਹੋ ਜਾਣ ਦੀ ਘਟਨਾ ਤੋਂ ਬਾਅਦ ਸਰਕਾਰ ਉਕਤ ਕਾਨੂੰਨ ਲਿਆਉਣ ਲਈ ਸਰਗਰਮ ਹੋ ਗਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਕੇਂਦਰ ਸਰਕਾਰ ਵੱਲੋਂ ਵੀ 'ਕੇਂਦਰੀ

ਨੂੰ ਇਸ ਸਬੰਧੀ ਕਾਨੂੰਨ ਦਾ ਖਰੜਾ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।

ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਨਵੇਂ ਕਾਨੂੰਨ ਨੂੰ ਲਾਗੂ ਕਰਨ ਲਈ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਬਿੱਲ ਲਿਆਂਦੇ ਜਾਣ ਦੇ ਆਸਾਰ ਹਨ। ਇਸ ਕਾਨੂੰਨ ਦੇ ਹੇਠ 'ਚ ਆਉਣ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਨਾਲ ਹੀ ਟਿਊਬਵੈੱਲ ਲਾਏ ਜਾ ਸਕਣਗੇ। ਸਰਕਾਰ ਵੱਲੋਂ ਧਰਤੀ ਹੇਠਲੀ ਪਾਣੀ ਦੀ ਦੁਰਵਰਤੋਂ ਰੋਕਣ ਲਈ 'ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਨਿਯੰਤਰਨ (ਕਾਨੂੰਨ)' ਲਿਆਂਦੇ ਜਾਣ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਤਾਂ ਖਿੱਚੀ ਹੋਈ ਸੀ ਪਰ

ਗਰਾਊਂਡ ਵਾਟਰ ਅਥਾਰਟੀ' ਦਾ ਗਠਨ ਕੀਤਾ ਜਾ ਚੁੱਕਾ ਹੈ।

ਇਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਇਸੇ ਸਾਲ ਪਹਿਲੀ ਜੂਨ ਤੋਂ ਕੋਈ ਵੀ ਟਿਊਬਵੈੱਲ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਲੱਗ ਹੀ ਨਹੀਂ ਸਕਦਾ। ਮਹਿਜ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਟਿਊਬਵੈੱਲ ਸਿਰਫ ਇਕ ਇੰਚ ਪਾਣੀ ਦੀ ਨਿਕਾਸੀ ਤੱਕ ਦਾ ਹੀ ਲੱਗ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਸਮੇਂ ਟਿਊਬਵੈੱਲ ਲਾਉਣ ਲਈ ਕੋਈ ਦਿਸ਼ਾ ਨਿਰਦੇਸ਼ ਜਾਂ ਕਾਨੂੰਨ ਨਾ ਹੋਣ ਕਾਰਨ ਧੜੱਲੇ ਨਾਲ ਟਿਊਬਵੈੱਲ ਲਾਏ ਜਾ ਰਹੇ ਹਨ ਤੇ ਬਿਜਲੀ ਮੁਫਤ ਹੋਣ ਕਾਰਨ ਸਰਕਾਰ 'ਤੇ ਸਬਸਿਡੀ ਦਾ ਬੋਝ ਹਰ ਸਾਲ ਵਧਦਾ ਜਾ ਰਿਹਾ ਹੈ।

# ਸਤਲੁਜ ਦਰਿਆ ਵਿਚ ਬੇੜੀ ਡੁੱਬੀ, ਤਿੰਨ ਮੌਤਾਂ

**ਫਿਰੋਜ਼ਪੁਰ :** ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਪੰਜ ਜਣੇ ਵਾਲ-ਵਾਲ ਬਚ ਗਏ। ਮ੍ਰਿਤਕ ਇਕੋ ਪਰਿਵਾਰ ਦੇ ਹਨ। ਉਨ੍ਹਾਂ ਦੀ ਪਛਾਣ ਜਸਪਾਲ ਸਿੰਘ (17) ਪੁੱਤਰ ਜੋਗਿੰਦਰ ਸਿੰਘ, ਉਸ ਦੀ ਭੈਣ ਸੋਨੀਆ (19) ਅਤੇ ਸੰਜਨਾ (10) ਪੁੱਤਰੀ ਰਣਜੀਤ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਵਜੋਂ ਹੋਈ ਹੈ। ਇਹ ਹਾਦਸਾ ਸਰਹੱਦੀ ਪਿੰਡ ਮਹਿਤਾਬ ਵਾਲੇ ਝੁੰਗੇ ਕੋਲ ਸ਼ਾਮ ਨੂੰ ਵਾਪਰਿਆ। ਦੱਸਿਆ ਜਾਂਦਾ ਹੈ ਕਿ ਹਾਦਸੇ ਵੇਲੇ ਇਹ ਸਾਰੇ ਜਣੇ ਦਰਿਆ ਤੋਂ ਪਾਰਲੇ ਖੇਤਾਂ ਵਿਚ ਬੋਨਾ ਲਾ ਕੇ ਘਰ ਪਰਤ ਰਹੇ ਸਨ। ਜਦੋਂ ਉਹ ਦਰਿਆ ਦੇ ਵਿਚਕਾਰ ਪੁੱਜੇ ਤਾਂ ਅਚਾਨਕ ਹਨੇਰੀ ਆ ਗਈ ਜਿਸ ਕਰ ਕੇ ਬੇੜੀ ਪਲਟ ਗਈ। ਬੇੜੀ ਵਿਚ ਸਵਾਰ ਪੰਜ ਜਣਿਆਂ ਨੂੰ ਲੋਕਾਂ ਨੇ ਦਰਿਆ ਵਿਚੋਂ ਬਾਹਰ ਕੱਢ ਲਿਆ।

**ਮੈਡੀਸਨ, ਵਿਸਕਾਨਸਿਨ ਵਿਚ ਵੇਟਰ, ਹੈਲਪਰ ਅਤੇ ਤੰਦੂਰੀਏ ਦੀ ਲੋੜ ਹੈ**

**ਮੈਡੀਸਨ, ਵਿਸਕਾਨਸਿਨ ਵਿਚ ਇੰਡੀਅਨ ਰੈਸਟੋਰੈਂਟ ਲਈ ਵੇਟਰ, ਕਿਚਨ ਹੈਲਪਰ ਅਤੇ ਤੰਦੂਰੀਏ ਦੀ ਲੋੜ ਹੈ।**

**ਚੰਗੀ ਤਨਖਾਹ ਅਤੇ ਰਿਹਾਇਸ਼ ਮੁਫਤ**

**ਸੰਪਰਕ ਕਰੋ, ਦਵਿੰਦਰ ਸਿੰਘ**

**ਫੋਨ: 262-391-7666**

# Matrimonials

**ਲੜਕੇ ਦੀ ਲੋੜ ਹੈ**

Well established, affluent, educated Jatt Sikh family seeks professional US born match for beautiful, gracious US born 24 year old daughter, 5'-9", currently completing medical education, pursuing a career in dermatology. Contact: balkar76@gmail.com

ਗਿੱਲ ਜੱਟ ਸਿੱਖ, ਉਮਰ 23 ਸਾਲ, ਕੱਦ 5'-4", ਬੀ. ਏ. ਕੰਪਿਊਟਰ ਡਿਪੋਲਮਾ, ਸੂਸੀਲ, ਸੁੰਦਰ ਲੜਕੀ, ਜੋ ਇਸ ਸਮੇਂ ਅਮਰੀਕਾ ਵਿਚ ਵਿਜ਼ਿਟਰ/ਬਿਜਨਸ ਵੀਜ਼ੇ 'ਤੇ ਪਿਛਲੇ ਕਰੀਬ ਦੋ ਮਹੀਨੇ ਤੋਂ ਹੈ, ਲਈ ਯੋਗ ਵਰ ਦੀ ਲੋੜ ਹੈ। ਸੰਪਰਕ ਕਰੋ: mank86575@gmail.com ਜਾਂ ਫੋਨ: 765-212-9289

**ਲੜਕੀ ਦੀ ਲੋੜ ਹੈ**

Wanted suitable beautiful girl from USA or Canada for Canadian citizen boy, 29 years, 5'-10", double bachelor in IT. Good job with CWB bank. Girl on visitor visa can also considered. Pl. contact with photo, email: chandi.avtar@yahoo.com or Ph: 780-200-8082

Well established, educated small Jatt Sikh, Sekhon Family seeks a US born, or Green Card holder match for their well educated, hard worker, 23 years old son, 6'-1", currently doing Business Administration in a Private University, on F1 visa. He is in the United States since 2015. Clean record. Contact, Ph: 561-221-7559, 815-276-3557 or e-mail: sherisekhon88@gmail.com

**ਫੇਸਬੁੱਕ ਨਵੀਂ ਕ੍ਰਿਪਟੋਕਰੰਸੀ ਲਿਆਉਣ ਦੀ ਤਿਆਰੀ 'ਚ**

ਲੰਡਨ: ਦੁਨੀਆਂ ਦੀ ਸਭ ਤੋਂ ਵੱਡੀ ਸੋਸ਼ਲ ਨੈੱਟਵਰਕਿੰਗ ਕੰਪਨੀ ਫੇਸਬੁੱਕ ਕ੍ਰਿਪਟੋਕਰੰਸੀ ਨਾਲ ਭੁਗਤਾਨ ਕਰਨ ਨੂੰ ਮੁੱਖ ਧਾਰਾ ਵਿਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਸਰਕਾਰ ਅਤੇ ਵਿੱਤੀ ਖੇਤਰ ਦੇ ਮਾਹਿਰਾਂ ਦੇ ਸਹਿਯੋਗ ਨਾਲ ਨਵੀਂ ਕਰੰਸੀ ਲਿਆਉਣਾ ਚਾਹੁੰਦੀ ਹੈ। ਇਹ ਸੋਸ਼ਲ ਨੈੱਟਵਰਕਿੰਗ ਕੰਪਨੀ ਭਲਕੇ ਇਸ ਕਰੰਸੀ ਬਾਰੇ ਜਾਣਕਾਰੀ ਦੇਵੇਗੀ, ਜਿਸ ਨੂੰ ਅਗਲੇ ਸਾਲ ਪੇਸ਼ ਕੀਤਾ ਜਾਵੇਗਾ।

**ਰੈਸਟੋਰੈਂਟ ਸਟਾਫ਼ ਦੀ ਲੋੜ ਹੈ**

ਹਿਊਸਟਨ (ਟੈਕਸਸ) ਵਿਚ ਭਾਰਤੀ ਰੈਸਟੋਰੈਂਟ ਲਈ ਮਿਠਾਈਆਂ ਬਣਾਉਣ ਵਾਲੇ ਕਾਰੀਗਰ (ਹਲਵਾਈ), ਤੰਦੂਰੀਏ ਤੇ ਵੈਜੀਟੇਰੀਅਨ ਬਫੇ (ਨਾਰਥ ਐਂਡ ਸਾਊਥ ਇੰਡੀਅਨ) ਬਣਾਉਣ ਵਾਲੇ ਸੈਫ਼ ਦੀ ਲੋੜ ਹੈ।

**ਚੰਗੀ ਤਨਖਾਹ ਅਤੇ ਇਕੱਲੇ ਬੰਦੇ ਲਈ ਰਿਹਾਇਸ਼ ਦਾ ਪ੍ਰਬੰਧ**

**ਸੰਪਰਕ ਕਰੋ**

ਮੁਖਤਿਆਰ ਸਿੰਘ, ਫੋਨ: 713-884-9547

ਸੁਖਦੇਵ ਸਿੰਘ, ਫੋਨ: 832-724-1635

**Wanted Workers**

**Need workers for Restaurant and Gas stations In Eureka, CA.**

**Housing and food provide.**

**ਯੂਰੇਕਾ, ਕੈਲੀਫੋਰਨੀਆ ਵਿਚ ਰੈਸਟੋਰੈਂਟ ਅਤੇ ਗੈਸ ਸਟੇਸ਼ਨ ਲਈ ਵਰਕਰਾਂ ਦੀ ਲੋੜ ਹੈ**

**ਰਿਹਾਇਸ਼ ਅਤੇ ਖਾਣਾ ਮੁਫਤ**

**Call, Gurpreet Singh Sohal**

**Ph: 707-498-9325**

redwoodpetroleum@gmail.com

**ਕਿਸੇ ਵੀ ਉਮਰ ਵਿਚ ਕਿਸੇ ਵੀ ਬਿਮਾਰੀ ਦਾ ਇਲਾਜ ਕਰਵਾਉਂਦੇ ਜੇ ਥੱਕ ਗਏ ਹੋ ਤਾਂ ਕਾਲ ਕਰੋ**

**ਫੋਨ (408) 687-1899**

**Gurdip Singh Sandhu**

Homeopathic Practitioner/Consultant Since 1973  
DHMS-Gold Medalist, BAMS, MDEh.- India

**Well Experienced as:**  
Director, Principal, Professor and Chief Medical Officer in Medical Colleges and Hospitals of Punjab (India)  
Practice Under State of California Act SB 577  
**EX Member:** The California Homeopathic Society  
National Center For Homeopathy- USA

**Live on Jas TV**  
Saturday 9:30AM and Sunday 4PM (Pacific Time)

7021 Village Park Way, Dublin, CA 94568



**Gurdip Singh Sandhu**

Email: Homeomedicine@yahoo.com

**Michigan Truck Driving School**

6405 Middlebelt Road, Romulus, MI 48174

**ਖੁਸ਼ਖਬਰੀ! ਖੁਸ਼ਖਬਰੀ!! ਖੁਸ਼ਖਬਰੀ!!!**

**ਹੁਣ 48 ਸਟੇਟਾਂ ਵਿਚ ਮਨਜ਼ੂਰਸੁਦਾ**



**\*ਆਪਣੀ ਸਟੇਟ ਤੋਂ ਲਰਨਿੰਗ ਪਰਮਿਟ ਲੈ ਕੇ ਆਓ ਤੇ ਉਸੇ ਸਟੇਟ ਦਾ ਡਰਾਈਵਿੰਗ ਲਾਇਸੈਂਸ ਲਓ**

**\*3-4 ਹਫਤਿਆਂ ਵਿਚ ਪ੍ਰੋਫੈਸ਼ਨਲ ਟਰੱਕ ਡਰਾਈਵਰ ਬਣੋ**

**Raj Jamarai Cell:734-644-1010 Office:734-747-4298**

# ਮੋਦੀ ਸਰਕਾਰ ਨੇ ਅਟਾਰੀ ਸਰਹੱਦ ਤੋਂ ਮੋੜਿਆ ਪਾਕਿਸਤਾਨ ਜਾ ਰਿਹਾ ਸਿੱਖ ਜਥਾ

**ਅਟਾਰੀ:** ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਲਈ ਅਟਾਰੀ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਨਿਰਾਸ਼ ਹੋ ਕੇ ਪਰਤਣਾ ਪਿਆ। ਇਸ ਮੌਕੇ ਸਿੱਖ ਸ਼ਰਧਾਲੂਆਂ ਨੇ ਭਾਰਤ ਸਰਕਾਰ ਖਿਲਾਫ ਰੋਸ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ।

ਭੁੱਲਰ ਨੇ ਭਾਰਤੀ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਦੇਣ 'ਤੇ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ

ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਪਾਕਿਸਤਾਨ ਦੇ ਦੂਤਘਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਦਿੱਤੇ ਗਏ ਸਨ ਤਾਂ ਭਾਰਤ ਸਰਕਾਰ ਵੱਲੋਂ ਜਥੇ ਨੂੰ ਪਾਕਿਸਤਾਨ ਜਾਣ ਦੀ

**ਪਾਕਿਸਤਾਨ ਦੇ ਪ੍ਰਬੰਧ ਜਿਵੇਂ ਦੇ ਤਿਵੇਂ ਰਹਿ ਗਏ**  
**ਅੰਮ੍ਰਿਤਸਰ:** ਨਾਨਕਸ਼ਾਹੀ ਕੈਲੰਡਰ ਦੇ ਚਲਦੇ ਵਿਵਾਦ ਦੌਰਾਨ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਨਹੀਂ ਹੋ ਸਕਿਆ ਹੈ। ਪਾਕਿਸਤਾਨ ਵੱਲ ਵਾਹਗਾ ਰੇਲਵੇ ਸਟੇਸ਼ਨ 'ਤੇ ਪੀ.ਜੀ.ਪੀ.ਸੀ. ਅਤੇ ਔਕਾਫ ਬੋਰਡ ਵੱਲੋਂ ਸਿੱਖ ਯਾਤਰੀਆਂ ਨੂੰ 'ਜੀ ਆਇਆਂ' ਕਹਿਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਸਨ ਜੋ ਕਿ ਜਿਵੇਂ ਦੇ ਤਿਵੇਂ ਹੀ ਰਹਿ ਗਏ। ਮਿਲੀ ਜਾਣਕਾਰੀ ਮੁਤਾਬਕ ਵਾਹਗਾ ਰੇਲਵੇ ਸਟੇਸ਼ਨ 'ਤੇ ਪੀ.ਜੀ.ਪੀ.ਸੀ. ਆਗੂ ਤਾਰਾ ਸਿੰਘ, ਬਿਸ਼ਨ ਸਿੰਘ ਤੇ ਔਕਾਫ ਬੋਰਡ ਦੇ ਆਗੂ ਹਾਜ਼ਰ ਸਨ ਜਿਨ੍ਹਾਂ ਨੇ ਯਾਤਰੂਆਂ ਲਈ ਗਰਮੀ ਵਿਚ ਪੀਣ ਵਾਲੇ ਪਾਣੀ ਅਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਹੋਇਆ ਸੀ। ਇਸ ਸਬੰਧ ਵਿਚ ਪਾਕਿਸਤਾਨ ਤੋਂ ਭੇਜੀਆਂ ਤਸਵੀਰਾਂ ਵਿਚ ਸਿੱਖ ਯਾਤਰੂਆਂ ਨੂੰ ਲੈ ਜਾਣ ਵਾਸਤੇ ਆਈ ਪਾਕਿਸਤਾਨੀ ਰੇਲ ਗੱਡੀ ਵੀ ਵਾਹਗਾ ਰੇਲਵੇ ਸਟੇਸ਼ਨ 'ਤੇ ਖੜ੍ਹੀ ਦਿਖਾਈ ਦਿੰਦੀ ਹੈ।



ਵੀ ਦੇ ਵਾਰ ਭਾਰਤ ਸਰਕਾਰ ਵੱਲੋਂ ਜਥੇ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣੋਂ ਰੋਕਿਆ ਜਾ ਚੁਕਾ ਹੈ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਡੱਬਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਦੇ

ਪ੍ਰਵਾਨਗੀ ਵੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸ਼ਰਧਾ ਤੇ ਉਤਸ਼ਾਹ ਨਾਲ ਘਰਾਂ ਤੋਂ ਗੁਰਧਾਮਾਂ ਦੀ ਯਾਤਰਾ ਲਈ ਰੇਲਵੇ ਸਟੇਸ਼ਨ ਪਹੁੰਚੇ ਜਥੇ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਭਾਵਨਾਵਾਂ

ਦੀ ਕਦਰ ਕਰਨੀ ਚਾਹੀਦੀ ਹੈ। ਸਿੱਖ ਜਥੇ ਵਿਚ ਜੈਪੁਰ, ਮੁੰਬਈ, ਦੇਹਰਾਦੂਨ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਰਧਾਲੂ ਸ਼ਾਮਲ ਸਨ। ਪਰਮਜੀਤ ਸਿੰਘ ਜੱਜੇਆਣੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਪਾਕਿਸਤਾਨ) ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਉਣ ਲਈ ਜਾ ਰਹੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਅਟਾਰੀ ਰੇਲਵੇ ਸਟੇਸ਼ਨ 'ਤੇ ਇਸ ਕਰਕੇ ਰੋਕਿਆ ਗਿਆ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਹਿਲਾਂ ਹੀ ਸ਼ਹੀਦੀ ਦਿਹਾੜਾ ਮਨਾ ਚੁੱਕੀ ਹੈ। ਉਧਰ, ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ

ਲਈ ਪਾਕਿਸਤਾਨ ਜਾਣ ਦੇ ਇਛੁੱਕ 87 ਭਾਰਤੀ ਸ਼ਰਧਾਲੂਆਂ ਨੂੰ ਗੁਆਂਢੀ ਮੁਲਕ ਵੱਲੋਂ ਵੀਜ਼ੇ ਨਾ ਦੇਣ 'ਤੇ ਭਾਰਤ ਨੇ ਤਿੱਕਾ ਰੋਸ ਪ੍ਰਗਟਾਇਆ ਹੈ। ਸਰਕਾਰੀ ਸੂਤਰਾਂ ਅਨੁਸਾਰ ਜਿਹੜੇ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਇਨਕਾਰ ਕੀਤਾ ਗਿਆ ਹੈ, ਉਹ ਸਰਕਾਰ ਵੱਲੋਂ ਅਧਿਕਾਰਤ ਜਥੇ ਦਾ ਹਿੱਸਾ ਸਨ। ਨਾਲ ਹੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਨੇ ਭਾਰਤੀ ਸ਼ਰਧਾਲੂਆਂ ਦੇ ਇਕ ਨਿੱਜੀ ਜਥੇ ਨੂੰ ਵੀਜ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 7 ਜੂਨ ਨੂੰ ਮਨਾਉਣ ਲਈ ਭਾਰਤ ਸਰਕਾਰ ਵੱਲੋਂ 87 ਸ਼ਰਧਾਲੂਆਂ ਦੇ ਜਥੇ ਲਈ ਪਾਕਿਸਤਾਨ ਤੋਂ ਵੀਜ਼ੇ ਮੰਗੇ ਗਏ ਸਨ, ਜਿਸ ਤੋਂ ਗੁਆਂਢੀ ਮੁਲਕ ਨੇ ਇਨਕਾਰ ਕਰ ਦਿੱਤਾ ਸੀ।

## ਕੋਟਕਪੂਰਾ ਗੋਲੀ ਕਾਂਡ: ਮਨਤਾਰ ਤੇ ਹੋਰਾਂ ਨੂੰ ਪੇਸ਼ ਹੋਣ ਲਈ ਨੋਟਿਸ

**ਫਰੀਦਕੋਟ:** ਕੋਟਕਪੂਰਾ ਗੋਲੀ ਕਾਂਡ ਵਿਚ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ, ਲੁਧਿਆਣਾ ਦੇ ਸਾਬਕਾ ਏ.ਸੀ.ਪੀ. ਪਰਮਜੀਤ ਸਿੰਘ ਪੰਨੂ, ਫਰੀਦਕੋਟ ਦੇ ਸਾਬਕਾ ਐਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ. ਓ ਗੁਰਦੀਪ ਸਿੰਘ ਪੰਧੇਰ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਮੁਕੱਦਮੇ ਦੀ ਸੁਣਵਾਈ ਦਾ ਸਾਹਮਣਾ ਕਰਨ ਲਈ 12 ਜੁਲਾਈ ਨੂੰ ਨਿੱਜੀ ਤੌਰ 'ਤੇ ਅਦਾਲਤ ਸਾਹਮਣੇ ਪੇਸ਼ ਹੋਣ।

ਭੇਜਿਆ ਜਾਵੇ। ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਅਦਾਲਤ ਵਿਚ 2000 ਸਫਿਆਂ ਦਾ ਚਲਾਨ ਪੇਸ਼ ਕੀਤਾ ਸੀ, ਜਿਸ ਵਿਚ ਦਾਅਵਾ ਕੀਤਾ ਹੈ ਕਿ ਉਮਰਾਨਗਲ ਨੂੰ 13 ਅਕਤੂਬਰ 2015 ਦੀ ਰਾਤ ਨੂੰ ਕਿਸੇ ਵੀ ਪੁਲਿਸ ਅਧਿਕਾਰੀ ਨੇ ਕੋਟਕਪੂਰੇ ਨਹੀਂ ਬੁਲਾਇਆ ਸੀ ਬਲਕਿ ਉਹ ਬਿਨਾਂ ਬੁਲਾਏ ਕੋਟਕਪੂਰੇ ਆਏ ਅਤੇ ਸ਼ਾਂਤਮਈ ਲੋਕਾਂ ਉੱਪਰ ਗੋਲੀਆਂ ਚਲਾ ਦਿੱਤੀਆਂ। ਉਮਰਾਨਗਲ ਇਕਲੌਤੇ ਅਜਿਹੇ ਪੁਲਿਸ ਅਧਿਕਾਰੀ ਹਨ ਜਿਹੜੇ

ਕੋਟਕਪੂਰਾ ਗੋਲੀ ਕਾਂਡ ਵਿਚ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਦੱਸਣਯੋਗ ਹੈ ਕਿ ਐਸ.ਪੀ. ਬਲਜੀਤ ਸਿੰਘ ਸਿੱਧੂ ਅਤੇ ਕੋਟਕਪੂਰਾ ਦੇ ਸਾਬਕਾ ਐਸ.ਐਚ.ਓ ਗੁਰਦੀਪ ਸਿੰਘ ਪੰਧੇਰ ਜ਼ਮਾਨਤ ਨਾ ਮਿਲਣ ਕਾਰਨ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ ਜਦੋਂ ਕਿ ਮਨਤਾਰ ਸਿੰਘ ਬਰਾੜ ਨੂੰ ਹਾਈਕੋਰਟ ਵਿੱਚੋਂ ਆਰਜ਼ੀ ਤੌਰ 'ਤੇ ਪੇਸ਼ਗੀ ਜ਼ਮਾਨਤ ਮਿਲੀ ਹੋਈ ਹੈ ਅਤੇ ਉਹ ਅਜੇ ਤੱਕ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ।

**ਐਸ.ਪੀ. ਬਲਜੀਤ ਸਿੱਧੂ ਦੀ ਜ਼ਮਾਨਤ ਅਰਜ਼ੀ ਰੱਦ**  
**ਫਰੀਦਕੋਟ:** ਕੋਟਕਪੂਰਾ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਐਸ.ਪੀ. ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਸਥਾਨਕ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਚਲਾਨ ਅਦਾਲਤ ਵਿਚ ਪੇਸ਼ ਕੀਤਾ ਸੀ ਅਤੇ ਇਸ ਚਲਾਨ ਵਿਚ 5 ਪੁਲਿਸ ਅਧਿਕਾਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਜਿਨ੍ਹਾਂ ਵਿਚ ਐਸ.ਪੀ. ਬਲਜੀਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਲ ਹੈ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਅਕਤੂਬਰ 2015 'ਚ ਜਦੋਂ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਉਦੋਂ ਬਲਜੀਤ ਸਿੰਘ ਸਿੱਧੂ ਕੋਟਕਪੂਰਾ ਦੇ ਡੀ.ਐਸ.ਪੀ. ਵਜੋਂ ਤਾਇਨਾਤ ਸਨ ਅਤੇ ਗੋਲੀ ਕਾਂਡ ਵਿਚ ਇਸ ਪੁਲਿਸ ਅਧਿਕਾਰੀ ਦੀ ਵੀ ਸ਼ਮੂਲੀਅਤ ਸੀ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਪੰਧੇਰ ਦੀ ਵੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

## ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਧਾਨ ਦਾ ਵਿਰੋਧ

**ਅੰਮ੍ਰਿਤਸਰ:** ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਵਿਚ ਬੋਰਡ ਦਾ ਪ੍ਰਧਾਨ ਮੈਂਬਰਾਂ ਵਿਚੋਂ ਅਤੇ ਮੈਂਬਰਾਂ ਦੁਆਰਾ ਹੀ ਚੁਣੇ ਜਾਣ ਦੀ ਮੰਗ ਦੀ ਪ੍ਰੋਤ੍ਯੁਕਤਾ ਕੀਤੀ ਗਈ। ਇਸ ਨੂੰ ਅਗਲੀ ਕਾਰਵਾਈ ਲਈ ਮਹਾਰਾਸ਼ਟਰ ਸਰਕਾਰ ਕੋਲ ਭੇਜਿਆ ਜਾਵੇਗਾ। ਇਸ ਦੌਰਾਨ ਕੁਝ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸਰਕਾਰ ਦੁਆਰਾ ਥਾਪੇ ਗਏ ਬੋਰਡ ਦੇ ਪ੍ਰਧਾਨ ਸਮੇਤ ਸ਼੍ਰੋਮਣੀ ਅਕਾਲੀ ਦਲ ਖਿਲਾਫ ਨਾਅਰੇਬਾਜ਼ੀ ਕੀਤੀ। ਬੋਰਡ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜੇ ਹੋਏ ਸਨ। ਇਸੇ ਦੌਰਾਨ ਜਦੋਂ ਇਹ ਸਾਰੇ ਗੁਰਦੁਆਰੇ ਨਤਮਸਤਕ ਹੋਣ ਵਾਸਤੇ ਗਏ ਤਾਂ ਉਥੇ ਮੌਜੂਦ ਕੁਝ ਲੋਕਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਵਿਚ ਪ੍ਰਦਰਸ਼ਨਕਾਰੀ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੀ ਮਰਜ਼ੀ ਨਾਲ ਥਾਪੇ ਗਏ ਬੋਰਡ ਦੇ ਪ੍ਰਧਾਨ 'ਸਰਕਾਰੀ ਪ੍ਰਧਾਨ' ਦੱਸਦਿਆਂ ਨਾਅਰੇਬਾਜ਼ੀ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖਿਲਾਫ ਵੀ ਨਾਅਰੇਬਾਜ਼ੀ ਕੀਤੀ।

ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਮੀਟਿੰਗ ਵਿਚ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਇਸ ਵਿੱਤੀ ਵਰ੍ਹੇ ਦਾ ਸਾਲਾਨਾ ਬਜਟ ਲਗਭਗ 120 ਕਰੋੜ ਰੁਪਏ ਪ੍ਰਵਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੀਟਿੰਗ ਵਿਚ ਵਿਕਾਸ ਸਬੰਧੀ ਸਮੁੱਚਾ ਏਜੰਡਾ ਪ੍ਰਵਾਨ ਕੀਤਾ ਗਿਆ ਹੈ। ਮੀਟਿੰਗ ਵਿਚ ਬੋਰਡ ਦੇ ਐਕਟ ਤਹਿਤ ਚੁਣੇ ਅਤੇ ਨਾਮਜ਼ਦ ਕੀਤੇ ਮੈਂਬਰਾਂ ਵੱਲੋਂ ਪ੍ਰਧਾਨ ਦੀ ਚੋਣ ਕਰਨ ਦੀ ਮੰਗ ਦੀ ਪ੍ਰੋਤ੍ਯੁਕਤਾ ਕਰਦਿਆਂ ਇਸ ਮੰਗ ਨੂੰ ਅਗਲੀ ਕਾਰਵਾਈ ਲਈ ਮਹਾਰਾਸ਼ਟਰ ਸਰਕਾਰ ਨੂੰ ਭੇਜਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਨੇ ਕੁਝ ਦਿਨ ਪਹਿਲਾਂ ਮੀਟਿੰਗ ਕਰ ਕੇ ਐਕਟ ਦੀ ਧਾਰਾ 11 ਵਿਚ ਕੀਤੀ ਸੋਧ ਨੂੰ ਖਤਮ ਕਰਨ ਅਤੇ ਬੋਰਡ ਦਾ ਪ੍ਰਧਾਨ ਸਰਕਾਰ ਵੱਲੋਂ ਨਾਮਜ਼ਦ ਕਰਨ ਦੀ ਥਾਂ ਮੈਂਬਰਾਂ ਵੱਲੋਂ ਖੁਦ ਚੁਣੇ ਜਾਣ ਦੀ ਸਿਫਾਰਸ਼ ਕੀਤੀ ਸੀ, ਜਿਸ ਦੀ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਵਿਚ ਪ੍ਰੋਤ੍ਯੁਕਤਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਥਾਨਕ ਸਿੱਖਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਬਾਰੇ ਉਨ੍ਹਾਂ ਆਖਿਆ ਕਿ ਕੁਝ ਲੋਕਾਂ ਵੱਲੋਂ ਬੇਲੋੜਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੀਟਿੰਗ ਵਿਚ ਬੋਰਡ ਦੇ ਮੀਤ ਪ੍ਰਧਾਨ ਵਜੋਂ ਗੁਰਿੰਦਰ ਸਿੰਘ ਬਾਵਾ ਮੁੰਬਈ, ਸਕੱਤਰ ਵਜੋਂ ਰਵਿੰਦਰ ਸਿੰਘ ਬੁੰਗਈ ਨੂੰ ਨਾਮਜ਼ਦ ਕੀਤਾ ਗਿਆ ਹੈ।

## ਛੱਤੀਸਗੜ੍ਹ 'ਚ ਖੁੱਲ੍ਹਿਆ ਮੱਧ ਭਾਰਤ ਦਾ ਪਹਿਲਾ ਸਿੱਖ ਮਿਊਜ਼ੀਅਮ

**ਰਾਏਪੁਰ:** ਰਾਏਪੁਰ ਦੇ ਗੁਰੂ ਨਾਨਕ ਨਗਰ (ਸ਼ਿਆਮ ਨਗਰ) ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ 'ਚ ਸ੍ਰੀ ਗੁਰੂ ਤੇਗ ਬਹਾਦਰ ਸਿੱਖ ਮਿਊਜ਼ੀਅਮ ਖੋਲ੍ਹਿਆ ਗਿਆ ਹੈ। ਇਸ ਵਿਚ ਸਿੱਖ ਧਰਮ ਦੀ ਸਥਾਪਨਾ ਕਿਸ ਨੇ ਕਦੋਂ ਕੀਤੀ, ਕਿੰਨੇ ਸਿੱਖ ਗੁਰੂ ਹੋਏ ਹਨ, ਉਨ੍ਹਾਂ ਗੁਰੂ ਸਾਹਿਬਾਨਾਂ ਵਿਚੋਂ ਕਿਸ ਨੇ ਮਨੁੱਖਤਾ ਅਤੇ ਦੇਸ਼ ਦੀ ਰੱਖਿਆ ਲਈ ਮੁਗਲ ਸ਼ਾਸਕਾਂ ਖਿਲਾਫ ਲੜਦਿਆਂ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ, ਦੇਸ਼ ਭਰ 'ਚ ਕਿੰਨੇ ਸਿੱਖ ਤੀਰਥ ਅਸਥਾਨ ਹਨ, ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤਾ ਹੈ। ਸਿੱਖ ਗੁਰੂਆਂ ਦੇ ਜੀਵਨ ਦੇ ਪੂਰੇ ਵੇਰਵਿਆਂ ਦੀ ਜਾਣਕਾਰੀ ਹੁਣ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਖੁੱਲੇ ਮੱਧ ਭਾਰਤ ਦੇ ਪਹਿਲੇ ਸਿੱਖ ਮਿਊਜ਼ੀਅਮ ਤੋਂ

ਮਿਲੇਗੀ। ਲਗਭਗ 5,000 ਵਰਗ ਫੁੱਟ 'ਚ ਬਣਾਏ ਗਏ ਇਸ ਮਿਊਜ਼ੀਅਮ ਦੇ ਅੰਦਰ ਇਕ ਸਾਹਿਬਾਨਾਂ ਬਾਰੇ ਲਿਖੀਆਂ ਗਈਆਂ ਕਿਤਾਬਾਂ ਨੂੰ ਪੜ੍ਹ ਕੇ ਅਤੇ ਥੀਏਟਰ 'ਚ ਚਲ ਚਿੱਤਰਾਂ ਰਾਹੀਂ ਸਿੱਖ ਇਤਿਹਾਸ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਸਿੱਖ ਗੁਰੂਆਂ ਤੋਂ ਇਲਾਵਾ ਸਿੱਖ ਯੋਧਿਆਂ ਦੀਆਂ ਵੀਰ ਗਾਥਾਵਾਂ ਤੇ ਇਤਿਹਾਸ ਨੂੰ ਆਧੁਨਿਕ ਸਾਜ਼ਾਂ ਦੀਆਂ ਧੁਨਾਂ ਨਾਲ ਦਿੱਲੀ ਦੇ ਸ਼੍ਰੀਮੀ ਨਾਰੰਗ ਦੀ ਆਵਾਜ਼ ਰਾਹੀਂ ਪੇਸ਼ ਕੀਤਾ ਗਿਆ ਹੈ। ਇਸ ਮਿਊਜ਼ੀਅਮ 'ਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਗ੍ਰੰਥ ਸਾਹਿਬ 'ਚ ਜਿਨ੍ਹਾਂ ਭਗਤਾਂ ਤੇ ਸਿੱਖ ਸੇਵਕਾਂ ਦੀ ਬਾਣੀ ਦਰਜ ਹੈ, ਉਨ੍ਹਾਂ ਸਭ ਦੇ ਚਿੱਤਰ ਲਗਾਏ ਗਏ ਹਨ ਅਤੇ ਉਨ੍ਹਾਂ ਦੀਆਂ ਜੀਵਨੀਆਂ ਉਤੇ ਚਾਨਣਾ ਪਾਇਆ ਗਿਆ ਹੈ। ਇਸ ਮਿਊਜ਼ੀਅਮ 'ਚ ਸਿੱਖ ਗੁਰੂਆਂ ਦੇ

ਵੱਡੇ ਚਿੱਤਰਾਂ ਤੋਂ ਇਲਾਵਾ ਸਿੱਖਾਂ ਦੇ ਸਭ ਤੋਂ ਵੱਡੇ ਤੀਰਥ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਇਕ ਮਾਡਲ ਨੂੰ ਸ਼੍ਰੀਸ਼ਿਆਂ ਦੀਆਂ ਦੀਵਾਰਾਂ ਅੰਦਰ ਸਥਾਪਤ ਕੀਤਾ ਗਿਆ ਹੈ, ਇਹ ਮਾਡਲ ਸੋਨਾ, ਚਾਂਦੀ ਅਤੇ ਹੋਰ ਧਾਤੂਆਂ ਤੋਂ ਤਿਆਰ ਕੀਤਾ ਗਿਆ ਹੈ। ਇਸ ਮਿਊਜ਼ੀਅਮ 'ਚ ਆਉਣ ਵਾਲਿਆਂ ਨੂੰ ਸਿੱਖ ਮਰਿਆਦਾ ਮੁਤਾਬਕ ਸਿਰ ਢੱਕ ਕੇ ਰੱਖਣਾ ਪਵੇਗਾ। ਦੱਸਣਯੋਗ ਹੈ ਕਿ ਇਸ ਮਿਊਜ਼ੀਅਮ ਨੂੰ 2015 'ਚ ਸਰਦਾਰ ਅਜਿੰਦਰ ਸਿੰਘ ਚਾਵਲਾ ਨੇ ਆਪਣੀ ਮਾਤਾ ਮਹਿੰਦਰ ਕੌਰ ਦੀ ਯਾਦ ਬਣਾਉਣਾ ਸ਼ੁਰੂ ਕੀਤਾ ਸੀ, ਪਰ ਉਨ੍ਹਾਂ ਦੀ ਜਨਵਰੀ 2018 'ਚ ਮੌਤ ਹੋ ਗਈ। ਇਸ ਤੋਂ ਬਾਅਦ ਮਿਊਜ਼ੀਅਮ ਦੇ ਅਧੂਰੇ ਕੰਮ ਨੂੰ ਉਨ੍ਹਾਂ ਦੇ ਪੁੱਤਰ ਜਸਮੀਤ ਸਿੰਘ ਚਾਵਲਾ ਨੇ ਨੇਪਰੇ ਚਾੜ੍ਹਿਆ। ਮੱਧ ਭਾਰਤ ਦੇ ਇਸ ਪਹਿਲੇ ਏਅਰ ਕੰਡੀਸ਼ਨਰ ਮਿਊਜ਼ੀਅਮ ਦਾ ਉਦਘਾਟਨ 7 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਵੱਲੋਂ ਕੀਤਾ ਗਿਆ ਸੀ।

## ਬੋਰਡ 'ਤੇ ਸਰਕਾਰੀ ਪ੍ਰਧਾਨ ਦੀ ਨਿਯੁਕਤੀ ਠੀਕ ਨਹੀਂ: ਲੌਂਗੋਵਾਲ

**ਨਾਂਦੇੜ:** ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਤਖਤ ਸੱਚਖੰਡ ਬੋਰਡ ਕਾਨੂੰਨ 1956 'ਚ ਮਹਾਰਾਸ਼ਟਰ ਸਰਕਾਰ ਨੇ ਸੋਧ ਕਰਕੇ ਬੋਰਡ ਉਤੇ ਸਿੱਖ ਪ੍ਰਧਾਨ ਨਿਯੁਕਤ ਕਰਨ ਦੀ ਪ੍ਰਥਾ ਸ਼ੁਰੂ ਕੀਤੀ ਹੈ। ਇਹ ਪ੍ਰਥਾ ਬੰਦ ਕਰਵਾ ਕੇ ਲੋਕਤੰਤਰ ਪ੍ਰਣਾਲੀ ਨਾਲ ਪ੍ਰਧਾਨ ਚੁਣਨ ਲਈ ਸਰਕਾਰੀ ਸੋਧ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਮਿਲਣਗੇ। ਲੌਂਗੋਵਾਲ ਗੁਰਦੁਆਰਾ ਬੋਰਡ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਗੁਰਦੁਆਰਾ ਬੋਰਡ 'ਤੇ ਸਰਕਾਰੀ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦੀ ਭੂਮਿਕਾ ਨੂੰ ਲੈ ਕੇ ਉਨ੍ਹਾਂ ਨੂੰ ਸਥਾਨਕ ਸਿੱਖ ਸਮਾਜ 'ਚ ਰੋਸ ਦੇਖਣ ਨੂੰ ਮਿਲਿਆ।



# ਕੈਪਟਨ ਨੇ ਮੋਦੀ ਸਰਕਾਰ ਕੋਲ ਚੁੱਕੇ ਪੰਜਾਬ ਦੇ ਮਸਲੇ

**ਚੰਡੀਗੜ੍ਹ:** ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਪਾਣੀ ਦੀ ਵੰਡ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ ਪ੍ਰਧਾਨ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਾਣੀ ਦੀ ਘਟ ਰਹੀ ਮੌਜੂਦਗੀ ਦੇ ਮੱਦੇਨਜ਼ਰ ਗੁਆਂਢੀ ਸੂਬਿਆਂ ਨਾਲ ਵਿਵਾਦ ਦਾ ਹੱਲ ਕੱਢਣ ਲਈ ਦਰਿਆਈ ਪਾਣੀਆਂ 'ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਜੋ ਸਿਹਤ ਨਾਸਾਜ਼ ਹੋਣ ਕਾਰਨ ਮੀਟਿੰਗ ਵਿਚ ਸ਼ਾਮਲ ਨਾ ਹੋ ਸਕੇ, ਦਾ ਭਾਸ਼ਣ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵਿਚ ਵੰਡਿਆ ਗਿਆ। ਆਪਣੇ ਭਾਸ਼ਣ ਵਿਚ ਮੁੱਖ ਮੰਤਰੀ ਨੇ ਗੁਆਂਢੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਵਿਵਾਦ ਖਤਮ ਕਰਨ ਲਈ ਦਰਿਆਈ ਪਾਣੀਆਂ ਉੱਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੁਝਾਅ ਦਿੱਤਾ ਹੈ।



## ਭਾਰਤ ਨੂੰ 5 ਖਰਬ ਡਾਲਰ ਦਾ ਅਰਥਚਾਰਾ ਬਣਾਉਣਾ ਚੁਣੌਤੀ, ਪਰ ਮੁਮਕਿਨ: ਮੋਦੀ

**ਨਵੀਂ ਦਿੱਲੀ:** ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਸਾਲ 2024 ਤੱਕ 5 ਖਰਬ ਅਮਰੀਕੀ ਡਾਲਰ ਦਾ ਅਰਥਚਾਰਾ ਬਣਾਉਣ ਦਾ ਕਾਰਜ ਚੁਣੌਤੀਪੂਰਨ ਜ਼ਰੂਰ ਹੈ, ਪਰ ਯਕੀਨੀ ਤੌਰ 'ਤੇ ਇਸ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਆਪਣੇ ਅੰਦਰਲੀ ਸਮਰੱਥਾ ਵੱਲ ਧਿਆਨ ਕੇਂਦਰਿਤ ਕਰਦਿਆਂ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਨੂੰ ਜ਼ਿਲ੍ਹਾ ਪੱਧਰ ਤੋਂ ਵਧਾਉਣ ਲਈ ਕੰਮ ਕਰਨ। ਪ੍ਰਧਾਨ ਮੰਤਰੀ ਨੇ ਮੁਲਕ ਦੇ ਵੱਖ-ਵੱਖ ਹਿੱਸਿਆਂ ਵਿਚ ਦਰਪੇਸ਼ ਸੇਵੇ ਦੀ ਸਮੱਸਿਆ ਨਾਲ ਨਜਿੱਠਣ ਲਈ ਅਸਰਦਾਰ ਪੇਸ਼ਕਦਮੀ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸ੍ਰੀ ਮੋਦੀ ਇਥੇ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਪੰਜਵੀਂ ਮੀਟਿੰਗ ਦੇ ਉਦਘਾਟਨ ਮੌਕੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੇਂਦਰ ਸਰਕਾਰ ਨੇ ਇਸ ਪਾਸੇ ਕੋਈ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਨੀਮ ਫੌਜੀ ਬਲਾਂ ਦੀ ਤਾਇਨਾਤੀ ਵਧਾਉਣ ਦੇ ਨਾਲ-ਨਾਲ ਸਰਹੱਦੀ ਖੇਤਰਾਂ ਵਿਚ ਪੁਲਿਸ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਦੀ ਮੰਗ ਕੀਤੀ, ਜਿਥੇ ਇਸ ਨੂੰ ਰੱਖਿਆ ਦੀ ਦੂਜੀ ਕਤਾਰ ਵਜੋਂ ਸਥਾਪਿਤ ਕੀਤਾ ਜਾਵੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸੂਬਾ ਖਾਸ ਤੌਰ 'ਤੇ ਜ਼ਮੀਨ ਹੇਠਲੇ ਪਾਣੀ ਦੇ ਚਿੰਤਾਜਨਕ ਪੱਧਰ ਤੱਕ ਖੱਲੇ ਜਾਣ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਦੀ ਮੁੱਖ ਵਜ੍ਹਾ ਭਾਰਤ ਨੂੰ ਖਾਦ ਪਦਾਰਥਾਂ ਦੇ ਭੰਡਾਰ ਪੱਖੋਂ ਸੁਰੱਖਿਅਤ ਕਰਨ ਲਈ ਝੋਨੇ ਦੀ ਬਿਜਾਈ ਕਾਰਨ ਪਾਣੀ ਦੀ ਵੱਧ ਖਪਤ ਹੋਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਪਾਸੋਂ ਮਦਦ ਲਈ ਇਸ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ 20,758 ਕਰੋੜ ਰੁਪਏ ਦੀ ਲਾਗਤ ਵਾਲੀਆਂ ਸਕੀਮਾਂ ਬਣਾ ਕੇ ਕੇਂਦਰ ਸਰਕਾਰ ਨੂੰ ਪੇਸ਼ ਕੀਤੀਆਂ ਹਨ। ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਚਾਲੂ ਵਿੱਤੀ ਸਾਲ 2019-20 ਦੌਰਾਨ ਹੀ ਇਨ੍ਹਾਂ ਸਾਰੇ ਵਿਸਥਾਰਤ ਪ੍ਰੋਜੈਕਟਾਂ ਲਈ ਵੱਧ ਤੋਂ ਵੱਧ ਸੰਭਵ ਫੰਡ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।

## ਹਰਚੰਦਪੁਰੀ ਦੇ ਬਾਲ ਨਾਵਲ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ

**ਧੂਰੀ:** ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਰਾਸ਼ਟਰੀ ਬਾਲ ਸਾਹਿਤ ਪੁਰਸਕਾਰਾਂ ਦੇ ਕੀਤੇ ਐਲਾਨ ਵਿਚ ਪੰਜਾਬੀ ਲੇਖਕ ਪਵਨ ਹਰਚੰਦਪੁਰੀ ਦੇ ਬਾਲ ਨਾਵਲ 'ਏਲੀਅਨਜ਼ ਦੀ ਧਰਤੀ ਉੱਤੇ' ਦੀ ਚੋਣ ਕੀਤੀ ਗਈ ਹੈ ਅਤੇ 14 ਨਵੰਬਰ ਨੂੰ ਬਾਲ ਦਿਵਸ ਮੌਕੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦਾ ਜਨਮ ਧੂਰੀ ਦੇ ਨੇੜਲੇ ਪਿੰਡ ਹਰਚੰਦਪੁਰਾ ਵਿਚ ਪਹਿਲੀ ਅਪਰੈਲ 1956 ਨੂੰ ਪਿਤਾ ਪ੍ਰਕਾਸ਼ ਚੰਦ ਸ਼ਰਮਾ ਤੇ ਮਾਤਾ ਕਲਾਵੰਤੀ ਦੇ ਘਰ ਹੋਇਆ। ਸਾਲ 2006 ਵਿਚ ਹਰਚੰਦਪੁਰੀ ਦੀ ਪਹਿਲੀ ਪੁਸਤਕ ਮਹਾਂ ਕਾਵਿ 'ਜਨਮ-ਏ-ਖਾਲਸਾ' ਪ੍ਰਕਾਸ਼ਿਤ ਹੋਈ। 2007 'ਚ ਗੀਤ ਸੰਗ੍ਰਹਿ 'ਸਤਲੁਜ ਬੋਲਦਾ ਹੈ' ਛਪਵਾਇਆ। ਉਨ੍ਹਾਂ ਹੁਣ ਤੱਕ 14 ਬਾਲ ਸਾਹਿਤ ਪੁਸਤਕਾਂ ਦੀ ਰਚਨਾ ਵੀ ਕੀਤੀ, ਜਿਨ੍ਹਾਂ 'ਚੋਂ 'ਪੰਡੀਆਂ ਦੀ ਪੰਚਾਇਤ' ਨੂੰ ਸਾਲ 2012-13 ਵਿਚ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਬਾਲ ਪੁਰਸਕਾਰ ਨਾਲ ਨਿਵਾਜਿਆ ਗਿਆ। ਸ੍ਰੀ ਹਰਚੰਦਪੁਰੀ ਇਸ ਸਮੇਂ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਵੀ ਨਿਭਾ ਰਹੇ ਹਨ।

# ਲੰਗਰ 'ਤੇ ਜੀ.ਐਸ.ਟੀ: ਕੇਂਦਰ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਮੋੜੇ 57 ਲੱਖ ਰੁਪਏ

**ਅੰਮ੍ਰਿਤਸਰ:** ਕੇਂਦਰ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਉੱਤੇ ਲਾਏ ਗਏ ਜੀ.ਐਸ.ਟੀ. ਦੀ ਵਾਪਸੀ ਸ਼ੁਰੂ ਹੋ ਗਈ ਹੈ। ਵਾਪਸੀ ਦੀ ਪਹਿਲੀ ਕਿਸ਼ਤ ਵਜੋਂ 57 ਲੱਖ 45 ਹਜ਼ਾਰ ਰੁਪਏ ਵਾਪਸ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਗੁਰੂ ਘਰ ਦੇ ਲੰਗਰ 'ਤੇ ਜੀ.ਐਸ.ਟੀ. ਜੁਲਾਈ 2017 ਵਿਚ ਲਾਗੂ ਕੀਤੀ ਗਈ ਸੀ। ਕੇਂਦਰ ਵੱਲੋਂ ਲੰਗਰ 'ਤੇ ਲਾਏ ਗਏ ਇਸ ਟੈਕਸ ਦਾ ਵੱਡੇ ਪੱਧਰ ਉੱਤੇ ਵਿਰੋਧ ਹੋਇਆ ਸੀ। ਸ਼੍ਰੋਮਣੀ ਕਮੇਟੀ ਨੇ ਇਹ ਟੈਕਸ ਮੁਆਫ ਕਰਨ ਦੀ ਮੰਗ ਵੀ ਕੀਤੀ ਸੀ।

ਸਿੰਘ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਸੋਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਜੀ.ਐਸ.ਟੀ. ਦੀ ਵਾਪਸੀ ਦੀ ਪਹਿਲੀ ਕਿਸ਼ਤ ਦਾ ਕੇਂਦਰ ਸਰਕਾਰ ਨੇ ਭੁਗਤਾਨ ਕਰ ਦਿੱਤਾ ਹੈ। ਇਹ ਭੁਗਤਾਨ ਫਿਲਹਾਲ ਲੁਧਿਆਣਾ ਦਫਤਰ ਪੁੱਜਾ ਹੈ, ਜਿਥੋਂ ਇਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਭੇਜਿਆ ਜਾਵੇਗਾ। ਵਾਪਸੀ ਦੀ ਪਹਿਲੀ ਕਿਸ਼ਤ ਵਿਚ 57,45,528 ਰੁਪਏ ਦਾ ਭੁਗਤਾਨ ਸ਼ਾਮਲ ਹੈ ਜਦੋਂਕਿ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ ਇਕ ਕਰੋੜ 53 ਲੱਖ ਰੁਪਏ ਜੀ.ਐਸ.ਟੀ. ਵਜੋਂ ਸਰਕਾਰ ਨੂੰ ਦਿੱਤੇ ਹਨ। ਉਨ੍ਹਾਂ ਆਖਿਆ ਕਿ ਜੇ ਜੀ.ਐਸ.ਟੀ. ਦੀ ਰਕਮ ਦੀ ਵਾਪਸੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਰਕਮ ਨੂੰ ਲੋਕ ਭਲਾਈ ਦੇ ਕੰਮਾਂ ਲਈ ਖਰਚ ਕਰੇਗੀ।

ਸਿੰਘ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਸੋਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਜੀ.ਐਸ.ਟੀ. ਦੀ ਵਾਪਸੀ ਦੀ ਪਹਿਲੀ ਕਿਸ਼ਤ ਦਾ ਕੇਂਦਰ ਸਰਕਾਰ ਨੇ ਭੁਗਤਾਨ ਕਰ ਦਿੱਤਾ ਹੈ। ਇਹ ਭੁਗਤਾਨ ਫਿਲਹਾਲ ਲੁਧਿਆਣਾ ਦਫਤਰ ਪੁੱਜਾ ਹੈ, ਜਿਥੋਂ ਇਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਭੇਜਿਆ ਜਾਵੇਗਾ। ਵਾਪਸੀ ਦੀ ਪਹਿਲੀ ਕਿਸ਼ਤ ਵਿਚ 57,45,528 ਰੁਪਏ ਦਾ ਭੁਗਤਾਨ ਸ਼ਾਮਲ ਹੈ ਜਦੋਂਕਿ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ ਇਕ ਕਰੋੜ 53 ਲੱਖ ਰੁਪਏ ਜੀ.ਐਸ.ਟੀ. ਵਜੋਂ ਸਰਕਾਰ ਨੂੰ ਦਿੱਤੇ ਹਨ। ਉਨ੍ਹਾਂ ਆਖਿਆ ਕਿ ਜੇ ਜੀ.ਐਸ.ਟੀ. ਦੀ ਰਕਮ ਦੀ ਵਾਪਸੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਰਕਮ ਨੂੰ ਲੋਕ ਭਲਾਈ ਦੇ ਕੰਮਾਂ ਲਈ ਖਰਚ ਕਰੇਗੀ।

## ਮੋਦੀ ਨੇ ਆਪਣਾ ਵਾਅਦਾ ਪੂਰਾ ਕੀਤਾ: ਹਰਸਿਮਰਤ

**ਚੰਡੀਗੜ੍ਹ:** ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉੱਤੇ ਲੱਗੇ ਜੀ.ਐਸ.ਟੀ. ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਕੇ ਸਿੱਖਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀ.ਐਸ.ਟੀ. ਅਥਾਰਿਟੀ ਨੂੰ 57 ਲੱਖ ਰੁਪਏ ਜੀ.ਐਸ.ਟੀ. ਦੀ ਰਾਸ਼ੀ ਰਿਫੰਡ ਕਰ ਦਿੱਤੀ ਹੈ, ਜੋ ਕਿ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਵੇਗੀ।

## ਲੰਗਰ ਦਾ ਨਾਂ ਬਦਲਨਾ ਬੇਹੱਦ ਮੰਦਭਾਗਾ: ਪੀਰ ਮੁਹੰਮਦ

**ਮੁਹਾਲੀ:** ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਥਾਵਾਂ 'ਤੇ ਲੰਗਰ ਉੱਤੇ ਜੀ.ਐਸ.ਟੀ. ਬਦਲੇ 'ਸੇਵਾ ਭੋਜ ਯੋਜਨਾ' ਤਹਿਤ ਰਾਹਤ ਦਿੱਤੀ ਗਈ ਹੈ। ਇਸ ਆੜ ਵਿਚ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਲੰਗਰ ਨਾਂ ਦੇ ਸ਼ਬਦ ਦੀ ਬੇਅਦਬੀ ਕੀਤੀ ਗਈ ਹੈ। ਟਕਸਾਲੀ ਦਲ ਦੇ ਆਗੂ ਨੇ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਸਰਕਾਰ ਅਤੇ ਐਸ.ਜੀ.ਪੀ.ਸੀ. ਬਾਦਲਾਂ ਦੀ ਪਿੱਠੂ ਬਣ ਕੇ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ 'ਚ ਆਰ.ਐਸ.ਐਸ. ਦਾ ਰਾਜ ਲਿਆਉਣਾ ਚਾਹੁੰਦੇ ਹਨ।

## ਸੀ.ਪੀ.ਆਈ. ਪੰਜਾਬ ਵਿਚ ਤੀਜੇ ਬਦਲ ਦੀ ਉਸਾਰੀ ਲਈ ਯਤਨਸ਼ੀਲ

**ਚੰਡੀਗੜ੍ਹ:** ਸੀ.ਪੀ.ਆਈ. ਦੀ ਸੂਬਾ ਕਾਰਜਕਾਰਨੀ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਦੇਸ਼ ਅਤੇ ਜਮਹੂਰੀਅਤ ਲਈ ਖਤਰਨਾਕ ਦੱਸਦਿਆਂ, ਸੂਬੇ ਵਿਚ ਏਕਤਾ ਤੇ ਭਾਈਚਾਰਾ ਕਾਇਮ ਰੱਖਣ 'ਚ ਅਸਫਲ ਰਹਿਣ 'ਤੇ ਸੂਬੇ ਦੀ ਕਾਂਗਰਸ ਸਰਕਾਰ ਦੀ ਨੁਕਤਾਚੀਨੀ ਕੀਤੀ। ਪਾਰਟੀ ਨੇ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ ਸੂਬੇ ਵਿਚ ਤੀਜੇ ਬਦਲ ਦੀ ਉਸਾਰੀ ਦੀ ਲੋੜ ਉੱਤੇ ਜ਼ੋਰ ਦਿੱਤਾ। ਸੂਬਾ ਕਾਰਜਕਾਰਨੀ ਦੀ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਨੇ ਪਾਰਟੀ ਵੱਲੋਂ ਪੰਜਾਬ ਜਮਹੂਰੀ ਗੱਠਜੋੜ ਦੇ ਹਿੱਸੇ ਵਜੋਂ ਚੋਣਾਂ ਲੜਨ ਦੇ ਫੈਸਲੇ ਨੂੰ ਠੀਕ ਆਖਿਆ ਅਤੇ ਸੂਬਾ ਸਕੱਤਰ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਵੀ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਪਾਰਟੀ ਆਗੂਆਂ ਨੇ ਮੇਘਾਲਿਆ ਦੇ ਸ਼ਿਲੋਂਗ ਵਿਚੋਂ ਸਿੱਖਾਂ ਨੂੰ ਡਰਾਉਣ, ਧਮਕਾਉਣ ਅਤੇ ਉਜਾੜਨ ਦੀ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਨੂੰ ਸੁਰੱਖਿਆ ਅਤੇ ਕਾਨੂੰਨੀ ਮਦਦ ਦਿੱਤੀ ਜਾਵੇ। ਇਸ ਦੌਰਾਨ ਫਰੀਦਕੋਟ ਵਿਚ ਜਸਪਾਲ ਸਿੰਘ ਦੀ ਹਿਰਾਸਤ ਵਿਚ ਹੋਈ ਮੌਤ ਤੇ ਸੂਬੇ ਵਿਚ ਬਾਲੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਪੰਜਾਬ ਦੀ ਨਿੱਘਰ ਰਹੀ ਅਮਨ-ਕਾਨੂੰਨ ਦੀ ਹਾਲਤ ਲਈ ਕੈਪਟਨ ਸਰਕਾਰ ਦੀ ਆਲੋਚਨਾ ਕੀਤੀ।

# ਧੋਖਾਧੜੀ ਮਾਮਲਾ: ਪੌਂਟੀ ਚੱਢਾ ਦਾ ਪੁੱਤ ਹਵਾਈ ਅੱਡੇ ਤੋਂ ਕਾਬੂ

**ਨਵੀਂ ਦਿੱਲੀ:** ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਨੋਇਡਾ ਦੇ ਮਰਹੂਮ ਕਾਰੋਬਾਰੀ ਪੌਂਟੀ ਚੱਢਾ ਦੇ ਪੁੱਤਰ ਮਨਪ੍ਰੀਤ ਸਿੰਘ ਚੱਢਾ ਉਰਫ ਮੌਂਟੀ ਚੱਢਾ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਉਦੋਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਫੁਕੋਤ (ਥਾਈਲੈਂਡ) ਜਾਣ ਲਈ ਉਡਾਣ ਫੜਨ ਵਾਸਤੇ ਹਵਾਈ ਅੱਡੇ 'ਤੇ ਪੁੱਜਿਆ। ਉਸ ਖਿਲਾਫ ਕਰੀਬ 100 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਹੋਣ ਕਰਕੇ ਲੁੱਕਾਊਟ ਨੋਟਿਸ ਜਾਰੀ ਕੀਤਾ ਹੋਇਆ ਸੀ।

ਨਹੀਂ ਸੌਂਪੀਆਂ ਗਈਆਂ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਆਗੂ ਹਰਵਿੰਦਰ ਸਿੰਘ ਸਰਨਾ ਦੇ ਮਰਹੂਮ ਜਵਾਈ ਹਰਦੀਪ ਸਿੰਘ ਚੱਢਾ ਦਾ ਭਤੀਜਾ ਮਨਪ੍ਰੀਤ, ਪੌਂਟੀ ਚੱਢਾ ਦਾ ਪੁੱਤਰ ਹੈ। ਸਕੇ ਭਰਾਵਾਂ



ਹਰਦੀਪ ਤੇ ਪੌਂਟੀ ਵਿਚਾਲੇ 2012 ਵਿਚ ਮਹਿਰੌਲੀ ਵਿਚ ਫਾਰਮ ਹਾਊਸ ਦੇ ਝਗੜੇ ਦੌਰਾਨ ਚੱਲੀਆਂ ਗੋਲੀਆਂ ਵਿਚ ਦੌੜਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਪੌਂਟੀ ਚੱਢਾ ਦਾ ਸ਼ਰਾਬ ਤੋਂ ਰੀਅਲ ਅਸਟੇਟ ਦਾ ਕਾਰੋਬਾਰ ਹੁਣ ਮੌਂਟੀ ਚੱਢਾ ਦੇ ਪ੍ਰਬੰਧ ਹੇਠ ਹੈ।

# ਪਹਿਲੀ ਜੁਲਾਈ ਤੋਂ ਸ਼ੁਰੂ ਹੋਵੇਗੀ 'ਸਰਬੱਤ ਸਿਹਤ ਬੀਮਾ ਯੋਜਨਾ'

**ਮੁਹਾਲੀ:** ਪੰਜਾਬ 'ਚ ਪਹਿਲੀ ਜੁਲਾਈ ਤੋਂ 'ਸਰਬੱਤ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਰਾਜ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਾਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਯੋਜਨਾ ਲਾਗੂ ਕਰਨ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੰਘੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ। ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਵੱਲੋਂ ਗਠਿਤ ਕੀਤੇ ਗਏ ਸਲਾਹਕਾਰ ਗਰੁੱਪਾਂ ਨਾਲ ਪਲੈਨੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਸਰਜਰੀ ਤੇ ਵੱਡੇ ਅਪਰੇਸ਼ਨ ਦੀਆਂ ਸਿਹਤ ਸੇਵਾਵਾਂ

ਮੁਹੱਈਆ ਕਰਵਾਉਣ ਲਈ ਕਮਿਊਨਿਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 43.18 ਲੱਖ ਪਰਿਵਾਰਾਂ ਲਈ ਪਹਿਲਾਂ ਹੀ ਅੰਕੜੇ ਤਿਆਰ ਕਰ ਲਏ ਹਨ ਜਿਨ੍ਹਾਂ ਦੀ ਸੂਚੀ ਛੇਤੀ ਹੀ ਆਨਲਾਈਨ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 400 ਨਿੱਜੀ ਹਸਪਤਾਲਾਂ ਨੇ ਸੂਚੀਬੱਧ ਹੋਣ ਲਈ ਅਪਲਾਈ ਕੀਤਾ ਸੀ, ਜੋ ਕਿ ਵਿਚਾਰ ਅਧੀਨ ਹਨ। ਸਿਹਤ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਸਤੀਸ਼ ਚੰਦਰਾ ਨੇ ਕਿਹਾ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਨਿੱਜੀ ਹਸਪਤਾਲਾਂ ਵਿਚ 194 ਆਯੁਸ਼ਮਾਨ ਕੇਂਦਰ ਸਥਾਪਿਤ ਕੀਤੇ ਗਏ ਹਨ ਜਦਕਿ ਡਿਪਟੀ ਮੈਡੀਕਲ ਕਮਿਸ਼ਨਰ ਨੂੰ ਜ਼ਿਲ੍ਹਾ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ।

## ਓਮਾਨ ਦੇ ਸੁਲਤਾਨ ਵੱਲੋਂ 17 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ

**ਨਵੀਂ ਦਿੱਲੀ:** ਓਮਾਨ ਦੇ ਸੁਲਤਾਨ ਕਾਬੂਸ ਨੇ ਈਦ ਮੌਕੇ ਇਥੇ ਸਜ਼ਾ ਕੱਟ ਰਹੇ 17 ਭਾਰਤੀਆਂ ਦੀ ਮੁਆਫੀ ਮਨਜ਼ੂਰ ਕੀਤੀ ਹੈ। ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰਦਿਆਂ ਈਦ ਮੌਕੇ ਓਮਾਨ ਦੇ ਸੁਲਤਾਨ ਵੱਲੋਂ ਚੁੱਕੇ ਇਸ ਸਦਭਾਵਨਾ ਭਰੇ ਕਦਮ ਦੀ ਪ੍ਰਸ਼ੰਸਾ ਕੀਤੀ। ਓਮਾਨ ਵਿਚਲੇ ਭਾਰਤੀ ਦੂਤਾਵਾਸ ਅਨੁਸਾਰ ਓਮਾਨ ਦੇ ਸੁਲਤਾਨ ਨੇ ਈਦ ਮੌਕੇ ਇਥੇ ਕੈਦ ਕੱਟ ਰਹੇ 17 ਭਾਰਤੀਆਂ ਨੂੰ ਸ਼ਾਹੀ ਮੁਆਫੀ ਦਿੱਤੀ ਹੈ।

**Punjab Times**

Established in 2000  
20th Year in Publication

Published every Saturday  
by **A B Publication Inc.**  
20451 N Plum Grove Rd.  
Palatine, IL 60074-2018  
**Ph:847-359-0746**  
**Fax:847-705-9388**  
Email:punjabtimes1@gmail.com  
www.punjabtimesusa.com

**Editor:**

Amolak Singh Jammu  
**Astt. Editors:**  
Jaspreet Kaur  
Kuljeet Singh

**Our Columnists**

Gurbakhsh Singh Bhandal  
Baljit Basi  
Ashok Bhaura  
Tarlochan Singh Dupalpur  
Major Kular  
**California**  
Shiara Dhindsa  
661-703-6664  
**New York**  
Iqbal S. Jabowalia  
917-375-6395  
**Circulation**  
Harbhajan Singh  
917-856-5229  
**Photographer**  
Kamaljit Singh Viridi  
**Ph. 847-502-2703**

**Distributed in:**

California, Illinois, Indiana, Ohio,  
Michigan, Wisconsin, Mississippi,  
Iowa, Arkansas, Massachusetts,  
Texas, Virginia, Nevada, Washington,  
Oregon, Arizona, Georgia, Florida,  
New York, New Jersey, Connecticut,  
Oklahoma, Pennsylvania, Missouri,  
Kentucky, Kansas.

**ਡਾਕ ਰਾਹੀਂ ਪਰਚਾ ਮੰਗਵਾਉਣ ਲਈ**  
**ਸਾਲਾਨਾ ਚੰਦਾ: 100 ਡਾਲਰ**  
**ਪੰਜ ਸਾਲ ਲਈ: 450 ਡਾਲਰ**

**ਨੋਟ:** ਪੰਜਾਬ ਟਾਈਮਜ਼ ਵਿਚ ਛਪੇ  
ਲੇਖਾਂ ਵਿਚਲੇ ਵਿਚਾਰਾਂ ਨਾਲ ਅਦਾਰਾ ਪੰਜਾਬ  
ਟਾਈਮਜ਼ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ  
ਹੈ। ਇਹ ਪਾਠਕਾਂ ਦੀ ਮਹਿਜ਼ ਜਾਣਕਾਰੀ ਹਿੱਤ  
ਛਾਪੇ ਜਾਂਦੇ ਹਨ। ਉਨ੍ਹਾਂ ਦੇ ਸਹੀ ਜਾਂ ਗਲਤ  
ਹੋਣ ਬਾਰੇ ਫੈਸਲਾ ਪਾਠਕਾਂ ਦੇ ਹੱਥ ਵਿਚ ਹੈ।  
ਪੰਜਾਬ ਟਾਈਮਜ਼ ਵਿਚ ਛਪੇ  
ਇਸ਼ਤਿਹਾਰਾਂ ਵਿਚ ਕੀਤੇ ਗਏ ਦਾਅਵਿਆਂ ਦੀ  
ਜ਼ਰੂਰੀ ਨਹੀਂ ਕਿ ਅਦਾਰਾ ਪੰਜਾਬ ਟਾਈਮਜ਼  
ਤਾਈਦ ਕਰਦਾ ਹੋਵੇ। ਪਾਠਕ ਕਿਸੇ ਵੀ  
ਇਸ਼ਤਿਹਾਰ ਦੇ ਦਾਅਵਿਆਂ ਦੀ ਪੁਸ਼ਟੀ ਆਪ  
ਕਰ ਲੈਣ।

**Disclaimer**

The views expressed in the  
articles published in the columns  
of Punjab Times are that of  
their writers, and it is not  
implied that Punjab Times  
endorses them.

Sameway Punjab Times  
does not necessarily endorse  
the claims made in the  
advertisements published in  
Punjab Times.

**All disputes subject to  
Chicago jurisdiction.**

# ਸ਼ਿਲੋਂਗ ਮਾਮਲਾ: ਸਿੱਖਾਂ ਦੇ ਮੁੱਦੇ ਹੱਲ ਕਰਨ ਲਈ ਉਚ ਤਾਕਤੀ ਕਮੇਟੀ ਕਾਇਮ

**ਨਵੀਂ ਦਿੱਲੀ:** ਸ਼ਿਲੋਂਗ ਵਿਚ ਸਿੱਖ  
ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉੱਪ  
ਮੁੱਖ ਮੰਤਰੀ ਦੀ ਅਗਵਾਈ ਹੇਠ ਇੱਕ ਉੱਚ ਤਾਕਤੀ  
ਕਮੇਟੀ ਬਣਾਈ ਗਈ ਹੈ, ਜੋ ਤੱਥਾਂ ਦੀ ਖੋਜ ਕਰਕੇ  
ਛੇਤੀ ਹੀ ਸੂਬਾ ਸਰਕਾਰ ਨੂੰ ਰਿਪੋਰਟ ਦੇਵੇਗੀ।  
ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ  
ਸੰਗਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  
ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ  
ਮੰਤਰੀ ਹਰਸਿਮਰਤ ਕੌਰ ਬਾਦਲ ਤੇ ਦਿੱਲੀ ਸਿੱਖ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ  
ਮੇਘਾਲਿਆ ਭਵਨ, ਨਵੀਂ ਦਿੱਲੀ 'ਚ ਮੁਲਾਕਾਤ  
ਕੀਤੀ। ਵਫਦ ਨੇ ਬੀਤੇ ਦਿਨੀਂ ਇੱਕ ਗਰਮਖਿਆਲੀ  
ਐਚ.ਐਨ.ਐਲ.ਸੀ. ਜਥੇਬੰਦੀ ਵੱਲੋਂ ਸ਼ਿਲੋਂਗ ਦੇ  
ਪੰਜਾਬੀ ਲੋਕਾਂ ਦੇ ਬਾਸਿੰਦਿਆਂ ਨੂੰ ਇਲਾਕਾ ਖਾਲੀ  
ਕਰਨ ਜਾਂ ਹਿੰਸਾ ਦਾ ਸਾਹਮਣਾ ਕਰਨ ਦੀ ਧਮਕੀ  
ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ  
ਦਾ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਗਿਆ।  
ਸ੍ਰੀ ਸੰਗਮਾ ਨੇ ਵਫਦ ਨੂੰ ਭਰੋਸਾ ਦਿੱਤਾ ਕਿ

ਕਿਸੇ ਨੂੰ ਵੀ ਗੈਰ-ਕਾਨੂੰਨੀ ਤਰੀਕੇ ਨਾਲ ਨਹੀਂ  
ਹਟਾਇਆ ਜਾਵੇਗਾ। ਸ੍ਰੀ ਸੰਗਮਾ ਨੇ ਕਿਹਾ ਕਿ  
ਉੱਪ ਮੁੱਖ ਮੰਤਰੀ ਦੀ ਅਗਵਾਈ ਹੇਠ ਕਮੇਟੀ  
ਬਣਾਈ ਗਈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸ਼ਿਲੋਂਗ  
ਮਸਲਾ ਉੱਠਿਆ ਹੈ ਉਥੇ ਸੁਰੱਖਿਆ ਬੰਦੋਬਸਤ  
ਮਜ਼ਬੂਤ ਕੀਤੇ ਗਏ ਹਨ ਤੇ ਸਿੱਖਾਂ ਦੀ ਸੁਰੱਖਿਆ  
ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਫਦ ਨੂੰ  
ਗੁਰਦੁਆਰਾ ਤੇ ਸਕੂਲ ਦੀ ਜ਼ਮੀਨ ਨਾਲ ਛੇੜਛਾੜ  
ਨਾ ਕਰਨ ਬਾਰੇ ਵੀ ਗੱਲ ਕੀਤੀ।

ਸ਼ਿਲੋਂਗ ਹਰੀਜਨ ਕਾਲੋਨੀ ਦੇ ਪ੍ਰਧਾਨ  
ਗੁਰਜੀਤ ਸਿੰਘ ਨੇ ਕਿਹਾ ਕਿ ਸਿੱਖ ਇਸ ਇਲਾਕੇ  
ਦੇ ਪੱਕੇ ਵਾਸੀ ਹਨ ਤੇ ਲੋੜੀਂਦੇ ਦਸਤਾਵੇਜ਼ ਵੀ  
ਹਨ ਪਰ ਸਥਾਨਕ ਅਧਿਕਾਰੀਆਂ ਦਾ ਸਿੱਖਾਂ ਪ੍ਰਤੀ  
ਰਵੱਈਆ ਪੱਖਪਾਤੀ ਹੈ।

## ਅਮਿਤਾਬ ਬੱਚਨ ਨੇ ਬਿਹਾਰ ਦੇ 2100 ਕਿਸਾਨਾਂ ਦਾ ਕਰਜ਼ਾ ਚੁਕਾਇਆ

**ਮੁੰਬਈ:** ਬਾਲੀਵੁੱਡ ਦੇ ਮਹਾਨਾਇਕ  
ਅਮਿਤਾਬ ਬੱਚਨ ਨੇ ਬਿਹਾਰ ਦੇ 2 ਹਜ਼ਾਰ ਤੋਂ ਵੱਧ  
ਕਿਸਾਨਾਂ ਦੀ ਕਰਜ਼ਾ ਚੁਕਾਉਣ 'ਚ ਮਦਦ ਕੀਤੀ  
ਹੈ। 76 ਸਾਲਾ ਅਦਾਕਾਰ ਨੇ ਇਹ ਜਾਣਕਾਰੀ  
ਆਪਣੇ ਬਲਾਗ ਰਾਹੀਂ ਦਿੱਤੀ ਹੈ। ਅਮਿਤਾਬ ਬੱਚਨ  
ਨੇ ਦੱਸਿਆ ਕਿ ਉਨ੍ਹਾਂ ਕੁਝ ਕਿਸਾਨਾਂ ਨੂੰ ਆਪਣੇ  
ਘਰ ਬੁਲਾਇਆ ਤੇ ਆਪਣੇ ਬੱਚੇ ਅਭਿਸ਼ੇਕ ਤੇ  
ਸ਼ਵੇਤਾ ਬੱਚਨ ਦੇ ਹੱਥੋਂ ਰਾਸ਼ੀ ਦਾਨ ਕਰਵਾਈ।  
ਉਨ੍ਹਾਂ ਆਪਣੇ ਬਲਾਗ 'ਚ ਲਿਖਿਆ ਕਿ  
ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਬਿਹਾਰ ਦੇ  
2100 ਕਿਸਾਨਾਂ ਦੇ ਬਕਾਇਆ ਕਰਜ਼ਿਆਂ ਦੀ  
ਰਾਸ਼ੀ ਇਕ-ਮੁਸ਼ਤ ਭੁਗਤਾਨ (ਓ.ਟੀ.ਐਸ.)  
ਰਾਹੀਂ ਬੈਂਕ ਨੂੰ ਅਦਾ ਕੀਤੀ ਗਈ। ਉਨ੍ਹਾਂ ਲਿਖਿਆ  
ਕਿ 2100 'ਚੋਂ ਕੁਝ ਕਿਸਾਨਾਂ ਨੂੰ ਜਨਕ

(ਅਮਿਤਾਬ ਬੱਚਨ ਦਾ ਬੰਗਲਾ) ਵਿਖੇ ਬੁਲਾਇਆ  
ਗਿਆ ਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਸ਼ਵੇਤਾ ਤੇ  
ਅਭਿਸ਼ੇਕ ਦੇ ਹੱਥੋਂ ਰਾਸ਼ੀ ਦਿੱਤੀ ਗਈ।  
ਅਦਾਕਾਰ ਨੇ ਇਹ ਵੀ ਦੱਸਿਆ ਕਿ ਉਹ  
ਪੁਲਵਾਮਾ ਅਤਿਵਾਦੀ ਹਮਲੇ ਦੇ ਸ਼ਹੀਦ ਪਰਿਵਾਰਾਂ  
ਨਾਲ ਕੀਤੇ ਵਾਅਦੇ ਨੂੰ ਵੀ ਨਿਭਾਉਣ ਜਾ ਰਹੇ  
ਹਨ। ਉਨ੍ਹਾਂ ਲਿਖਿਆ ਕਿ ਹੁਣ ਜਨਕ ਵਿਖੇ ਸ਼ਹੀਦਾਂ  
ਦੇ ਪਰਿਵਾਰਾਂ, ਜਿਨ੍ਹਾਂ ਪੁਲਵਾਮਾ ਹਮਲੇ 'ਚ  
ਆਪਣੀਆਂ ਜਾਨਾਂ ਵਾਰ ਦਿੱਤੀਆਂ, ਦੀ ਆਰਥਿਕ  
ਮਦਦ ਕਰਕੇ ਇੱਕ ਹੋਰ ਵਾਅਦਾ ਪੂਰਾ ਕੀਤਾ ਜਾ  
ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ  
ਅਮਿਤਾਬ ਬੱਚਨ ਨੇ ਉੱਤਰ ਪ੍ਰਦੇਸ਼ ਦੇ 1398 ਤੇ  
ਮਹਾਰਾਸ਼ਟਰ ਦੇ 350 ਕਿਸਾਨਾਂ ਦੀ ਵੀ ਮਦਦ  
ਕੀਤੀ ਸੀ।

## 10 ਸਾਲ 'ਚ 24 ਹਜ਼ਾਰ ਅਰਬ ਵਧਿਆ ਪਾਕਿਸਤਾਨ ਦਾ ਕਰਜ਼

**ਇਸਲਾਮਾਬਾਦ:** ਪਾਕਿਸਤਾਨ ਦੇ ਪ੍ਰਧਾਨ  
ਮੰਤਰੀ ਇਮਰਾਨ ਖਾਨ ਨੇ ਮੁਲਕ ਦੀ ਖਰਾਬ  
ਆਰਥਿਕ ਹਾਲਤ ਨੂੰ ਲੈ ਕੇ ਐਲਾਨ ਕੀਤਾ ਹੈ ਕਿ  
ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਨਾਲ ਕਰਜ਼  
'ਚ ਡਬੋਇਆ ਹੈ, ਉਹ ਉਨ੍ਹਾਂ ਵਿਰੁੱਧ ਸਖਤ  
ਕਾਰਵਾਈ ਕਰਨਗੇ। ਨਾਲ ਹੀ ਉਨ੍ਹਾਂ ਕਿਹਾ ਕਿ  
ਉਹ ਇੱਕ ਕਮਿਸ਼ਨ ਦਾ ਗਠਨ ਕਰਨਗੇ, ਜਿਸ  
'ਚ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ  
ਜਾਵੇਗਾ। ਇਹ ਕਮਿਸ਼ਨ ਦੇਸ਼ ਦੇ ਕਰਜ਼ੇ 'ਚ ਡੁੱਬਣ  
ਦੇ ਅਸਲ ਕਾਰਨਾਂ ਤੇ ਇਸ ਲਈ ਜ਼ਿੰਮੇਵਾਰ ਲੋਕਾਂ  
ਦਾ ਪਤਾ ਲਗਾਏਗਾ।

ਹੋਈ ਹੈ। ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਕੋਲ  
ਇੰਨੇ ਡਾਲਰ ਵੀ ਨਹੀਂ ਬਚੇ ਹਨ ਕਿ ਜਿਨ੍ਹਾਂ ਨਾਲ  
ਕਰਜ਼ ਦੀਆਂ ਕਿਸ਼ਤਾਂ ਦੀ ਅਦਾਇਗੀ ਕੀਤੀ ਜਾ  
ਸਕੇ। ਇਸ ਤਰ੍ਹਾਂ ਪਾਕਿਸਤਾਨ ਡਿਫਾਲਟਰ ਵੀ ਹੋ  
ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਜਦੋਂ ਤੋਂ ਸਰਕਾਰ  
'ਚ ਆਏ ਹਨ, ਉਦੋਂ ਤੋਂ ਹੀ ਇਸੇ ਦਬਾਅ 'ਚ  
ਹਨ। ਉਨ੍ਹਾਂ ਯੂ.ਏ.ਈ., ਸਾਉਦੀ ਅਰਬ ਤੇ ਚੀਨ  
ਦੇਸ਼ਾਂ ਨੂੰ ਆਪਣੇ ਹਮਾਇਤੀ ਦੇਸ਼ ਦੱਸਦਿਆਂ ਕਿਹਾ  
ਕਿ ਜੇਕਰ ਇਨ੍ਹਾਂ ਮੁਲਕਾਂ ਵੱਲੋਂ ਆਰਥਿਕ  
ਸਹਿਯੋਗ ਨਾ ਮਿਲਦਾ ਤਾਂ ਪਾਕਿ ਲਈ ਸੰਭਲਣਾ  
ਅਸੰਭਵ ਹੋ ਚੁੱਕਿਆ ਸੀ।

ਨਗਦ ਤੰਗੀ ਦਾ ਸਾਹਮਣਾ ਕਰ ਰਹੀ  
ਇਮਰਾਨ ਖਾਨ ਦੀ ਸਰਕਾਰ ਦੇ ਪਹਿਲੇ ਬਜਟ ਦੇ  
ਬਾਅਦ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ 'ਚ  
ਕਿਹਾ ਕਿ ਸਾਰੀਆਂ ਆਰਥਿਕ ਸਮੱਸਿਆਵਾਂ  
ਕਰਜ਼ੇ ਦੇ ਕਾਰਨ ਹਨ, ਜੋ ਕਿ ਪਿਛਲੇ 10 ਸਾਲ  
'ਚ 6 ਹਜ਼ਾਰ ਅਰਬ ਰੁਪਏ ਤੋਂ ਵੱਧ ਕੇ 30  
ਹਜ਼ਾਰ ਅਰਬ ਰੁਪਏ ਹੋ ਗਿਆ ਹੈ। ਇਸ ਨਾਲ  
ਦੇਸ਼ ਦੇ ਕੋਲ ਯੂ. ਐਸ. ਡਾਲਰ ਦੀ ਭਾਰੀ ਕਮੀ

## ਅਮਰੀਕਾ ਅਗਲੇ ਹਫਤੇ ਤੋਂ ਵਿਦੇਸ਼ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਣ ਦਾ ਅਮਲ

**ਵਾਸ਼ਿੰਗਟਨ:** ਰਾਸ਼ਟਰਪਤੀ ਡੋਨਲਡ  
ਟਰੰਪ ਨੇ ਆਖਿਆ ਹੈ ਕਿ ਅਮਰੀਕਾ ਅਗਲੇ  
ਹਫਤੇ ਤੋਂ ਲੱਖਾਂ ਗੈਰਕਾਨੂੰਨੀ ਪਰਵਾਸੀਆਂ ਨੂੰ  
ਮੁਲਕ ਵਿਚੋਂ ਕੱਢਣ ਉੱਤੇ ਅਮਲ ਸ਼ੁਰੂ ਕਰ  
ਦੇਵੇਗਾ। ਅਮਰੀਕੀ ਸਦਰ ਨੇ ਕਿਹਾ ਕਿ  
ਗੁਆਟੇਮਾਲਾ ਸੁਰੱਖਿਅਤ ਵੀਜ਼ਾ ਕਰਾਰ ਕਰਨ  
ਲਈ ਤਿਆਰ ਹੈ। ਇਸ ਕਰਾਰ ਤਹਿਤ  
ਗੁਆਟੇਮਾਲਾ ਖੇਤਰ ਵਿਚ ਦਾਖਲ ਹੋਣ ਵਾਲੇ  
ਪਰਵਾਸੀਆਂ ਨੂੰ ਸ਼ਰਨਾਰਥੀ ਦਰਜਾ ਲੈਣ ਲਈ  
ਪਹਿਲਾਂ ਅਪਲਾਈ ਕਰਨਾ ਪਵੇਗਾ।

## ਸਵਿਟਜ਼ਰਲੈਂਡ ਸਰਕਾਰ ਵੱਲੋਂ 50 ਭਾਰਤੀ ਖਾਤਾਧਾਰਕਾਂ ਨੂੰ ਨੋਟਿਸ

**ਨਵੀਂ ਦਿੱਲੀ:** ਸਵਿਟਜ਼ਰਲੈਂਡ ਦੇ ਬੈਂਕਾਂ  
ਵਿਚ ਅਣਐਲਾਨੇ ਖਾਤੇ ਰੱਖਣ ਵਾਲੇ ਭਾਰਤੀਆਂ  
ਖਿਲਾਫ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸਿੱਕੰਜਾ  
ਕੱਸਣਾ ਸ਼ੁਰੂ ਕਰ ਦਿੱਤਾ ਹੈ। ਸਵਿਟਜ਼ਰਲੈਂਡ ਦੇ  
ਅਧਿਕਾਰੀ ਇਸ ਸਿਲਸਿਲੇ ਵਿਚ ਘੱਟੋ ਘੱਟ 50  
ਭਾਰਤੀਆਂ ਦੀਆਂ ਬੈਂਕ ਸਬੰਧੀ ਸੂਚਨਾਵਾਂ ਭਾਰਤੀ  
ਅਧਿਕਾਰੀਆਂ ਨੂੰ ਸੌਂਪਣ ਦੀ ਪ੍ਰਕਿਰਿਆ ਵਿਚ  
ਲੱਗੇ ਹੋਏ ਹਨ।  
ਅਜਿਹੇ ਲੋਕਾਂ ਵਿਚ ਜ਼ਿਆਦਾਤਰ ਜ਼ਮੀਨ-  
ਜਾਇਦਾਦ, ਵਿੱਤੀ ਸੇਵਾਵਾਂ, ਤਕਨੀਕੀ, ਦੂਰ-  
ਸੰਚਾਰ, ਪੇਂਟ, ਘਰੇਲੂ ਸਾਜੋ-ਸਾਮਾਨ, ਕੱਪੜਾ,  
ਇੰਜੀਨੀਅਰਿੰਗ ਸਾਮਾਨ ਤੇ ਹੀਰਿਆਂ ਤੇ ਹੋਰ  
ਗਹਿਣਿਆਂ ਦੇ ਕਾਰੋਬਾਰ ਨਾਲ ਜੁੜੇ ਕਾਰੋਬਾਰੀ  
ਤੇ ਕੰਪਨੀਆਂ ਸ਼ਾਮਲ ਹਨ। ਇਨ੍ਹਾਂ ਵਿਚੋਂ ਕੁਝ  
ਕੰਪਨੀਆਂ ਫਰਜ਼ੀ ਵੀ ਹੋ ਸਕਦੀਆਂ ਹਨ। ਇਹ  
ਜਾਣਕਾਰੀ ਦੋਵਾਂ ਦੇਸ਼ਾਂ ਵਿਚਾਲੇ ਆਪਸੀ  
ਪ੍ਰਸ਼ਾਸਨਿਕ ਸਹਾਇਤਾ ਦੀ ਪ੍ਰਕਿਰਿਆ ਨਾਲ ਜੁੜੇ

## ਸਿੱਖ ਕਤਲੇਆਮ: ਕਮਲਨਾਥ ਖਿਲਾਫ ਜਾਂਚ ਦੇ ਹੁਕਮ

**ਨਵੀਂ ਦਿੱਲੀ:** ਕੇਂਦਰੀ ਗ੍ਰਹਿ ਮੰਤਰਾਲੇ  
ਨੇ 1984 ਸਿੱਖ ਕਤਲੇਆਮ ਦੇ ਬੰਦ ਪਏ ਕੇਸਾਂ  
ਦੀ ਮੁੜ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ  
ਟੀਮ (ਸਿੱਟ) ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੇ  
ਸੀਨੀਅਰ ਕਾਂਗਰਸੀ ਆਗੂ ਕਮਲਨਾਥ ਖਿਲਾਫ  
ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕਰਨ ਲਈ ਆਖ ਦਿੱਤਾ  
ਹੈ।  
ਕਮਲਨਾਥ ਖਿਲਾਫ ਜਾਂਚ ਦਾ ਮਾਮਲਾ  
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ

ਤਤਕਾਲੀ ਗ੍ਰਹਿ ਮੰਤਰੀ ਕੋਲ ਚੁੱਕਿਆ ਗਿਆ  
ਸੀ। ਦਸੰਬਰ 2018 ਵਿਚ ਇਸ ਸਬੰਧੀ ਇੱਕ  
ਪੱਤਰ ਵੀ ਲਿਖਿਆ ਗਿਆ ਸੀ। ਕਮਲਨਾਥ  
ਖਿਲਾਫ ਪਹਿਲੀ ਨਵੰਬਰ 1984 ਨੂੰ ਪਾਰਲੀਮੈਂਟ  
ਸਟ੍ਰੀਟ ਪੁਲਿਸ ਥਾਣੇ ਵਿਚ ਐਫ.ਆਈ.ਆਰ.  
ਨੰਬਰ 601/84 ਵੀ ਦਰਜ ਕੀਤੀ ਗਈ ਸੀ। ਇਸ  
ਮਾਮਲੇ ਵਿਚ ਪੰਜ ਦੋਸ਼ੀਆਂ ਖਿਲਾਫ ਚਾਰਜਸ਼ੀਟ  
ਪੇਸ਼ ਕੀਤੀ ਗਈ, ਪਰ ਕਮਲਨਾਥ ਨੂੰ ਛੱਡ ਦਿੱਤਾ  
ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  
ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ  
ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜ ਦੇ ਪੰਜ  
ਦੋਸ਼ੀਆਂ ਦਾ ਰਿਹਾਇਸ਼ੀ ਪਤਾ ਕਮਲਨਾਥ ਦੀ  
ਰਿਹਾਇਸ਼ ਵਾਲਾ ਪਾਇਆ ਗਿਆ। ਸਿੱਟ ਕੋਲ  
ਮਹਿਜ਼ ਸਬੂਤਾਂ ਦੀ ਘਾਟ ਕਾਰਨ ਬੰਦ ਪਏ ਕੇਸਾਂ  
ਦੀ ਪੜਤਾਲ ਦਾ ਅਧਿਕਾਰ ਹੈ, ਪਰ ਉਹ ਅਦਾਲਤ  
ਵਿਚ ਸੁਣੇ ਜਾ ਚੁੱਕੇ ਕੇਸ ਦੀ ਮੁੜ ਪੜਤਾਲ ਨਹੀਂ  
ਕਰ ਸਕਦੀ। ਗ੍ਰਹਿ ਮੰਤਰਾਲੇ ਵੱਲੋਂ ਸਿੱਟ ਦੀ  
ਜਾਂਚ ਲਈ ਅਧਿਕਾਰ ਖੇਤਰ ਵਧਾਉਣ ਬਾਬਤ  
ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਨਾਲ ਹੁਣ ਉਨ੍ਹਾਂ  
ਕੇਸਾਂ ਦੀ ਵੀ ਜਾਂਚ ਹੋ ਸਕੇਗੀ, ਜੋ ਪੁਲਿਸ ਦੇ  
ਦੋਸ਼ੀਆਂ ਨਾਲ ਰਲੇ ਹੋਣ ਕਾਰਨ ਸਬੂਤਾਂ ਦੀ  
ਅਣਹੋਂਦ ਵਿਚ ਅਦਾਲਤਾਂ ਵਿਚ ਬੰਦ ਹੋ ਗਏ ਸਨ।  
ਕਾਬਲੇਗੌਰ ਹੈ ਕਿ ਕਮਲਨਾਥ ਦੀ ਦੰਗਿਆਂ  
'ਚ ਸ਼ਮੂਲੀਅਤ ਸਬੰਧੀ ਦੋ ਗਵਾਹਾਂ, ਇੰਡੀਅਨ  
ਐਕਸਪ੍ਰੈਸ ਦੇ ਪੱਤਰਕਾਰ ਸੰਜੇ ਸੂਰੀ (ਜਿਨ੍ਹਾਂ 2  
ਨਵੰਬਰ 1984 ਦੇ ਅੰਕ ਵਿਚ ਘਟਨਾ ਦੀ ਖਬਰ  
ਛਾਪੀ ਸੀ) ਤੇ ਦੂਜਾ ਦਿੱਲੀ ਗੁਰਦੁਆਰਾ ਕਮੇਟੀ  
ਦਾ ਮੁਲਾਜ਼ਮ ਮੁਖਤਿਆਰ ਸਿੰਘ ਦੇ ਕੇਸ ਵਿਚ  
ਮੌਜੂਦ ਹੋਣ ਦੇ ਬਾਵਜੂਦ ਗਾਂਧੀ ਪਰਿਵਾਰ  
ਕਮਲਨਾਥ ਨੂੰ 35 ਸਾਲਾਂ ਤੱਕ ਬਚਾਉਣਾ ਰਿਹਾ ਤੇ  
ਉਸ ਖਿਲਾਫ ਕੋਈ ਜਾਂਚ ਨਹੀਂ ਹੋਣ ਦਿੱਤੀ ਗਈ।

<b>ਪੰਜਾਬ ਟਾਈਮਜ਼ ਦਾ ਆਨਰੇਰੀ ਸਲਾਹਕਾਰ ਬੋਰਡ</b>			
(ਡਾ.) ਨਵਦੀਪ ਕੌਰ ਬਲਵਿੰਦਰ (ਨਿੱਕੀ) ਕੌਰ ਸੇਖੋਂ ਸਵਰਨਜੀਤ ਸਿੰਘ ਢਿਲੋਂ ਅਮੋਲਕ ਸਿੰਘ ਗਾਖਲ ਦਰਸ਼ਨ ਸਿੰਘ ਗਰੇਵਾਲ ਹਰਦਿਆਲ ਸਿੰਘ ਦਿਓਲ	ਡਾ. ਗੁਰਦਿਆਲ ਸਿੰਘ ਬਸਰਾਨ ਬਲਵਿੰਦਰ ਸਿੰਘ ਸੰਧੂ ਹਰਜੀਤ ਸਿੰਘ ਸਾਹੀ ਸਰਵਣ ਸਿੰਘ ਟਿਵਾਣਾ ਜੈਦੇਵ ਸਿੰਘ ਭੱਠਲ ਜਸਵਿੰਦਰ ਸਿੰਘ (ਜੱਸੀ) ਗਿੱਲ	ਡਾ. ਹਰਗੁਰਮੁਖਪਾਲ ਸਿੰਘ ਅਯੁਧਿਆ ਸਲਵਾਨ ਡਾ. ਤੇਜਿੰਦਰ ਸਿੰਘ ਮੰਡੇਰ ਜਗਦੀਸ਼ਰ ਸਿੰਘ ਕਲੇਰ ਰਘਬੀਰ ਸਿੰਘ ਘੁੰਨ ਦਰਸ਼ਨ ਸਿੰਘ ਦਰਤ	ਡਾ. ਗੁਰਚਰਨ ਸਿੰਘ ਗਰੇਵਾਲ ਰਾਜਿੰਦਰ ਸਿੰਘ ਬੈਂਸ ਮਨਦੀਪ ਸਿੰਘ ਭੂਰਾ ਗੁਲਜ਼ਾਰ ਸਿੰਘ ਮੁਲਤਾਨੀ ਅਵਤਾਰ ਸਿੰਘ ਸਪਰਿੰਗਫੀਲਡ ਗੁਰਦੀਰ ਸਿੰਘ ਗਿੱਲ

# ਸਿੱਖ ਟੈਂਪੂ ਚਾਲਕ 'ਤੇ ਦਿੱਲੀ ਪੁਲਿਸ ਦੇ ਤਸੱਦਦ ਖਿਲਾਫ ਰੋਹ ਭਖਿਆ

**ਨਵੀਂ ਦਿੱਲੀ:** ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਮਾਮੂਲੀ ਵਿਵਾਦ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਤੇ ਉਸ ਦੇ ਪੁੱਤਰ ਨਾਲ ਸੜਕ ਉਤੇ ਬਹੁਤ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ। ਹਾਲਾਂਕਿ ਸਿੱਖਾਂ ਦੇ ਰੋਹ ਨੂੰ ਵੇਖਦੇ ਹੋਏ ਤਿੰਨ ਪੁਲਿਸ ਕਰਮਚਾਰੀਆਂ ਏ.ਐਸ.ਆਈ. ਸੰਜੇ ਮਲਿਕ, ਏ.ਐਸ.ਆਈ. ਦਵਿੰਦਰ ਤੇ ਕਾਂਸਟੇਬਲ

ਤਰੀਕੇ ਹੀ ਸੌਖੇ ਤੇ ਸ਼ਾਂਤੀਪੂਰਨ ਢੰਗ ਨਾਲ ਕੁਝ ਸਮੇਂ 'ਚ ਹੀ ਨਿਪਟਾਇਆ ਜਾ ਸਕਦਾ ਸੀ, ਉਸ ਦੇ ਲਈ ਪੁਲਿਸ ਕਰਮੀਆਂ ਨੇ ਬੇਹੱਦ ਗੈਰ ਪੇਸ਼ੇਵਰ ਤਰੀਕਾ ਅਪਣਾਉਂਦੇ ਹੋਏ ਸਿੱਖ ਪਿਉ-ਪੁੱਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਨਾਲ ਹੀ ਸਿੱਖਾਂ ਪ੍ਰਤੀ ਨਫਰਤ ਭਰੇ ਹੋਣ ਦਾ ਅਹਿਸਾਸ ਵੀ ਕਰਵਾਇਆ। ਵਾਇਰਲ ਵੀਡੀਓ



ਮੁਖਰਜੀ ਨਗਰ ਇਲਾਕੇ 'ਚ ਸਵਾਰੀਆਂ ਲੈ ਕੇ ਜਾਣ ਵਾਲੀ 'ਗ੍ਰਾਮੀਣ ਸੇਵਾ' ਦਾ ਵਾਹਨ ਚਲਾਉਣ ਵਾਲੇ ਦੋਵੇਂ ਗੁਰਸਿੱਖ ਪਿਉ-ਪੁੱਤਰ ਦੀ ਤਕਰੀਬਨ ਇਕ ਦਰਜਨ ਪੁਲਿਸ ਮੁਲਾਜ਼ਮਾਂ ਵੱਲੋਂ ਡੰਡਿਆਂ, ਲੱਤਾਂ ਤੇ ਮੁੱਕਿਆਂ ਨਾਲ ਕੁੱਟਮਾਰ ਅਤੇ ਬੇਰਹਿਮੀ ਨਾਲ ਸੜਕ 'ਤੇ ਘਡੀਸਣ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਤੋਂ ਬਾਅਦ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਤੇ ਆਗੂ ਮੁਖਰਜੀ ਨਗਰ ਪੁਲਿਸ ਥਾਣੇ ਦੇ ਬਾਹਰ ਪੁੱਜਣੇ ਸ਼ੁਰੂ ਹੋ ਗਏ ਅਤੇ ਦੋਸ਼ੀ ਪੁਲਿਸ

ਪੁਸ਼ਪਿੰਦਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਵੀ ਦੇ ਦਿੱਤੇ ਹਨ ਪਰ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਸਰਬਜੀਤ ਸਿੰਘ ਵੱਲੋਂ ਪਹਿਲਾਂ ਪੁਲਿਸ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ, ਜਿਸ 'ਚ 2 ਪੁਲਿਸ ਕਰਮੀ ਬੁਰੀ ਤਰ੍ਹਾਂ ਜਖਮੀ ਹੋ ਗਏ।

ਘਟਨਾ ਨਾਲ ਪੁਲਿਸ ਦੇ ਰਵੱਈਏ 'ਤੇ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਜਾਣਕਾਰੀ ਮੁਤਾਬਕ ਜਿਸ ਮਾਮੂਲੀ ਵਿਵਾਦ ਨੂੰ ਪੇਸ਼ੇਵਰ

### ਦਿੱਲੀ ਪੁਲਿਸ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ: ਜਥੇਦਾਰ

**ਸ਼੍ਰੀ ਆਨੰਦਪੁਰ ਸਾਹਿਬ:** ਦਿੱਲੀ ਦੀ ਪੁਲਿਸ ਦੇ ਕੁਝ ਮੁਲਾਜ਼ਮਾਂ ਵੱਲੋਂ ਦੋ ਸਿੱਖਾਂ ਨਾਲ ਕੀਤਾ ਗਿਆ ਗੁੰਡਾਗਰਦੀ ਦਾ ਨੰਗਾ ਨਾਚ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਤੁਰਤ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰਗਟਾਵਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰਦੇ ਹੋਏ ਕਿਹਾ ਕਿ ਜਿਸ ਵਰਦੀਧਾਰੀ ਪੁਲਿਸ ਨੇ ਆਮ ਜਨਤਾ ਨੂੰ ਜ਼ੁਲਮ ਤੇ ਤਸੱਦਦ ਤੋਂ ਬਚਾਉਣਾ ਹੈ, ਉਹੀ ਪੁਲਿਸ ਦੇ ਅੱਧੀ ਦਰਜਨ ਮੁਲਾਜ਼ਮ ਪਿਸਤੌਲ ਦੀ ਨੌਕ 'ਤੇ ਇੱਕ ਬਜ਼ੁਰਗ ਸਿੱਖ ਤੇ ਉਸ ਦਾ ਬੱਚਾ ਬੁਰੀ ਤਰ੍ਹਾਂ ਨਾਲ ਕੁੱਟਿਆ ਹੀ ਨਹੀਂ ਬਲਕਿ ਉਸ ਦੀ ਦਸਤਾਰ ਵੀ ਵੀ ਬੇਅਦਬੀ ਕੀਤੀ ਗਈ ਹੈ।

### ਦਿੱਲੀ ਪੁਲਿਸ ਵੱਲੋਂ ਦੋਹਾਂ ਧਿਰਾਂ ਖਿਲਾਫ ਕੇਸ ਦਰਜ

**ਨਵੀਂ ਦਿੱਲੀ:** ਮੁਖਰਜੀ ਨਗਰ ਵਿਚ ਗ੍ਰਾਮੀਣ ਆਟੋ ਚਾਲਕ ਸਰਬਜੀਤ ਸਿੰਘ ਵੱਲੋਂ ਕੀਤੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਆਟੋ ਚਾਲਕ ਤੇ ਦਿੱਲੀ ਪੁਲਿਸ ਮੁਲਾਜ਼ਮਾਂ ਖਿਲਾਫ ਸਮਾਨਾਤਰ ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਹੈ। ਇਸੇ ਦੌਰਾਨ ਦੋਰ ਰਾਤ ਦਿੱਲੀ ਦੇ ਸੈਕਤੋਂ ਸਿੱਖਾਂ ਨੇ ਮੁਖਰਜੀ ਨਗਰ ਥਾਣੇ ਦਾ ਘਿਰਾਉ ਕਰ ਦਿੱਤਾ। ਬਲਜੀਤ ਸਿੰਘ ਦਾਦਵਾਲ ਸਮੇਤ ਹੋਰ ਸ਼ਖਸੀਅਤਾਂ ਵੀ ਮੌਕੇ 'ਤੇ ਪੁੱਜ ਗਈਆਂ ਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ। ਦਿਨ ਵੇਲੇ ਹੀ ਇਲਾਕੇ ਵਿਚ ਨੀਮ ਫੌਜੀ ਬਲ ਤਾਇਨਾਤ ਕਰ ਦਿੱਤੇ ਗਏ ਸਨ।

### 'ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਹੋਵੇ'

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਟੋ ਚਾਲਕ ਸਰਬਜੀਤ ਸਿੰਘ ਨਾਲ ਉਸ ਦੇ ਘਰ ਗਾਂਧੀ ਨਗਰ ਵਿਚ ਮੁਲਾਕਾਤ ਕੀਤੀ ਤੇ ਕਥਿਤ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਸਰਬਜੀਤ ਨੂੰ ਕੁੱਟਿਆ ਗਿਆ ਇਹ ਜ਼ਾਲਮਾਨਾ ਤੇ ਵਹਿਸ਼ੀਆਨਾ ਸੀ। ਉਨ੍ਹਾਂ ਉਪਰਾਜਪਾਲ, ਡੀ.ਸੀ.ਪੀ. ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੀ ਅਪੀਲ ਕੀਤੀ। ਉਧਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਪੁਲਿਸ ਕਮਿਸ਼ਨਰ ਅਮੁੱਲਿਆ ਪਾਟਨਾਇਕ ਨੂੰ ਮਿਲਿਆ। ਦਿੱਲੀ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਦੇ ਪਰਮੀਤ ਸਿੰਘ ਗੋਲਡੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਤਰ ਲਿਖ ਕੇ ਪੁਲਿਸ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਘਟਨਾ ਨੂੰ ਪੁਲਿਸ ਦੀ ਗੈਰ-ਪੇਸ਼ੇਵਾਰਾਨਾ ਕਾਰਵਾਈ ਦੱਸਿਆ।

'ਚ ਪੁਲਿਸ ਮੁਲਾਜ਼ਮ ਤੇ ਸਰਬਜੀਤ ਸਿੰਘ ਦੀ ਬਹਿਸਬਾਜ਼ੀ ਹੁੰਦੀ ਨਜ਼ਰ ਆ ਰਹੀ ਹੈ ਅਤੇ ਉਸ ਤੋਂ ਬਾਅਦ ਜਦ ਸਰਬਜੀਤ ਨੂੰ ਉਸ ਦਾ ਪੁੱਤਰ ਉਥੋਂ ਹਟਾ ਕੇ ਇਕ ਪਾਸੇ ਲੈ ਜਾਂਦਾ ਹੈ ਤਾਂ ਦਰਜਨ ਦੋ ਕਰੀਬ ਪੁਲਿਸ ਮੁਲਾਜ਼ਮ ਪਿਸਟਲ ਤੇ ਡੰਡਿਆਂ ਸਮੇਤ ਉਨ੍ਹਾਂ ਨੂੰ ਇਸ ਤਰ੍ਹਾਂ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹਨ ਜਿਵੇਂ ਪਿਉ-ਪੁੱਤਰ ਕੋਲ ਬਹੁਤ ਵੱਡੇ ਹਥਿਆਰ ਹੋਣ। ਇਕ ਹੋਰ ਵੱਡਾ ਸਵਾਲ ਇਹ ਹੈ ਕਿ ਜਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਹੀ ਲਿਆ ਸੀ ਤਾਂ ਉਸ ਦੇ ਬਾਅਦ ਵੀ ਸੜਕਾਂ 'ਤੇ ਬੁਰੀ ਤਰ੍ਹਾਂ ਘਡੀਸਿਆ ਤੇ ਕੁੱਟਮਾਰ ਕਿਉਂ ਕੀਤੀ ਗਈ?

### ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਪਾਣੀ ਨੂੰ ਜ਼ਮੀਨ 'ਚ ਭੇਜਣ ਲਈ ਪਲਾਂਟ ਸਥਾਪਤ

**ਅੰਮ੍ਰਿਤਸਰ:** ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਅਤੇ ਮੀਂਹ ਦੌਰਾਨ ਪਰਿਕਰਮਾ ਵਿਚ ਇਕੱਠੇ ਹੁੰਦੇ ਪਾਣੀ ਨੂੰ ਅਜਾਈਂ ਜਾਣ ਤੋਂ



ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮਦਦ ਨਾਲ ਰੀਚਾਰਜ ਪਲਾਂਟ ਸਥਾਪਤ ਕੀਤਾ ਗਿਆ ਹੈ, ਜਿਸ ਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਵਾਤਾਵਰਣ ਸਬੰਧੀ ਮਾਮਲੇ ਦੇ ਡਾਇਰੈਕਟਰ ਕੇ.ਐਸ. ਪੰਨੂ ਨੇ ਨਿਰੀਖਣ ਕੀਤਾ। ਨਿਰੀਖਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰੀਚਾਰਜ ਪਲਾਂਟ ਦਾ ਮੁੱਖ ਮੰਤਵ ਵਾਤਾਵਰਣ ਦੀ ਸਾਭ-ਸੰਭਾਲ ਹੈ। ਉਨ੍ਹਾਂ ਆਖਿਆ ਕਿ ਪਵਿੱਤਰ ਸਰੋਵਰ ਦੇ ਜਲ ਨੂੰ ਸੀਵਰੇਜ ਵਿਚ ਜਾਣ ਤੋਂ ਰੋਕਣ ਦੇ ਮੰਤਵ ਨਾਲ ਇਹ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੀਂਹ ਦਾ ਇਕੱਠਾ ਹੁੰਦਾ ਪਾਣੀ ਵੀ ਇਸ ਦੇ ਨਾਲ ਹੀ ਸਾਫ ਸਫਾਈ ਕਰਕੇ

24 ਘੰਟੇ ਬਿਜਲੀ ਰਹਿਣ ਨਾਲ ਜਨਰੇਟਰ ਦੀ ਵਰਤੋਂ ਨਹੀਂ ਹੋਵੇਗੀ ਅਤੇ ਵਾਤਾਵਰਣ ਦੀ ਸਾਭ-ਸੰਭਾਲ ਹੋ ਸਕੇਗੀ। ਇਸੇ ਤਰ੍ਹਾਂ ਸੀ.ਐਨ.ਜੀ. ਗੈਸ ਦੀ ਸਪਲਾਈ ਵਾਸਤੇ ਪਾਈਪ ਲਾਈਨ ਵਿਛਾਈ ਜਾ ਚੁੱਕੀ ਹੈ। ਇਸ ਦੀ ਵਰਤੋਂ ਬਾਰੇ ਵੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਸਮੇਂ ਵਿਚ ਕੀਤੇ ਗਏ ਯਤਨਾਂ ਸਦਕਾ ਇਥੇ ਪ੍ਰਦੂਸ਼ਣ ਰੋਕਣ ਵਿਚ ਸਫਲ ਸਾਬਤ ਹੋਏ ਹਨ ਅਤੇ ਹੁਣ ਹੋਰ ਯਤਨਾਂ ਰਾਹੀਂ ਵਾਤਾਵਰਣ ਨੂੰ ਸਮੁੱਚੇ ਤੌਰ 'ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੀ ਪੰਨੂ ਤੇ ਹੋਰਨਾਂ ਨੂੰ ਸਨਮਾਨਿਤ ਵੀ ਕੀਤਾ।

### ਹਰਿਮੰਦਰ ਸਾਹਿਬ ਨਤਮਸਤਕ ਹੋਏ ਜਪਾਨ ਦੇ ਸਫੀਰ

**ਅੰਮ੍ਰਿਤਸਰ :** ਜਪਾਨ ਦੇ ਭਾਰਤ ਵਿਚ ਸਫੀਰ ਕੇਨਜੀ ਹੀਰਾਮਤਜੂ ਨੇ ਆਸ ਪ੍ਰਗਟਾਈ ਹੈ ਕਿ ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਦੀ ਮੁੜ ਸਥਾਪਤੀ ਨਾਲ ਜਪਾਨ ਅਤੇ ਭਾਰਤ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਉਹ ਸ਼੍ਰੀ

ਸਾਹਿਬ ਆਏ ਹਨ। ਉਨ੍ਹਾਂ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਵੰਡ ਸਬੰਧੀ ਪਾਰਟੀਸ਼ਨ ਮਿਊਜ਼ੀਅਮ ਦਾ ਵੀ ਦੌਰਾ ਕੀਤਾ। ਉਹ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ।

ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਪਾਨ ਵਲੋਂ ਉਤਰ ਪੂਰਬੀ ਰਾਜਾਂ ਵਿਚ 13 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਵੱਖ ਵੱਖ ਯੋਜਨਾਵਾਂ ਵਿਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਉਤਰ ਪੂਰਬੀ ਰਾਜਾਂ ਵਿਚ ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ, ਸੜਕਾਂ ਦਾ ਜਾਲ ਵਿਛਾਉਣਾ ਅਤੇ ਸੁਧਾਰ ਕਰਨਾ, ਖੇਤੀਬਾੜੀ ਅਤੇ ਸਿੰਚਾਈ ਮਾਮਲੇ ਵਿਚ ਤਕਨੀਕੀ ਸਹਿਯੋਗ, ਖੇਤੀ ਵਿਭਿੰਨਤਾ ਅਤੇ ਜੰਗਲਾਤ ਪ੍ਰਬੰਧ ਸਬੰਧੀ ਕਈ ਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਕਈ ਯੋਜਨਾਵਾਂ ਵਿਚ ਭਾਈਵਾਲੀ ਕੀਤੀ ਗਈ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੋ ਵਾਰ ਮੀਟਿੰਗ ਵੀ ਹੋ ਚੁੱਕੀਆਂ ਹਨ। ਉਹ ਇਹ ਵੀ ਪਤਾ ਲਗਾ ਰਹੇ ਹਨ ਕਿ ਪੰਜਾਬ ਵਿਚ ਕਿਨ੍ਹਾਂ ਹੋਰ ਖੇਤਰਾਂ ਵਿਚ ਭਾਈਵਾਲੀ ਦੀਆਂ ਸੰਭਾਵਨਾਵਾਂ ਹਨ।

ਰਜਤ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਜਪਾਨ ਤੋਂ ਸਹਿਯੋਗ ਲੈਣ ਲਈ ਇਛੁੱਕ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਆਸ ਪ੍ਰਗਟਾਈ ਹੈ ਕਿ ਜਪਾਨ ਅਤੇ ਭਾਰਤ ਦੇ ਆਪਸੀ ਸਬੰਧਾਂ ਵਿਚ ਮਜ਼ਬੂਤੀ ਆਉਣ ਨਾਲ ਪੰਜਾਬ ਵਿਚ ਵੀ ਨਿਵੇਸ਼ ਦੀਆਂ ਵਧੇਰੇ ਸੰਭਾਵਨਾਵਾਂ ਪੈਦਾ ਹੋਣਗੀਆਂ।



ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਇਸ ਮੌਕੇ ਉਨ੍ਹਾਂ ਦੀ ਪਤਨੀ ਪੈਟਰਿਕਾ ਹੀਰਾਮਤਜੂ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਅਤੇ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਸੀ.ਈ.ਓ. ਰਜਤ ਅਗਰਵਾਲ ਮੌਜੂਦ ਸਨ। ਜਪਾਨੀ ਸਫੀਰ ਪਹਿਲੀ ਵਾਰ ਹਰਿਮੰਦਰ

ਮੀਡੀਆ ਨਾਲ ਗੱਲਬਾਤ ਦੌਰਾਨ ਜਪਾਨੀ ਸਫੀਰ ਨੇ ਆਖਿਆ ਕਿ ਸ਼੍ਰੀ ਮੋਦੀ ਦੀ ਮੁਹਿੰਮ 'ਮੇਕ ਇਨ ਇੰਡੀਆ' ਵਿਚ ਜਪਾਨ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਜਪਾਨ ਇਥੇ ਖੋਜ ਅਤੇ ਨਿਪੁੰਨਤਾ ਵਿਕਾਸ ਖੇਤਰ ਵਿਚ ਰੁਚੀ ਲੈ ਰਿਹਾ ਹੈ ਤੇ ਕਈ ਯੋਜਨਾਵਾਂ ਵਿਚਾਰ ਅਧੀਨ ਵੀ

### ਧਰਮ ਪ੍ਰਚਾਰ ਲਈ ਸ਼ੁਰੂ ਕੀਤੀ ਮੁਹਿੰਮ ਪਈ ਫਿੱਕੀ

**ਸ਼੍ਰੀ ਆਨੰਦਪੁਰ ਸਾਹਿਬ:** ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਪੂਰੇ ਜਾਂਹ ਜਲਾਲ ਨਾਲ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਮੁਹਿੰਮ ਫਿੱਕੀ ਪੈਂਦੀ ਦਿਖਾਈ ਦੇ ਰਹੀ ਹੈ ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਹਫਤਾਵਾਰੀ ਸਮਾਗਮ ਮਹਿਜ਼ ਖਾਨਾਪੂਰਤੀ ਹੀ ਰਹਿ ਗਏ ਹਨ।

ਕੀਤੀਆਂ ਪ੍ਰਬੰਧਕਾਂ ਵੱਲੋਂ ਬਦਲ ਦਿੱਤਾ ਗਿਆ ਹੈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ 'ਚ ਹੋਣ ਵਾਲੇ ਸਮਾਗਮਾਂ ਦੇ ਬੰਦ ਹੋਣ ਬਾਰੇ ਜਦੋਂ ਜਥੇਦਾਰ ਰਘਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਗਰਮੀ ਪੈਣ ਕਰਕੇ ਸਮਾਗਮ ਦੀ ਥਾਂ ਬਦਲ ਕੇ ਗੁਰਦੁਆਰਾ ਸੀਸਗੰਜ ਸਾਹਿਬ ਕਰ ਦਿੱਤੀ ਗਈ ਹੈ। ਸੰਗਤਾਂ ਦੇ ਉਤਸ਼ਾਹ 'ਚ ਆਈ ਕਮੀ ਬਾਰੇ ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਛੁੱਟੀਆਂ ਹੋਣ ਕਰਕੇ ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਧਰਮ ਪ੍ਰਚਾਰ ਲਹਿਰ ਫਿੱਕੀ ਪੈਣ ਦੀ ਗੱਲ 'ਤੇ ਸਮਾਗਮਾਂ ਦੌਰਾਨ ਸੰਗਤਾਂ ਦੀ ਆਮਦ 'ਚ ਆਈ ਭਾਰੀ ਕਮੀ ਦੀ ਗੱਲ ਨੂੰ ਮੰਨਦਿਆਂ ਕਿਹਾ ਕਿ ਉਹ ਜਲਦੀ ਹੀ ਇਸ ਲਹਿਰ ਨੂੰ ਮੁੜ ਸੁਰਜੀਤ ਕਰਨ ਜਾ ਰਹੇ ਹਨ ਤੇ ਜਲਾਈ ਮਹੀਨੇ 'ਚ ਵੱਡੀ ਪੱਧਰ ਤੇ ਇਸ ਮੁਹਿੰਮ ਨੂੰ ਹੁੰਗਾਰਾ ਦੇਣ ਵਾਸਤੇ ਪ੍ਰੋਗ੍ਰਾਮ ਉਲੀਕੇ ਜਾ ਰਹੇ ਹਨ।

ਦੀਆਂ ਛੁੱਟੀਆਂ ਕਰਕੇ ਕਿਤੇ ਨਾ ਕਿਤੇ ਕਮੀ ਜ਼ਰੂਰ ਮਹਿਸੂਸ ਕੀਤੀ ਗਈ ਹੈ ਪਰ ਜਲਾਈ ਮਹੀਨੇ ਤਿੰਨਾਂ ਜ਼ੋਨਾਂ ਦੇ ਅਧਿਕਾਰੀਆਂ, ਪ੍ਰਚਾਰਕਾਂ ਦੀ ਬੈਠਕ ਬੁਲਾ ਕੇ ਧਰਮ ਪ੍ਰਚਾਰ ਲਹਿਰ 'ਚ ਨਵੀਂ ਰੂਹ ਪਾਈ ਜਾਵੇਗੀ।

### ਪੰਜਾਬ ਦੀ ਧਰਤੀ ਹੇਠੋਂ ਤੇਲ ਕੱਢਣ ਦੀਆਂ ਕੋਸ਼ਿਸ਼ਾਂ

**ਮਾਛੀਵਾੜਾ:** ਮਾਛੀਵਾੜਾ ਇਲਾਕੇ ਦੇ ਨੇੜਲੇ ਕਈ ਪਿੰਡਾਂ 'ਚ ਧਰਤੀ ਹੇਠੋਂ ਪੈਟਰੋਲੀਅਮ ਪਦਾਰਥ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜਿਸ ਤਹਿਤ ਭਾਰਤ ਸਰਕਾਰ ਦੀ ਕੰਪਨੀ ਓ.ਐਨ.ਜੀ.ਸੀ. ਵੱਲੋਂ ਇਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਦੇ ਕੇ ਧਰਤੀ ਹੇਠੋਂ ਤੇਲ ਬੋਰ ਕਰ ਜਾਂਚ ਕੀਤੀ ਜਾ ਰਹੀ ਹੈ ਕਿ ਕਿਸ ਥਾਂ 'ਤੇ ਪੈਟਰੋਲੀਅਮ ਪਦਾਰਥਾਂ ਦੀ ਕਿੰਨੀ ਮਾਤਰਾ ਹੈ। ਮਾਛੀਵਾੜਾ ਦੇ ਆਸ-ਪਾਸ ਪਿੰਡ ਝੜੌਂਦੀ, ਲੱਖੋਵਾਲ ਤੇ ਰਤੀਪੁਰ ਨੇੜੇ ਧਰਤੀ ਹੇਠੋਂ ਸਰਵੇ ਕਰ ਰਹੀ ਕੰਪਨੀ ਅਲਫਾ ਜੀ.ਈ.ਓ. ਦੇ

ਅਧਿਕਾਰੀ ਤੇ ਮਜ਼ਦੂਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ ਸੈਂਕੜੇ ਬੋਰ ਕੀਤੇ ਗਏ ਤਾਂ ਜੋ ਧਰਤੀ ਹੇਠੋਂ ਪੈਟਰੋਲੀਅਮ ਪਦਾਰਥਾਂ ਦੀ ਜਾਣਕਾਰੀ ਮਿਲ ਸਕੇ। ਕੰਪਨੀ ਦੇ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਧਰਤੀ ਹੇਠੋਂ ਖਣਿਜ ਪਦਾਰਥਾਂ ਦੀ ਸੰਭਾਲ ਕਰਨ ਵਾਲੀ ਕੰਪਨੀ ਓ.ਐਨ.ਜੀ.ਸੀ. ਨੂੰ ਸੈਟੇਲਾਈਟ ਰਾਹੀਂ ਇਹ ਜਾਣਕਾਰੀ ਮਿਲੀ ਹੈ ਕਿ ਪਾਣੀਪਤ ਤੋਂ ਲੈ ਕੇ ਗੁਰਦਾਸਪੁਰ ਤੱਕ ਕੁੱਝ ਭਾਗ ਹਨ ਜਿੱਥੇ ਧਰਤੀ ਹੇਠੋਂ ਪੈਟਰੋਲੀਅਮ ਪਦਾਰਥ ਤੇ ਗੈਸ ਹੋ ਸਕਦੀ ਹੈ। ਭਾਰਤ ਸਰਕਾਰ ਨੇ ਅਲਫਾ ਜੀ.ਈ.ਓ. ਨੂੰ

ਇਹ ਜ਼ਿੰਮੇਵਾਰੀ ਸੌਂਪੀ ਹੈ, ਜਿਸ ਵੱਲੋਂ ਮਾਛੀਵਾੜਾ ਦੇ ਵੱਖ-ਵੱਖ ਪਿੰਡਾਂ 'ਚ ਮਸ਼ੀਨਾਂ ਰਾਹੀਂ ਕਰੀਬ 80 ਫੁੱਟ ਡੂੰਘਾ ਬੋਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਡੂੰਘੇ ਬੋਰ 'ਚ ਤਾਰ ਪਾ ਕੇ ਆਧੁਨਿਕ ਮਸ਼ੀਨਾਂ ਰਾਹੀਂ ਬਲਾਸਟ ਕਰ ਇਕ ਫਲੋਪੀ ਤਿਆਰ ਕੀਤੀ ਗਈ। ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਫਲੋਪੀ ਤਿਆਰ ਕਰਕੇ ਹੋਰਦਬਾਦ ਖੋਜ ਕੇਂਦਰ ਵਿਚ ਭੇਜੀ ਜਾਵੇਗੀ ਜਿੱਥੇ ਉਹ ਕੁੱਝ ਮਹੀਨੇ ਬਾਅਦ ਪੂਰੀ ਰਿਪੋਰਟ ਦੇਣਗੇ ਕਿ ਕਿਸ ਪਿੰਡ 'ਚ ਕਿਸ ਜ਼ਮੀਨ ਹੇਠੋਂ ਕਿੰਨੀ ਮਾਤਰਾ 'ਚ ਪੈਟਰੋਲੀਅਮ ਪਦਾਰਥ ਹਨ।

# ਪੰਜਾਬ ਸਰਕਾਰ ਵੱਲੋਂ ਸਨਅਤ ਮਾਲਕਾਂ ਨੂੰ ਬਿਜਲੀ ਸਬਸਿਡੀ ਦੇ ਖੁੱਲ੍ਹੇ ਗੱਢੇ

**ਬਠਿੰਡਾ:** ਪੰਜਾਬ ਸਰਕਾਰ ਵੱਲੋਂ ਸਨਅਤ ਮਾਲਕਾਂ ਨੂੰ ਖੁੱਲ੍ਹੇ ਹੱਥ ਨਾਲ ਬਿਜਲੀ ਸਬਸਿਡੀ ਦੇ ਗੱਢੇ ਵਰਤਾਏ ਜਾ ਰਹੇ ਹਨ ਜਦਕਿ ਚਾਰੇ ਪਾਸੇ ਕਿਸਾਨੀ ਨੂੰ ਮੁਫਤ ਬਿਜਲੀ ਦੇਣ ਦੇ ਵੱਲੋਂ ਵਜਾਏ ਜਾ ਰਹੇ ਹਨ। ਵੱਡੇ ਸਨਅਤਕਾਰ ਚੁੱਪ ਚੁਪੀਤੇ ਬਿਜਲੀ ਸਬਸਿਡੀ ਦੀ ਸਹੂਲਤ ਮਾਣ ਰਹੇ ਹਨ।

ਪੰਜਾਬ ਸਰਕਾਰ ਮੌਜੂਦਾ ਸਮੇਂ ਵੱਡੇ ਸਨਅਤਕਾਰਾਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ 19.05 ਲੱਖ ਰੁਪਏ ਸਾਲਾਨਾ ਬਿਜਲੀ ਸਬਸਿਡੀ ਦੇ ਰਹੀ ਹੈ, ਜਦੋਂ ਕਿ ਕਿਸਾਨਾਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ ਸਿਰਫ 44 ਹਜ਼ਾਰ ਰੁਪਏ ਦੀ ਹੀ ਸਬਸਿਡੀ ਮਿਲਦੀ ਹੈ। ਸਰਕਾਰ ਨੇ ਲੰਬੇ ਮਾਲੀ ਵਰ੍ਹੇ ਦੌਰਾਨ ਪੰਜਾਬ ਦੇ ਦਰਜਨ ਵੱਡੇ ਸਨਅਤਕਾਰਾਂ ਨੂੰ ਕਰੀਬ 95.10 ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਹੈ। ਪੰਜਾਬ ਵਿਚ ਇਸ ਵੇਲੇ ਹਰ ਵਰਗ ਦੇ 94.78 ਲੱਖ ਬਿਜਲੀ ਕੁਨੈਕਸ਼ਨ ਹਨ। ਇਨ੍ਹਾਂ 'ਚੋਂ 1.27 ਲੱਖ ਸਨਅਤੀ ਕੁਨੈਕਸ਼ਨ ਹਨ, ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਲਾਨਾ ਕਰੀਬ 1990.38 ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਜਾ ਰਹੀ ਹੈ। ਸਮਾਲ ਪਾਵਰ ਦੇ 87,802 ਬਿਜਲੀ ਕੁਨੈਕਸ਼ਨਾਂ ਨੂੰ ਸਿਰਫ 176.60 ਕਰੋੜ ਦੀ

ਸਾਲਾਨਾ ਸਬਸਿਡੀ ਮਿਲਦੀ ਹੈ। ਮੱਧ ਆਕਾਰੀ ਸਨਅਤਾਂ ਦੇ ਕੁਨੈਕਸ਼ਨਾਂ ਦੀ ਗਿਣਤੀ 31,235 ਹੈ। ਵੱਡਾ ਲਾਹਾ ਸਿਰਫ ਵੱਡੇ ਸਨਅਤੀ ਘਰਾਣਿਆਂ ਨੂੰ ਹੀ ਮਿਲਦਾ ਹੈ। ਜਿਨ੍ਹਾਂ ਦੀ ਗਿਣਤੀ ਸਿਰਫ 8223 ਬਣਦੀ ਹੈ। ਦੂਜੇ ਪਾਸੇ ਖੇਤੀ ਸੈਕਟਰ ਵਿਚ ਬਿਜਲੀ ਸਬਸਿਡੀ ਲੈਣ ਵਾਲੇ ਕੁਨੈਕਸ਼ਨਾਂ ਦੀ ਗਿਣਤੀ 13.80 ਲੱਖ ਹੈ। ਜਿਨ੍ਹਾਂ ਨੂੰ ਪ੍ਰਤੀ ਕੁਨੈਕਸ਼ਨ ਔਸਤਨ ਸਿਰਫ 44 ਹਜ਼ਾਰ ਰੁਪਏ ਸਾਲਾਨਾ ਸਬਸਿਡੀ ਮਿਲਦੀ ਹੈ। ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਅੰਕੜੇ ਹੋਰ ਹੋਰਾਨ ਕਰਨ ਵਾਲੇ ਹਨ। ਇਥੇ ਵੀ ਵੱਡੇ ਤੇ ਪੈਸੇ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈ ਰਹੇ ਹਨ।

ਦੇਰਵਿਆਂ ਅਨੁਸਾਰ ਪੰਜਾਬ 'ਚ 1.83 ਲੱਖ ਅਜਿਹੇ ਕਿਸਾਨ ਹਨ ਜਿਨ੍ਹਾਂ ਕੋਲ ਇਕ ਤੋਂ ਜਿਆਦਾ ਟਿਊਬਵੈੱਲ ਕੁਨੈਕਸ਼ਨ ਹਨ। ਪੰਜਾਬ ਵਿਚ ਅਜਿਹੇ 10,128 ਕਿਸਾਨਾਂ ਦਾ ਪਤਾ ਲੱਗਾ ਹੈ ਜਿਨ੍ਹਾਂ ਦੇ ਨਾਮ 'ਤੇ ਚਾਰ ਜਾਂ ਚਾਰ ਤੋਂ ਜਿਆਦਾ ਮੋਟਰਾਂ ਹਨ। ਤਿੰਨ-ਤਿੰਨ ਖੇਤੀ ਮੋਟਰਾਂ ਵਾਲੇ ਕਿਸਾਨਾਂ ਦੀ ਗਿਣਤੀ 29,322 ਹੈ। ਦੋ-ਦੋ ਖੇਤੀ ਮੋਟਰਾਂ ਵਾਲੇ ਕਿਸਾਨਾਂ ਦੀ ਗਿਣਤੀ 1.42 ਲੱਖ ਦੇ ਕਰੀਬ ਹੈ। ਪੰਜਾਬ ਸਰਕਾਰ ਵੱਲੋਂ ਸਾਲ 2019-20

ਦੌਰਾਨ ਕਰੀਬ 9674 ਕਰੋੜ ਦੀ ਅਨੁਮਾਨਿਤ ਸਬਸਿਡੀ ਹਰ ਵਰਗ ਨੂੰ ਦਿੱਤੀ ਜਾਣੀ ਹੈ। ਪਾਵਰਕੌਮ ਨੂੰ ਮਾਲੀ ਵਰ੍ਹੇ ਦੌਰਾਨ 31,762 ਕਰੋੜ ਰੁਪਏ ਦੀ ਆਮਦਨ ਹੋਣੀ ਹੈ। ਪੰਜਾਬ ਸਰਕਾਰ ਤੋਂ ਮਿਲਦੀ ਸਬਸਿਡੀ ਦੀ ਰਕਮ ਪਾਵਰਕੌਮ ਦੀ ਕੁੱਲ ਆਮਦਨ ਦਾ 30 ਫੀਸਦੀ ਹੈ। ਕਾਂਗਰਸ ਸਰਕਾਰ ਵੱਲੋਂ ਸਨਅਤਾਂ ਨੂੰ ਪੰਜ ਵਰ੍ਹਿਆਂ ਲਈ ਪ੍ਰਤੀ ਯੂਨਿਟ ਪੰਜ ਰੁਪਏ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾ ਰਹੀ ਹੈ। ਨਵੇਂ ਨਿਵੇਸ਼ ਲਈ ਮੀਡੀਅਮ ਤੇ ਲਾਰਜ ਸਕੇਲ ਸਨਅਤਾਂ ਨੂੰ ਸੱਤ ਵਰ੍ਹਿਆਂ ਲਈ ਬਿਜਲੀ ਕਰ ਤੋਂ ਸੌ ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਖਾਸ ਸਨਅਤੀ ਖੇਤਰ ਨੂੰ ਇਹ ਛੋਟ 10 ਸਾਲਾਂ ਲਈ ਦਿੱਤੀ ਜਾਣੀ ਹੈ। ਪੀ.ਐਸ.ਈ.ਬੀ ਜੁਆਇੰਟ ਐਂਪਲਾਈਜ਼ ਫੋਰਮ ਦੇ ਜਨਰਲ ਸਕੱਤਰ ਕਰਮ ਚੰਦ ਭਾਰਦਵਾਜ ਨੇ ਕਿਹਾ ਕਿ ਵੱਡੇ ਲੋਕਾਂ ਦੀ ਸਬਸਿਡੀ ਬੰਦ ਕਰਨ ਨਾਲ ਸਰਕਾਰ 'ਤੇ ਬੋਝ ਘਟੇਗਾ ਤੇ ਬਿਜਲੀ ਸਸਤੀ ਹੋਣ ਦੀ ਸੰਭਾਵਨਾ ਬਣੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨਾਲ ਹੋਏ ਬਿਜਲੀ ਖਰੀਦ ਸਮਝੌਤੇ ਰੀਵਿਊ ਹੋਣੇ ਚਾਹੀਦੇ ਹਨ।

## ਆਮ ਬਿਜਲੀ ਖਪਤਕਾਰਾਂ ਦਾ ਲੱਕ ਤੋੜਨ ਉਤੇ ਤੁਲੀ ਸਰਕਾਰ

**ਚੰਡੀਗੜ੍ਹ:** ਲਗਾਤਾਰ ਮਹਿੰਗੀ ਹੁੰਦੀ ਜਾ ਰਹੀ ਬਿਜਲੀ ਨਾਲ ਆਮ ਲੋਕਾਂ ਦਾ ਲੱਕ ਟੁੱਟ ਰਿਹਾ ਹੈ। ਚਾਹੇ ਸਨਅਤੀ ਇਕਾਈਆਂ, ਵਪਾਰਕ ਵਰਗ ਮਹਿੰਗੀ ਬਿਜਲੀ ਹੋਣ ਦਾ ਪਹਿਲਾਂ ਹੀ ਵਿਰੋਧ ਕਰਦਾ ਰਿਹਾ ਹੈ ਪਰ ਘਰੇਲੂ ਵਰਗ 'ਤੇ ਮਹਿੰਗੀ ਬਿਜਲੀ ਦਾ ਜ਼ਿਆਦਾ ਅਸਰ ਪੈਣ ਕਰਕੇ ਸਿਆਸੀ ਆਗੂ ਵੀ ਇਸ ਨੂੰ ਮੁੱਦਾ ਬਣਾ ਰਹੇ ਹਨ। ਆਉਂਦੇ ਸਮੇਂ 'ਚ ਘਰੇਲੂ ਵਰਗ ਦੀ ਬਿਜਲੀ ਦੀ ਸਬਸਿਡੀ ਲਈ ਵੀ ਵਿਚਾਰਾਂ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਪਰ ਕੁਝ ਸਮਾਂ ਪਹਿਲਾਂ ਮਹਿੰਗੀ ਹੋਈ ਬਿਜਲੀ ਦੇ ਬਿੱਲ ਕਈ ਖਪਤਕਾਰਾਂ ਨੂੰ ਜੁਲਾਈ ਦੇ ਪਹਿਲੇ ਹਫਤੇ ਤੋਂ ਆਉਣੇ ਸ਼ੁਰੂ ਹੋ ਜਾਣਗੇ।

ਪੰਜਾਬ ਦੇ ਮੁਕਾਬਲੇ ਭਾਵੇਂ ਦਿੱਲੀ 'ਚ ਵਪਾਰਕ, ਸਨਅਤੀ ਇਕਾਈਆਂ ਦੀ ਬਿਜਲੀ ਕਾਫੀ ਮਹਿੰਗੀ ਹੈ ਪਰ ਘਰੇਲੂ ਵਰਗ ਲਈ ਬਿਜਲੀ ਸਬਸਿਡੀ 'ਚ ਸਰਕਾਰ ਵਲੋਂ ਰਾਹਤ ਦਿੱਤੀ ਜਾਂਦੀ ਹੈ। ਪਾਵਰਕੌਮ ਵੱਲੋਂ ਚਾਹੇ ਇਸ ਮਾਮਲੇ 'ਚ ਅਜੇ ਤੱਕ ਸਫਾਈ ਨਹੀਂ ਦਿੱਤੀ

ਗਈ ਹੈ, ਸਰਕਾਰੀ ਹਲਕਿਆਂ 'ਚ ਇਸ ਗੱਲ ਨੂੰ ਕਈ ਆਗੂ ਮਹਿਸੂਸ ਕਰ ਰਹੇ ਹਨ ਕਿ ਪਿਛਲੇ ਕੁਝ ਸਾਲਾਂ 'ਚ ਘਰੇਲੂ ਵਰਗ 'ਤੇ ਬਿਜਲੀ ਦਾ ਜ਼ਿਆਦਾ ਭਾਰ ਪਿਆ ਹੈ। ਆਮ ਲੋਕਾਂ ਦੇ ਜ਼ਿਆਦਾ ਬਿਜਲੀ ਦੇ ਬਿੱਲ ਆਉਣ ਕਰਕੇ ਲੋਕਾਂ 'ਚ ਇਸ ਦੀ ਚਰਚਾ ਹੈ। ਘਰੇਲੂ ਵਰਗ ਦੇ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ ਵੱਲ ਦੇਖੀਏ ਤਾਂ ਕੁਝ ਰਾਜਾਂ ਜਿਨ੍ਹਾਂ 'ਚ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਬਿਜਲੀ ਮਹਿੰਗੀ ਹੈ, ਉਥੇ 10.44 ਰੁਪਏ ਪ੍ਰਤੀ ਯੂਨਿਟ ਬਿਜਲੀ ਮਹਿੰਗੀ ਹੈ।

ਪੰਜਾਬ 'ਚ 6.53 ਰੁਪਏ, ਬਾਕੀ ਰਾਜਾਂ 'ਚ ਹਰਿਆਣਾ 'ਚ 6.42 ਰੁਪਏ, ਦਿੱਲੀ 7.24, ਤਾਮਿਲਨਾਡੂ 4.41, ਆਂਧਰਾ ਪ੍ਰਦੇਸ਼ 6.78, ਕਰਨਾਟਕਾ 6.73, ਗੁਜਰਾਤ 6.02, ਮੱਧ ਪ੍ਰਦੇਸ਼ 6.66, ਰਾਜਸਥਾਨ 6.97, ਉੱਤਰ ਪ੍ਰਦੇਸ਼ 'ਚ 6.89, ਹਿਮਾਚਲ ਵਿਚ 5.07 ਰੁਪਏ ਅਤੇ ਚੰਡੀਗੜ੍ਹ ਵਿਚ 4.36 ਰੁਪਏ ਪ੍ਰਤੀ ਯੂਨਿਟ ਹੈ।



## ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ

**ਚੰਡੀਗੜ੍ਹ:** ਕੈਪਟਨ ਸਰਕਾਰ ਵੱਲੋਂ ਆਪਣੇ 26 ਮਹੀਨਿਆਂ ਦੇ ਕਾਰਜ ਕਾਲ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਦਰਜਨਾਂ ਵਾਰ ਦਿੱਤੇ ਭਰੋਸੇ ਦੇ ਬਾਵਜੂਦ ਇਨ੍ਹਾਂ ਨੂੰ ਰੈਗੂਲਰ ਕਰਨ ਦੀ ਥਾਂ ਬੈਕ ਗੇਅਰ ਲਾਉਣਿਆਂ ਮੁੜ ਮੁਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਰੋਸ ਵਜੋਂ ਮੁਲਾਜ਼ਮ ਜਥੇਬੰਦੀਆਂ ਨੇ ਮੁੜ ਸੰਘਰਸ਼ ਦੇ

ਪ੍ਰਕਿਰਿਆ ਚਲਾ ਦਿੱਤੀ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਕੁਝ ਵਿਭਾਗਾਂ ਨਾਲ ਮੀਟਿੰਗ ਵੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵਿਚ 27,000, ਸਿਹਤ ਵਿਭਾਗ ਵਿਚ 5700, ਸਥਾਨਕ ਸਰਕਾਰਾਂ ਵਿਭਾਗ ਵਿਚ 4600, ਪੰਚਾਇਤ ਵਿਭਾਗ ਵਿਚ 3800, ਗ੍ਰਹਿ

ਰੈਗੂਲਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਐਕਟ ਦੇ ਸਬੰਧ ਵਿਚ ਕੇਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਿਹਾ ਹੈ।

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਅਸ਼ੀਸ਼ ਜੁਲਾਹਾ ਨੇ ਕਿਹਾ ਕਿ ਜੇ ਸਰਕਾਰ ਨੂੰ ਵਿਭਾਗਾਂ ਵਿਚਲੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਨਹੀਂ ਹੈ ਤਾਂ ਐਕਸ਼ਨ ਕਮੇਟੀ ਇਹ ਵੇਰਵੇ ਪੇਸ਼ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਕੀਤੇ ਕਈ ਵਾਅਦਿਆਂ ਦੇ ਬਾਵਜੂਦ ਹੁਣ ਮੁੜ ਅਜਿਹੇ ਮੁਲਾਜ਼ਮਾਂ ਦੀ ਗਿਣਤੀ ਦੀ ਜਾਣਕਾਰੀ ਹਾਸਲ ਕਰਨ ਦੀ ਮੁੱਢਲੀ ਪ੍ਰਕਿਰਿਆ ਚਲਾ ਕੇ ਸੰਕੇਤ ਦਿੱਤੇ ਹਨ ਕਿ ਸਰਕਾਰ ਇਸ ਮੰਗ ਲਈ ਸੁਹਿਰਦ ਨਹੀਂ ਹੈ।



ਰਾਹ ਪੈਣ ਦੇ ਫੈਸਲੇ ਲੈ ਲਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਅਧੀਨ ਚਲਦੇ ਪ੍ਰਸੋਨਲ ਵਿਭਾਗ ਵੱਲੋਂ ਠੇਕਾ ਤੇ ਆਉਟਸੋਰਸਿੰਗ ਮੁਲਾਜ਼ਮਾਂ ਨੂੰ ਕੀਤੇ ਵਾਅਦਿਆਂ ਅਨੁਸਾਰ ਰੈਗੂਲਰ ਕਰਨ ਦੀ ਅੰਤਿਮ ਪ੍ਰਕਿਰਿਆ ਵਿੱਢਣ ਦੀ ਥਾਂ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਆਉਟਸੋਰਸਿੰਗ ਦੇ ਆਧਾਰ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਗਿਣਤੀ ਹਾਸਲ ਕਰਨ ਦੀ

ਵਿਭਾਗ ਵਿਚ 1800, ਪਸ਼ੂ ਪਾਲਣ ਵਿਭਾਗ ਵਿਚ 1100, ਮੈਡੀਕਲ ਸਿੱਖਿਆ ਵਿਚ 800, ਵਾਟਰ ਸਪਲਾਈ ਵਿਚ 350 ਦੇ ਕਰੀਬ ਠੇਕਾ ਮੁਲਾਜ਼ਮ ਕੰਮ ਕਰਦੇ ਹਨ। ਕੁਝ ਹੋਰ ਵਿਭਾਗਾਂ ਵਿਚ ਵੀ ਠੇਕਾ ਮੁਲਾਜ਼ਮ ਹਨ ਅਤੇ ਇਸ ਤੋਂ ਇਲਾਵਾ ਆਉਟਸੋਰਸਿੰਗ ਰਾਹੀਂ ਰੱਖੇ ਮੁਲਾਜ਼ਮਾਂ ਦੀ ਗਿਣਤੀ ਵੱਖਰੀ ਹੈ। ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲੰਮੇ ਸਮੇਂ ਤੋਂ 'ਦਿ ਪੰਜਾਬ ਐਡਵਾਕੇਟ, ਕੰਟਰੈਕਟਿਵ, ਟੈਪਰੇਰੀ, ਵਰਕ ਚਾਰਜਜ਼ ਅਤੇ ਆਉਟਸੋਰਸਿੰਗ ਐਂਪਲਾਈਜ਼ ਵੈੱਲਫੇਅਰ ਐਕਟ-2016 ਅਧੀਨ

## ਪੰਜਾਬ ਵਿਚ ਮਨਰੇਗਾ ਸਕੀਮ ਅਫਸਰਸ਼ਾਹੀ ਦੀ ਨਾਲਾਇਕੀ ਦੀ ਭੇਟ ਚੜ੍ਹੀ

**ਚੰਡੀਗੜ੍ਹ:** ਪਿਛਲੇ 45 ਸਾਲਾਂ ਦੌਰਾਨ 2017-18 ਵਿਚ ਬੇਰੁਜ਼ਗਾਰੀ ਦੀ ਦਰ ਸਭ ਤੋਂ ਜ਼ਿਆਦਾ ਹੋਣ ਦੇ ਬਾਵਜੂਦ ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਕਾਨੂੰਨ ਤਹਿਤ ਘੱਟੋ ਘੱਟ 100 ਦਿਨ ਦੇ ਰੁਜ਼ਗਾਰ ਵਾਲੀ ਸਕੀਮ ਸ਼ੁਆਲਾਂ ਦੇ ਘੇਰੇ ਵਿਚ ਹੈ। ਇਸ ਦੀ ਮੰਗ ਵਧਦੇ ਜਾਣ ਦੇ ਬਾਵਜੂਦ ਕੇਂਦਰ ਅਤੇ ਰਾਜ ਸਰਕਾਰਾਂ ਗੰਭੀਰ ਨਹੀਂ ਹਨ। ਸਮੇਂ ਸਿਰ ਕੰਮ ਨਾ ਮਿਲਣ, ਕੰਮ ਕਰਵਾ ਕੇ ਪੈਸੇ ਦੀ ਲੰਬੀ ਹੁੰਦੀ ਉਡੀਕ ਅਤੇ ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਸਕੀਮ ਦਾ ਲਾਭ ਨਾ ਮਿਲਣ ਵਰਗੇ ਸ਼ੁਆਲਾਂ ਦੇ ਜਵਾਬ ਅਜੇ ਤੱਕ ਕਿਸੇ ਕੋਲ ਨਹੀਂ ਹਨ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੀਆਂ 13276 ਪੰਚਾਇਤਾਂ ਵਿਚੋਂ 4213 ਪੰਚਾਇਤਾਂ ਨੇ ਮੌਜੂਦਾ ਵਿੱਤੀ ਸਾਲ ਵਿਚ ਮਨਰੇਗਾ ਉੱਤੇ ਇਕ ਪੈਸਾ ਵੀ ਖਰਚ ਨਹੀਂ ਕੀਤਾ ਹੈ। ਇਨ੍ਹਾਂ ਵਿਚੋਂ 686 ਪੰਚਾਇਤਾਂ ਤਾਂ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਆਪਣੇ ਜ਼ਿਲ੍ਹੇ ਗੁਰਦਾਸਪੁਰ ਦੀਆਂ ਹਨ। ਸਰਕਾਰ ਮੁਤਾਬਿਕ ਅਜੇ ਤੱਕ ਸਰਗਰਮ ਜੱਥੇ ਕਾਰਡ ਵਾਲਿਆਂ ਨੂੰ ਔਸਤਨ ਸੌ ਦੇ ਬਜਾਏ 30 ਦਿਨ ਹੀ ਕੰਮ ਮਿਲਿਆ ਹੈ।

ਮੋਰੀਆਂ ਬਣਦਿਆਂ ਦੇਰ ਨਹੀਂ ਲੱਗੀ। ਪਿੰਡ ਦੇ ਬਹੁਤੇ ਸਰਪੰਚਾਂ ਤੋਂ ਲੈ ਕੇ ਗ੍ਰਾਮ ਸੇਵਕ, ਸਿਆਸੀ ਆਗੂ, ਨਿੱਜੀ ਕੰਪਨੀਆਂ ਦੇ ਕਾਮੇ ਤੇ ਅਫਸਰ ਇਸ ਵਗਦੀ ਗੰਗਾ 'ਚ ਟੁੱਝੀਆਂ ਲਾ ਰਹੇ ਹਨ। ਇਹੀ ਕਾਰਨ ਹੈ ਕਿ ਇਸ ਐਕਟ ਅਧੀਨ ਜਿਸ ਪਿੰਡ ਵਿਚ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ, ਉਥੇ ਵੀ ਕੋਈ ਵੱਖਰਾਪਣ ਵਿਖਾਈ ਨਹੀਂ ਦਿੰਦਾ,

ਭੰਗਚੜ੍ਹੀ ਵਿਚ ਨਾਜਾਇਜ਼ ਭਰਤੀ ਪਾਉਣ ਦਾ ਇਕ ਮਾਮਲਾ ਸਾਹਮਣੇ ਆਇਆ ਸੀ।

ਮਨਰੇਗਾ ਮਜ਼ਦੂਰਾਂ ਨੂੰ ਅਦਾਇਗੀ 'ਬਾਇਓਮੈਟਰਿਕ' ਢੰਗ ਨਾਲ ਇਕ ਨਿੱਜੀ ਕੰਪਨੀ ਵੱਲੋਂ ਕੀਤੀ ਜਾਂਦੀ ਹੈ। ਕੰਪਨੀ ਦਾ ਕਾਮਾ ਮਸ਼ੀਨ 'ਤੇ ਮਜ਼ਦੂਰ ਦਾ ਅੰਗੂਠਾ ਲਵਾਉਣਾ ਹੈ ਤੇ ਅਦਾਇਗੀ ਕਰ ਦਿੰਦਾ ਹੈ। ਇਹ ਅਦਾਇਗੀ ਅਕਸਰ ਘੱਟ ਹੁੰਦੀ ਹੈ। ਜਦੋਂ ਮਨਰੇਗਾ ਮਜ਼ਦੂਰ ਪੂਰੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਕੰਪਨੀ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਬੈਂਕ ਵੱਲੋਂ ਪੈਸੇ ਇੰਨੇ ਹੀ ਭੇਜੇ ਗਏ ਹਨ ਜਦਕਿ ਬੈਂਕ ਮੁਤਾਬਕ ਅਦਾਇਗੀ ਪੂਰੀ ਕੀਤੀ ਜਾਂਦੀ ਹੈ। ਜਿਹੜਾ ਮਜ਼ਦੂਰ ਬਾਹਰਲਾ ਰੋਲਾ ਪਾਉਂਦਾ ਹੈ ਉਸ ਦੇ ਆਨ-ਲਾਈਨ ਖਾਤੇ ਵਿਚ ਇਕ ਅੱਧਾ ਨੰਬਰ ਇਧਰ-ਉਧਰ ਕਰ ਦਿੱਤਾ ਜਾਂਦਾ ਹੈ। ਖਾਤਾ ਬੰਦ ਹੋ ਜਾਂਦਾ ਹੈ ਤੇ ਮਜ਼ਦੂਰ ਸਿਵਾਏ ਹਾਤੇ ਕੱਢਣ ਦੇ ਕੁਝ ਨਹੀਂ ਕਰ ਸਕਦਾ। ਦੂਜੇ ਪਾਸੇ ਛੱਪੜਾਂ, ਸਕੂਲਾਂ, ਜਲ ਘਰਾਂ ਤੇ ਸੜਕਾਂ ਦੀ ਸਫਾਈ ਦੇ ਨਾਲ ਦਰਖਤ ਲਾਉਣ ਵਰਗੇ ਚੰਗੇ ਕੰਮਾਂ ਦੇ ਨਾਲ ਮਨਰੇਗਾ ਤਹਿਤ ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਮਜ਼ਦੂਰੀ ਦੇਣਾ ਬਹੁਤ ਚੰਗਾ ਫੈਸਲਾ ਹੈ। ਜੇਕਰ ਕੋਈ ਮਨਰੇਗਾ ਮਜ਼ਦੂਰ ਆਪਣਾ ਮਕਾਨ ਬਣਾਉਣਾ ਚਾਹੁੰਦਾ ਹੈ ਤਾਂ ਉਸ ਦੀ ਆਪਣੇ ਘਰੇ ਆਪਣੇ ਮਕਾਨ ਵਾਸਤੇ ਕੀਤੀ ਮਜ਼ਦੂਰੀ ਵੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਦੋ ਪਸ਼ੂਆਂ ਲਈ ਸ਼ੈੱਡ ਵਾਸਤੇ 35 ਹਜ਼ਾਰ ਤੇ ਚਾਰ ਪਸ਼ੂਆਂ ਦੇ ਸ਼ੈੱਡ ਵਾਸਤੇ 75 ਹਜ਼ਾਰ ਰੁਪਏ ਤੱਕ ਦੀ ਮਜ਼ਦੂਰੀ ਦਿੱਤੀ ਜਾਂਦੀ ਹੈ। ਪਿੰਡ ਭੰਗਚੜ੍ਹੀ ਦੇ ਕਰੀਬ 60 ਕਿਸਾਨ ਪਰਿਵਾਰਾਂ ਨੇ ਜਾਬ ਕਾਰਡ ਬਣਾਏ ਹਨ।



ਨਹੀਂ ਤਾਂ 2008 ਵਿਚ ਪੰਜਾਬ 'ਚ ਲਾਗੂ ਇਸ ਐਕਟ ਤਹਿਤ ਸਾਫ ਕੀਤੇ ਛੱਪੜਾਂ ਦਾ ਨਿਰਮਲ ਪਾਣੀ ਤੇ ਪਿੰਡਾਂ 'ਚ ਲਾਏ ਰੁੱਖਾਂ ਦੀਆਂ ਸੰਘਣੀਆਂ ਛਾਂਵਾਂ ਤੇ ਮਨਰੇਗਾ ਮਜ਼ਦੂਰਾਂ ਦੇ ਪੱਕੇ ਘਰ ਗਿਆਰਾਂ ਸਾਲ ਬਾਅਦ ਜ਼ਰੂਰ ਵਿਖਾਈ ਦਿੰਦੇ।

ਪਿੰਡ ਚੱਕ ਡਾਲਾ ਸਿੰਘ ਵਾਲਾ ਦੇ ਸਰਪੰਚ ਨੇ ਗ੍ਰਾਮ ਸੇਵਕ ਨਾਲ ਮਿਲ ਕੇ 77 ਹਾਜ਼ਰੀਆਂ ਆਪਣੇ ਹੀ ਟੱਬਰ ਦੇ ਜੀਆਂ ਦੀਆਂ ਲਾ ਦਿੱਤੀਆਂ ਤੇ ਮਜ਼ਦੂਰੀ ਦੇ ਪੈਸੇ ਵੀ ਕਢਵਾ ਲਏ। ਸ਼ਿਕਾਇਤ ਹੋਣ 'ਤੇ ਸੈਕਟਰੀ ਮੁਅੱਤਲ ਕਰ ਦਿੱਤਾ ਜਿਹੜਾ ਛੇ ਮਹੀਨਿਆਂ ਬਾਅਦ ਮੁੜ ਬਹਾਲ ਹੋ ਗਿਆ ਪਰ ਨਾ ਤਾਂ ਉਸ ਕੋਲੋਂ ਰਿਕਵਰੀ ਹੋਈ ਤੇ ਨਾ ਹੀ ਐਫ.ਆਈ.ਆਰ. ਕੱਟੀ ਗਈ। ਇਸੇ ਤਰ੍ਹਾਂ ਪਿੰਡ

## ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮਾਮਲਿਆਂ 'ਚ 11 ਪੁਲਿਸ ਮੁਲਾਜ਼ਮ ਬਰਖਾਸਤ

**ਪਟਿਆਲਾ:** ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮਾਮਲਿਆਂ ਵਿਚ ਪਿਥੇ 11 ਪੁਲਿਸ ਮੁਲਾਜ਼ਮਾਂ ਖਿਲਾਫ ਸਖਤੀ ਵਰਤਦਿਆਂ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੰਘੂ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿਚ ਛੇ ਸਹਾਇਕ ਬਾਣੇਦਾਰ, ਤਿੰਨ ਹੌਲਦਾਰ ਅਤੇ ਦੋ ਸਿਪਾਹੀ ਪੱਧਰ ਦੇ ਮੁਲਾਜ਼ਮ ਹਨ। ਕੁਝ ਮਹੀਨੇ ਪਹਿਲਾਂ ਵੀ ਅਜਿਹੇ ਮਾਮਲਿਆਂ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕੀਤਾ ਜਾ ਚੁੱਕਾ ਹੈ। ਹਾਲਾਂਕਿ ਉਨ੍ਹਾਂ ਦੀ ਸਿਫਾਰਿਸ਼ 'ਤੇ ਚੰਗੀ ਕਾਰਗੁਜ਼ਾਰੀ ਵਾਲੇ 81 ਪੁਲਿਸ ਮੁਲਾਜ਼ਮਾਂ ਨੂੰ ਤਰੱਕੀਆਂ ਵੀ ਮਿਲੀਆਂ ਹਨ।

ਉਨ੍ਹਾਂ ਦੱਸਿਆ ਕਿ ਬਰਖਾਸਤ ਮੁਲਾਜ਼ਮਾਂ ਵਿਚ ਸਹਾਇਕ ਬਾਣੇਦਾਰ ਸ਼ਿਵਦੇਵ ਸਿੰਘ, ਲੋਕਲ ਰੈਂਕ ਦੇ ਪੰਜ ਸਹਾਇਕ ਬਾਣੇਦਾਰ- ਸੁਖਵਿੰਦਰ ਕੌਰ, ਸਾਹਿਬ ਸਿੰਘ, ਟਹਿਲ ਸਿੰਘ, ਜੰਗੀਰ ਸਿੰਘ

ਅਤੇ ਗੁਰਮੀਤ ਸਿੰਘ, ਦੋ ਹੌਲਦਾਰ ਹਰਜਿੰਦਰ ਸਿੰਘ ਤੇ ਬਲਜਿੰਦਰ ਸਿੰਘ, ਹੌਲਦਾਰ ਅਮਰਜੀਤ ਸਿੰਘ, ਸਿਪਾਹੀ ਨਰਿੰਦਰਪਾਲ ਸਿੰਘ ਅਤੇ ਸਿਪਾਹੀ ਗੁਰਪ੍ਰਤਾਪ ਸਿੰਘ ਸ਼ਾਮਲ ਹਨ। ਪੁਲਿਸ ਮੁਖੀ ਦਾ ਕਹਿਣਾ ਸੀ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮਾਮਲਿਆਂ 'ਚ ਸ਼ਮੂਲੀਅਤ ਸਾਹਮਣੇ ਆਉਣ 'ਤੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰਨ ਸਮੇਤ ਵਿਭਾਗੀ ਪੜਤਾਲ ਵੀ ਕੀਤੀ ਗਈ ਹੈ। ਦੋਸ਼ੀ ਪਾਏ ਜਾਣ 'ਤੇ ਹੀ ਇਨ੍ਹਾਂ ਨੂੰ ਬਰਤਰਫ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੇ ਕਈ ਮੁਲਾਜ਼ਮਾਂ ਦੀ ਸਿਫਾਰਿਸ਼ ਵੀ ਕੀਤੀ ਗਈ ਹੈ। 81 ਪੁਲਿਸ ਮੁਲਾਜ਼ਮਾਂ ਨੂੰ ਤਰੱਕੀਆਂ, 50 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ ਅਤੇ 1,816 ਮੁਲਾਜ਼ਮਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਸਰਟੀਫਿਕੇਟ ਮਿਲੇ ਹਨ।

### ਅਮਨ ਵਾਲੇ ਮੁਲਕਾਂ ਦੀ ਸੂਚੀ 'ਚ ਭਾਰਤ 141ਵੇਂ ਨੰਬਰ 'ਤੇ ਖਿਸਕਿਆ

**ਨਵੀਂ ਦਿੱਲੀ:** ਆਸਟਰੇਲੀਆ ਆਧਾਰਿਤ 'ਇਸਟੀਮੇਟਿਓਟ ਫਾਰ ਇਕਨਾਮਿਕਸ ਐਂਡ ਪੀਸ' ਮੁਤਾਬਕ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਮਾਮਲੇ 'ਚ ਭਾਰਤ ਦੀ ਆਲਮੀ ਦਰਜਾਬੰਦੀ ਪੰਜ ਦਰਜੇ ਹੇਠਾਂ ਖਿਸਕ ਕੇ ਹੁਣ 141 ਹੋ ਗਈ ਹੈ। ਇਹ ਸੂਚੀ 163 ਮੁਲਕਾਂ ਲਈ ਜਾਰੀ ਕੀਤੀ ਗਈ ਹੈ। ਆਈਸਲੈਂਡ ਹਾਲੇ ਵੀ ਦੁਨੀਆਂ ਵਿਚ ਸਭ ਤੋਂ ਵੱਧ ਅਮਨ-ਸ਼ਾਂਤੀ ਵਾਲਾ ਮੁਲਕ ਹੈ। ਜਦਕਿ ਅਫਗਾਨਿਸਤਾਨ ਦਾ ਦਰਜਾ ਸਭ ਤੋਂ ਹੇਠਾਂ ਹੈ।

ਗੁਆਂਢੀ ਮੁਲਕ ਪਾਕਿਸਤਾਨ ਦਾ ਨੰਬਰ ਇਸ ਮਾਮਲੇ ਵਿਚ 153ਵਾਂ ਹੈ। ਇਸ ਸੰਸਥਾ ਵੱਲੋਂ ਇਹ ਦਰਜਾਬੰਦੀ ਤਿੰਨ ਨੁਕਤਿਆਂ-ਸਮਾਜਿਕ ਸੁਰੱਖਿਆ, ਘਰੇਲੂ ਤੇ ਕੌਮਾਂਤਰੀ ਟਕਰਾਅ ਤੇ ਫੌਜੀ ਗਤੀਵਿਧੀਆਂ ਦੇ ਆਧਾਰ 'ਤੇ ਜਾਰੀ ਕੀਤੀ ਜਾਂਦੀ ਹੈ। ਆਈਸਲੈਂਡ 2008 ਤੋਂ ਸਿਖਰ 'ਤੇ ਬਣਿਆ ਹੋਇਆ ਹੈ। ਨਿਊਜ਼ੀਲੈਂਡ, ਆਸਟਰੀਆ, ਪੂਰਤਗਾਲ ਤੇ ਡੈਨਮਾਰਕ ਨੇ ਵੀ ਸਿਖਰਲੀ ਥਾਂ ਮੱਲੀ ਹੈ।

ਸੀਰੀਆ ਦੀ ਥਾਂ ਅਫਗਾਨਿਸਤਾਨ ਹੁਣ ਦੁਨੀਆਂ ਦਾ ਸਭ ਤੋਂ ਵੱਧ ਗਤਬਤੀ ਵਾਲਾ ਮੁਲਕ ਬਣ ਗਿਆ ਹੈ। ਮੌਸਮੀ ਖਤਰਿਆਂ ਦੇ ਮਾਮਲੇ ਵਿਚ ਭਾਰਤ, ਫਿਲੀਪੀਨਜ਼, ਜਪਾਨ, ਬੰਗਲਾਦੇਸ਼, ਮਿਆਂਮਾਰ, ਚੀਨ, ਇੰਡੋਨੇਸ਼ੀਆ, ਵੀਅਤਨਾਮ ਤੇ ਪਾਕਿਸਤਾਨ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਭਾਰਤ ਦੇ ਨਾਲ ਅਮਰੀਕਾ, ਚੀਨ, ਸਾਉਦੀ ਅਰਬ ਤੇ ਰੂਸ ਦਾ ਰੱਖਿਆ ਬਜਟ ਦੁਨੀਆਂ ਵਿਚ ਸਭ ਤੋਂ ਵੱਧ ਹੈ।

# ਨਸ਼ਿਆਂ ਦਾ ਲੋਕ ਤੋੜਨ ਵਾਲੇ ਦਾਅਵੇ ਹੋਏ ਹਵਾ

**ਚੰਡੀਗੜ੍ਹ:** ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਦੇ ਖਾਤਮੇ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਸਰਹੱਦ ਨਾਲ ਲੱਗਦੀ ਮਾਝੇ ਦੀ ਧਰਤੀ ਨਸ਼ਿਆਂ ਦੀ ਲਪੇਟ ਵਿਚ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ਵਿਚ ਆਉਣ 'ਤੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਸਬੰਧੀ ਖਾਧੀ ਸਹੁੰ ਦਾ ਲੋਕਾਂ ਤੇ ਸਿਆਸੀ ਧਿਰਾਂ ਵੱਲੋਂ ਮਜ਼ਾਕ ਉਡਾਇਆ ਜਾ ਰਿਹਾ ਹੈ।



ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਤੋੜਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਕਈ ਨੌਜਵਾਨ ਵਧੇਰੇ ਨਸ਼ਾ ਲੈਣ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਹਾਲ ਹੀ ਵਿਚ ਪਿੰਡ ਕਾਦਰਾਬਾਦ ਦੇ 23 ਸਾਲਾ ਨੌਜਵਾਨ ਦੀ ਵਧੇਰੇ ਨਸ਼ੇ ਕਾਰਨ ਮੌਤ ਹੋ ਗਈ ਸੀ ਅਤੇ ਇਸ ਤੋਂ ਕੁਝ ਦਿਨ ਪਹਿਲਾਂ ਹੀ ਨੇੜਲੇ ਪਿੰਡ ਕੋਟਲੀ ਮੱਲੀਆਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮਾਝੇ ਅੰਦਰ ਪਿਛਲੇ ਕੁਝ ਸਮੇਂ ਵਿਚ ਹੀ ਦਰਜਨ ਦੇ ਕਰੀਬ ਨੌਜਵਾਨ ਸਿਵਿਆਂ ਦੇ ਰਾਹ ਪੈ ਚੁੱਕੇ ਹਨ। ਨਸ਼ਿਆਂ

ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਵਿਚ ਹੈ। ਹਾਲ ਹੀ ਵਿਚ ਮਜੀਠਾ ਹਲਕੇ ਅੰਦਰ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਉਪਰ ਨਸ਼ਾ ਤਸਕਰੀ ਦੇ ਇਲਜ਼ਾਮ ਲਾਉਣ ਦੇ ਮਾਮਲੇ ਵਿਚ ਬਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਆਰਥਿਕ ਪੱਖੋਂ ਟੁੱਟ ਚੁੱਕੇ ਨੌਜਵਾਨਾਂ ਵੱਲੋਂ ਨਸ਼ੇ ਦੀ ਪੂਰਤੀ ਲਈ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ। ਆਰਥਿਕ ਕਮਜ਼ੋਰ ਹੋ ਜਾਣ ਕਰਕੇ

ਨਸ਼ੇ ਦੀਆਂ ਵੱਲੋਂ ਸਸਤੇ ਤੇ ਘਟੀਆ ਨਸ਼ਿਆਂ ਦਾ ਸੇਵਨ ਕੀਤਾ ਜਾ ਰਿਹਾ ਹੈ। ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ ਵਿਚ ਫੈਲੇ ਨਸ਼ਿਆਂ ਦੇ ਜਾਲ ਨੇ ਜਵਾਨੀ ਤਬਾਹ ਕਰਕੇ ਰੱਖ ਦਿੱਤੀ ਹੈ। ਸਿਆਸੀ ਪਾਰਟੀਆਂ ਵੱਲੋਂ ਚੋਣਾਂ ਸਮੇਂ ਇਸ ਨੂੰ ਮੁੱਦਾ ਜ਼ਰੂਰ ਬਣਾਇਆ ਜਾਂਦਾ ਹੈ ਪਰ ਇਸ ਮਾਮਲੇ ਪ੍ਰਤੀ ਕੋਈ ਵੀ ਗੰਭੀਰ ਨਜ਼ਰ ਨਹੀਂ ਆ ਰਿਹਾ। ਸਮੇਕ ਤੇ ਹੋਰੇਇਨ ਦੇ ਕੀਮਤੀ ਨਸ਼ਿਆਂ ਤੋਂ ਇਲਾਵਾ ਹੁਣ ਗੋਲੀਆਂ ਤੇ ਸਿੰਥੈਟਿਕ ਡਰੱਗ ਦਾ ਇਸਤੇਮਾਲ ਜ਼ਿਆਦਾ ਕੀਤਾ ਜਾ ਰਿਹਾ ਹੈ ਜੋ ਬਹੁਤ

ਘਾਤਕ ਹੈ। ਨਸ਼ਾ ਛੁਡਾਉਣ ਦੀ ਆੜ ਵਿਚ ਸੈਂਕੜੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਪੰਜਾਬ ਵਿਚ ਖੁੱਲ੍ਹੇ ਹੋਏ ਹਨ। ਇਨ੍ਹਾਂ ਕੇਂਦਰਾਂ ਵਿਚ ਨਸ਼ਾ ਛੁਡਾਉਣ ਦੇ ਨਾਂ 'ਤੇ ਬੱਚਿਆਂ ਦਾ ਸਰੀਰਕ ਤੇ ਮਾਧਿਅਮ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਵੀ ਇਕ ਅਜਿਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਹੋਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਰਕਾਰੀ ਅੰਕੜਿਆਂ ਅਨੁਸਾਰ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੀ 15,324 ਨਸ਼ੇ ਤੋਂ ਗ੍ਰਸਤ ਰੋਗੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

## ਪੁਲਿਸ ਅਫਸਰ ਨੇ ਹੀ ਪੰਜਾਬ 'ਚ ਨਸ਼ਿਆਂ ਦੇ ਕਾਰੋਬਾਰ ਦੀ ਖੋਲ੍ਹੀ ਪੋਲ

**ਫਿਰੋਜ਼ਪੁਰ:** ਐਸ.ਐਸ.ਪੀ. ਫਿਰੋਜ਼ਪੁਰ ਸਦੀਪ ਗੋਇਲ ਦੀ ਵਾਇਰਲ ਹੋ ਰਹੀ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ, ਇਥੇ ਨਸ਼ਿਆਂ ਵਿਚ ਗਲਤਾਨ ਹੋ ਰਹੀ ਜਵਾਨੀ ਨੂੰ ਸੁਧਾਰਨ ਲਈ ਸੈਮੀਨਾਰ ਕਰਾਇਆ ਗਿਆ ਸੀ। ਇਸ ਵਿਚ ਐਸ.ਐਸ.ਪੀ. ਗੋਇਲ ਨੇ ਆਪਣੇ ਹੀ ਵਿਭਾਗ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਨਸ਼ਾ ਖਤਮ ਨਾ ਹੋਣ ਪਿੱਛੋਂ ਪੁਲਿਸ ਦੀ ਨਾਕਾਮੀ ਨੂੰ ਵੱਡਾ ਕਾਰਨ ਦੱਸਿਆ। ਗੋਇਲ ਨੇ ਨਸ਼ਿਆਂ ਤੋਂ ਬਚਣ ਦੀ ਨਸੀਹਤ ਦਿੰਦਿਆਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮਿਲਦੀ ਲੱਖਾਂ ਮੂੰਹੀਂ ਤਨਖਾਹ ਦਾ ਵਾਸਤਾ ਦਿੱਤਾ ਤੇ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਨਸ਼ਾ ਵਿਰੋਧੀ ਸੈਮੀਨਾਰ ਵਿਚ ਐਸ.ਐਸ.ਪੀ. ਗੋਇਲ ਜ਼ਰਾ ਭਾਵੁਕ ਹੋ ਗਏ। ਉਨ੍ਹਾਂ ਦੀ ਪੁਲਿਸ ਪ੍ਰਸ਼ਾਸਨ ਵਿਰੁੱਧ ਬੁਲੰਦ ਕੀਤੀ ਆਵਾਜ਼ ਦਰਸਾਉਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰਭਾਵ ਹੇਠ ਨਹੀਂ ਹਨ। ਉਨ੍ਹਾਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮਿਲਦੀਆਂ ਤਨਖਾਹਾਂ ਦਾ ਹਵਾਲਾ ਦਿੰਦਿਆਂ ਹਰ ਮੁਲਾਜ਼ਮ ਨੂੰ ਇਮਾਨਦਾਰੀ ਨਾਲ ਨੌਕਰੀ ਕਰਨ ਤੇ ਕਿਸੇ ਤਰ੍ਹਾਂ ਦੀ ਕਾਲੀ ਕਮਾਈ ਨਾ ਕਰਨ ਦੀ ਅਪੀਲ ਕੀਤੀ। ਵਾਇਰਲ ਹੋ ਰਹੀ ਵੀਡੀਓ ਵਿਚ ਐਸ.ਐਸ.ਪੀ. ਦੇ ਸ਼ਬਦ ਜਿਥੇ ਪੁਲਿਸ ਪ੍ਰਸ਼ਾਸਨ ਵਿਚ ਲੁਕੀਆਂ ਕਾਲੀਆਂ ਭੇਡਾਂ ਨੂੰ ਪਛਾਣਨ ਦੀ ਵਕਾਲਤ ਕਰ ਰਹੇ ਸਨ, ਉਥੇ ਸਿਆਸਤਦਾਨਾਂ ਦੇ ਖੱਫ ਤੋਂ ਵੀ ਆਜ਼ਾਦ ਦਿਖਾਈ ਦੇ ਰਹੇ ਹਨ।

# 'ਆਪ' ਦੇ ਦਲਬਦਲੂ ਵਿਧਾਇਕਾਂ ਦੇ ਸਿਰ ਉਤੇ ਕੈਪਟਨ ਸਰਕਾਰ ਦਾ ਹੱਥ

**ਚੰਡੀਗੜ੍ਹ:** ਆਮ ਆਦਮੀ ਪਾਰਟੀ ਦੇ ਪੰਜ ਅਸਤੀਫਾ ਦੇਣ ਵਾਲੇ ਅਤੇ ਦਲਬਦਲੀਆਂ ਕਰ ਚੁੱਕੇ ਵਿਧਾਇਕਾਂ ਦੇ ਦੋਵੇਂ ਹੱਥੀਂ ਲੱਭੂ ਹਨ। ਇਨ੍ਹਾਂ ਦੀ ਵਿਧਾਇਕੀ ਜਿਥੇ ਅੱਜ ਵੀ ਬਰਕਰਾਰ ਹੈ, ਉਥੇ ਉਨ੍ਹਾਂ ਨੂੰ ਵਿਧਾਨ ਸਭਾ ਦੀਆਂ ਕਮੇਟੀਆਂ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਪੰਜਾਂ ਤੋਂ ਇਲਾਵਾ 'ਆਪ' ਦੇ ਚਾਰ ਬਾਗੀ ਵਿਧਾਇਕਾਂ ਨੂੰ ਵੀ ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਕੀਤੀਆਂ 13 ਵੱਖ-ਵੱਖ ਕਮੇਟੀਆਂ ਵਿਚ ਥਾਂ ਮਿਲੀ ਹੈ। ਪੰਜਾਬ ਵਿਧਾਨ ਸਭਾ ਦੇ

ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਗਠਿਤ ਕੀਤੀਆਂ ਕਮੇਟੀਆਂ ਵਿਚ ਲੋਕ ਸਭਾ ਚੋਣਾਂ ਦੌਰਾਨ ਦਲਬਦਲੀ ਕਰਕੇ ਕਾਂਗਰਸ ਵਿਚ ਸ਼ਾਮਲ ਹੋਏ 'ਆਪ' ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੋਵਾਂ ਵਿਚ ਨਾਮਜ਼ਦ ਹਨ। ਇਸੇ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ 'ਆਪ' ਤੇ ਖਾਸ ਕਰਕੇ ਆਪਣੇ ਬਾਗੀ ਸਾਥੀ ਸੁਖਪਾਲ ਸਿੰਘ ਖਹਿਰਾ ਨੂੰ ਝਟਕਾ ਦੇ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸਾਗੀਆ ਨੂੰ ਵੀ

ਲਾਇਬ੍ਰੇਰੀ ਕਮੇਟੀ ਵਿਚ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ. ਸੰਦੋਆ ਅਤੇ ਸ. ਮਾਨਸਾਗੀਆ ਉਪਰ ਦਲਬਦਲੀ ਕਾਰਨ ਉਨ੍ਹਾਂ ਉਪਰ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੀ ਤਲਵਾਰ ਲਟਕੀ ਪਈ ਹੈ ਅਤੇ ਇਹ ਦੋਵੇਂ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫੇ ਵੀ ਦੇ ਚੁੱਕੇ ਹਨ। ਸ. ਮਾਨਸਾਗੀਆ ਨੂੰ ਸਪੀਕਰ ਵੱਲੋਂ ਅਸਤੀਫੇ ਦੇ ਮਾਮਲੇ ਵਿਚ ਸੁਣਵਾਈ ਕਰਨ ਲਈ 30 ਜੁਲਾਈ ਨੂੰ ਸੱਦਿਆ ਵੀ ਗਿਆ ਹੈ। ਇਨ੍ਹਾਂ ਤੋਂ ਇਲਾਵਾ 'ਆਪ' ਦੇ ਮੁੱਖ ਬਾਗੀ ਅਤੇ ਪਾਰਟੀ ਤੇ ਵਿਧਾਇਕ ਦੇ ਅਹੁਦਿਆਂ ਤੋਂ ਵੀ ਅਸਤੀਫਾ ਦੇ ਚੁੱਕੇ ਹਲਕਾ ਭੁਲੱਬ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਵੀ ਮੇਜ 'ਤੇ ਰੱਖੇ ਜਾਣ ਵਾਲੇ ਕਾਂਗਰਸ-ਪੱਤਰਾਂ ਸਬੰਧੀ ਕਮੇਟੀ ਵਿਚ ਨਾਮਜ਼ਦ ਕੀਤਾ ਹੈ। ਸ. ਖਹਿਰਾ ਦਾ ਅਸਤੀਫਾ ਪ੍ਰਵਾਨ ਕਰਨ ਦਾ ਮਾਮਲਾ ਵਿਧਾਨ ਸਭਾ ਦੇ ਸਪੀਕਰ ਦੇ ਵਿਚਾਰ ਅਧੀਨ ਹੈ ਅਤੇ ਉਨ੍ਹਾਂ ਨੂੰ ਇਸ ਸਬੰਧ ਵਿਚ 30 ਜੁਲਾਈ ਨੂੰ ਸੱਦਿਆ ਹੈ। 'ਆਪ' ਤੋਂ ਅਸਤੀਫਾ ਦੇ ਕੇ ਨੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਵੀ ਸਰਕਾਰੀ ਆਜ਼ਵਾਸਨਾ ਕਮੇਟੀ ਵਿਚ ਨਾਮਜ਼ਦ ਕੀਤਾ ਹੈ।

ਦੱਸਣਯੋਗ ਹੈ ਕਿ ਭਾਵੇਂ ਬਲਦੇਵ ਸਿੰਘ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਪਰ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਪਟੀਸ਼ਨ ਪੈ ਚੁੱਕੀ ਹੈ ਅਤੇ ਉਨ੍ਹਾਂ ਨੂੰ ਵੀ ਸਪੀਕਰ ਨੇ ਇਸ ਮਾਮਲੇ ਸਬੰਧੀ 20 ਅਗਸਤ ਨੂੰ ਸੱਦਿਆ ਹੈ।

ਇਸੇ ਤਰ੍ਹਾਂ 'ਆਪ' ਦੇ ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਵੀ ਕਈ ਮਹੀਨੇ ਪਹਿਲਾਂ 'ਆਪ' ਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸਪੀਕਰ ਵੱਲੋਂ 'ਆਪ' ਦੇ 4 ਹੋਰ ਬਾਗੀ ਵਿਧਾਇਕਾਂ ਕੰਵਰ ਸੰਧੂ, ਜਗਤਾਰ ਸਿੰਘ ਜੱਗਾ, ਪਿਰਮਲ ਸਿੰਘ ਖਾਲਸਾ ਅਤੇ ਜਗਦੇਵ ਸਿੰਘ ਕਮਾਲ ਨੂੰ ਕਮੇਟੀਆਂ ਵਿਚ ਨਾਮਜ਼ਦ ਕੀਤਾ ਹੈ। 'ਆਪ' ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਨਿਵਾਜਿਆ ਗਿਆ ਹੈ। ਸਪੀਕਰ ਵੱਲੋਂ ਕੁੱਲ 13 ਕਮੇਟੀਆਂ 'ਚ ਕੇਵਲ ਦੋ ਕਮੇਟੀਆਂ ਦੇ ਚੇਅਰਮੈਨ ਹੀ ਵਿਰੋਧੀ ਧਿਰ ਦੇ ਵਿਧਾਇਕਾਂ ਵਿਚੋਂ ਲਾਏ ਹਨ, ਜਿਨ੍ਹਾਂ 'ਚੋਂ ਇਕ ਸ. ਸੰਧਵਾਂ ਹਨ।

# ਪਾਕਿਸਤਾਨ ਨੂੰ ਵਾਧੂ ਪਾਣੀ ਛੱਡਣ ਉਤੇ ਕੈਪਟਨ ਨੇ ਦਿੱਤੀ ਸਫਾਈ

**ਚੰਡੀਗੜ੍ਹ:** ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਸੂਬੇ ਦੀਆਂ ਨਹਿਰਾਂ ਸੁੱਕੀਆਂ ਹੋਣ ਅਤੇ ਸਰਕਾਰ ਵੱਲੋਂ ਪਾਕਿਸਤਾਨ ਨੂੰ ਪਾਣੀ ਛੱਡਣ ਦੇ ਲਗਭਗ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਹਿਫਾਜ਼ਤੀ ਕਦਮਾਂ ਵਜੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਸਤਲੁਜ ਤੇ ਬਿਆਸ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹਾਂ ਤੋਂ ਬਚਾਅ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਖਹਿਰਾ ਦੇ ਦੋਸ਼ਾਂ ਨੂੰ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਉਸ ਨੂੰ ਧਿਆਨ ਖਿੱਚਣ ਦੀ ਪੁਰਾਣੀ ਬਿਮਾਰੀ ਹੈ ਅਤੇ ਉਸ ਦੀ ਕੋਈ ਵੀ ਭਰੋਸੇਯੋਗਤਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਾਲਤੂ ਪਾਣੀ ਛੱਡਣ ਦਾ ਫੈਸਲਾ ਹਿਫਾਜ਼ਤੀ ਕਦਮਾਂ ਵਜੋਂ ਟੈਕਨੀਕਲ ਕਮੇਟੀ ਦੀ 28 ਮਈ ਦੀ ਮੀਟਿੰਗ ਵਿਚ ਕੀਤਾ ਗਿਆ। ਇਸ ਵਿਚ ਸਾਰੇ ਭਾਈਵਾਲ ਸੂਬਿਆਂ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਆਮ ਸਹਿਮਤੀ ਨਾਲ ਇਹ ਤੱਥ ਸਾਹਮਣੇ ਆਇਆ ਕਿ ਇਸ ਵੇਲੇ ਉਨ੍ਹਾਂ ਕੋਲ ਪਾਣੀ ਵਾਧੂ ਹੈ ਅਤੇ ਇਸ ਨੂੰ ਛੱਡਣ ਤੋਂ ਬਿਨਾਲੀ ਉਤਪਾਦਨ ਲਈ ਵਰਤਣ ਦਾ ਢੁਕਵਾਂ ਸਮਾਂ ਹੈ। ਜੇਕਰ ਬਾਅਦ ਵਿਚ ਡੈਮਾਂ ਵਿਚਲਾ ਵਾਧੂ ਪਾਣੀ ਛੱਡਿਆ ਗਿਆ ਤਾਂ ਇਸ ਨਾਲ ਸਤਲੁਜ ਤੇ ਬਿਆਸ ਦਰਿਆਵਾਂ ਨਾਲ ਲਗਦੇ ਇਲਾਕਿਆਂ ਵਿਚ ਹੜ੍ਹਾਂ ਨਾਲ ਨੁਕਸਾਨ ਹੋਵੇਗਾ। ਕੈਪਟਨ ਨੇ ਕਿਹਾ ਕਿ ਨਰਮਾ

ਬੀਜਣ ਲਈ ਖੇਤਾਂ ਵਾਸਤੇ ਲੋੜੀਂਦੇ ਪਾਣੀ ਦੀ ਸਮੱਸਿਆ ਨਾਲ ਪੂਰੀ ਤਰ੍ਹਾਂ ਨਜ਼ਿਠਿਆ ਜਾ ਰਿਹਾ ਹੈ ਅਤੇ ਝੋਨੇ ਦੀ ਲੁਆਈ ਵੀ ਲੋੜਾਂ ਵਾਸਤੇ ਸਾਰੀਆਂ ਨਹਿਰਾਂ ਵਿਚ ਪਾਣੀ ਛੱਡਿਆ ਜਾ ਰਿਹਾ ਹੈ।

**ਕੈਪਟਨ ਦੀ ਰਾਜਸਥਾਨ ਤੋਂ ਪੰਜਾਬ ਦੇ ਪਾਣੀਆਂ ਦਾ ਪੈਸਾ ਮੰਗੋ: ਬੈਂਸ**  
**ਲੁਧਿਆਣਾ:** ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਵਾਂਗ ਉਹ ਵੀ ਰਾਜਸਥਾਨ ਤੋਂ ਆਪਣੇ ਪਾਣੀ ਦੇ ਪੈਸੇ ਵਸੂਲਣ ਤਾਂ ਜੋ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਉਤਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਦਿੱਲੀ ਨੂੰ ਪਾਣੀ ਦਾ ਬਿੱਲ ਭੇਜਿਆ ਹੈ। ਸ੍ਰੀ ਬੈਂਸ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਤੋਂ ਦਿੱਲੀ ਨੂੰ ਜਾਣ ਵਾਲੇ ਪਾਣੀ ਦੀ ਕੀਮਤ ਵਸੂਲੀ ਲਈ ਬਿੱਲ ਬਣਾ ਕੇ ਭੇਜਿਆ ਹੈ, ਜਿਸ ਨਾਲ ਹਰਿਆਣਾ ਵਿਚ ਵਿਕਾਸ ਹੋਰ ਤੇਜ਼ ਕੀਤਾ ਜਾਵੇਗਾ।

# ਗੁਰਦੁਆਰੇ 'ਚ ਗੁਰੂ ਗੋਬਿੰਦ ਸਿੰਘ ਦੀ ਮੂਰਤੀ ਸਥਾਪਤ ਕਰਨ ਦਾ ਵਿਰੋਧ

**ਸ੍ਰੀ ਮੁਕਤਸਰ ਸਾਹਿਬ:** ਹਲਕਾ ਗਿੱਦੜਬਾਹਾ ਵਿਚ ਪੈਂਦੇ ਪਿੰਡ ਗੁਰੂਸਰ ਦੇ ਇਤਿਹਾਸਕ ਗੁਰਦੁਆਰੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਮੂਰਤੀ ਸਥਾਪਤ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਇਲਾਕੇ ਦੀ ਸਿੱਖ ਸੰਗਤ ਵਿਚ ਗੰਭੀਰ ਚਰਚਾ ਛਿੜੀ ਹੋਈ ਹੈ। ਮੂਰਤੀ ਵਣ

ਵਿਚ ਮੌਜੂਦ ਸੇਵਾਦਾਰ ਗੁਰਦਿੱਤ ਸਿੰਘ ਨੇ ਕਿਹਾ ਕਿ ਕਰੀਬ ਤਿੰਨ ਸਾਲ ਪਹਿਲਾਂ ਮੂਰਤੀ ਕੋਈ ਸ਼ਰਧਾਲੂ ਸਥਾਪਤ ਕਰਵਾ ਗਿਆ ਸੀ। ਉਨ੍ਹਾਂ ਇਹ ਵੀ ਸਵੀਕਾਰ ਕੀਤਾ ਕਿ ਸਿੱਖ ਮਰਿਆਦਾ ਅਨੁਸਾਰ ਮੂਰਤੀ ਸਥਾਪਤ ਨਹੀਂ ਕੀਤੀ ਜਾ ਸਕਦੀ ਪਰ ਇਥੇ ਮੂਰਤੀ ਲੰਬੇ ਸਮੇਂ ਤੋਂ ਲੱਗੀ ਹੈ। ਇਥੇ ਇਸ ਮੂਰਤੀ ਪ੍ਰਤੀ ਕਦੇ ਕੋਈ ਰੋਕ ਟੋਕ ਨਹੀਂ ਹੋਈ।

ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲਿਆ, ਜਿਸ ਦੌਰਾਨ ਪਿੰਡ ਦੇ ਕਈ ਵਿਅਕਤੀ ਵੀ ਮਾਰੇ ਗਏ ਸਨ ਪਰ ਹੁਣ ਇਹ ਮਸਲਾ ਸੁਲਝ ਗਿਆ ਹੈ ਕਿਉਂਕਿ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਬੁੱਢਾ ਦਲ ਦੇ ਜਥੇ ਵੱਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ ਅਤੇ ਹੁਣ ਲੋਕ ਅਮਨ ਸ਼ਾਂਤੀ ਨਾਲ ਰਹਿ ਰਹੇ ਹਨ ਅਤੇ ਲੋਕਾਂ ਦੀ ਗੁਰਦੁਆਰੇ ਪ੍ਰਤੀ ਸ਼ਰਧਾ ਕਾਇਮ ਹੈ ਪਰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸਥਾਪਤ ਮੂਰਤੀ ਬਾਰੇ ਉਹ ਕੋਈ ਢੁਕਵਾਂ ਜਵਾਬ ਨਹੀਂ ਦੇ ਸਕੇ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਮੁਕਤਸਰ ਦੇ ਮੈਨੇਜਰ ਬਲਦੇਵ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡ ਗੁਰੂਸਰ ਦਾ ਗੁਰਦੁਆਰਾ ਸ਼੍ਰੋਮਣੀ ਕਮੇਟੀ ਅਧੀਨ ਨਹੀਂ, ਇਸ ਦਾ ਪ੍ਰਬੰਧ ਨਿਹੰਗ ਸਿੰਘਾਂ ਕੋਲ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਮਰਿਆਦਾ ਅਨੁਸਾਰ ਕਿਸੇ ਵੀ ਗੁਰਦੁਆਰੇ ਵਿਚ ਮੂਰਤੀ ਸਥਾਪਤ ਕਰਨ ਦੀ ਮਨਾਹੀ ਹੈ।



ਦੇ ਰੁੱਖ ਦੇ ਕੋਲ ਸਰੋਵਰ ਕਿਨਾਰੇ ਖੁੱਲ੍ਹੇ ਵਿਚ ਹੀ ਸਥਾਪਤ ਕੀਤੀ ਹੈ। ਭਾਵੇਂ ਵਿਰੋਧ ਤੋਂ ਬਾਅਦ ਮੂਰਤੀ ਹਟਾ ਦਿੱਤੀ ਗਈ ਪਰ ਭਾਈਚਾਰੇ ਵਿਚ ਭਾਰੀ ਰੋਸ ਹੈ। ਇਹ ਗੁਰਦੁਆਰਾ ਨਿਹੰਗ ਸਿੰਘਾਂ ਦੇ ਕਬਜ਼ੇ ਵਿਚ ਹੈ। ਹੁਣ ਇਸ ਦਾ ਪ੍ਰਬੰਧ ਜਥੇਦਾਰ ਬਲਬੀਰ ਸਿੰਘ ਦੀ ਅਗਵਾਈ ਵਾਲੇ ਬਾਬਾ ਬੁੱਢਾ ਦਲ ਪਾਸ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ

# ਸਾਬਕਾ ਫੌਜੀ ਵੱਲੋਂ ਮੁਨਸ਼ੀ ਦਾ ਗੋਲੀਆਂ ਮਾਰ ਕੇ ਕਤਲ

**ਹੁਜ਼ਿਆਰਪੁਰ:** ਮਾਹਿਲਪੁਰ ਦੇ ਪੁਲਿਸ ਥਾਣੇ ਵਿਚ ਲਾਇਸੈਂਸੀ ਆਸਲਾ ਜਮ੍ਹਾਂ ਕਰਵਾਉਣ ਆਏ ਇਕ ਸਾਬਕਾ ਫੌਜੀ ਨੇ ਮੁਨਸ਼ੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਸ਼ਨਾਖਤ ਅਮਰਜੀਤ ਸਿੰਘ ਵਜੋਂ ਹੋਈ ਹੈ। ਕਤਲ ਪਿਛਲੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਾਬਕਾ ਫੌਜੀ ਦੀ ਥਾਣੇ ਵਿਚ ਮੁਨਸ਼ੀ ਨਾਲ ਮਾਮੂਲੀ ਤਕਰਾਰ ਹੋਈ ਸੀ। ਜਾਣਕਾਰੀ ਮੁਤਾਬਕ ਮਾਹਿਲਪੁਰ ਦੇ ਵਾਰਡ ਨੰਬਰ ਗਿਆਰਾਂ ਦਾ ਵਸਨੀਕ ਸਾਬਕਾ ਫੌਜੀ ਸੁਰਿੰਦਰ ਸਿੰਘ ਆਪਣੀ ਲਾਇਸੈਂਸੀ ਦੋਨਾਲੀ ਜਮ੍ਹਾਂ ਕਰਵਾਉਣ ਲਈ ਥਾਣੇ ਪੁੱਜਿਆ ਤਾਂ ਮੁੱਖ ਮੁਨਸ਼ੀ ਨਾਲ ਕਿਸੇ ਗੱਲ 'ਤੇ ਉਸ ਦਾ ਤਕਰਾਰ

ਹੋ ਗਿਆ। ਗੁੱਸੇ ਵਿਚ ਆਏ ਸਾਬਕਾ ਫੌਜੀ ਨੇ ਦੋਨਾਲੀ ਵਿਚੋਂ ਦੋ ਫਾਇਰ ਮੁਨਸ਼ੀ ਅਮਰਜੀਤ ਸਿੰਘ ਵੱਲ ਕਰ ਦਿੱਤੇ। ਗੋਲੀਆਂ ਉਸ ਦੀ ਵੱਖੀ ਅਤੇ ਛਾਤੀ ਵਿਚ ਲੱਗੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਥਾਣੇ ਵਿਚ ਅਫਰਾ-ਤਫਰੀ ਮਚ ਗਈ ਤੇ ਡਿਊਟੀ 'ਤੇ ਤਾਇਨਾਤ ਸੰਤਰੀ ਨੇ ਹਿੰਮਤ ਕਰ ਕੇ ਫੌਜੀ ਨੂੰ ਜੱਫਾ ਮਾਰ ਕੇ ਹੇਠਾਂ ਸੁੱਟ ਲਿਆ। ਪੁਲਿਸ ਕਰਮਚਾਰੀਆਂ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਗੰਭੀਰ ਜਖਮੀ ਹੋਏ ਥਾਣੇ ਦੇ ਮੁਨਸ਼ੀ ਅਮਰਜੀਤ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਤੇ ਮਗਰੋਂ ਹੁਜ਼ਿਆਰਪੁਰ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਮੁਨਸ਼ੀ ਨੂੰ ਮ੍ਰਿਤਕ ਐਲਾਨ ਦਿੱਤਾ। ਸਾਬਕਾ ਫੌਜੀ ਵਿਚ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦੇ ਮਲੂਕ ਬੰਬੇ ਫਤਿਹਵੀਰ ਵਾਲੀ ਤੁਸਦੀ ਸੌਚ ਮੁੱਚ ਹੀ ਬੜੀ ਦੁਖਦਾਈ ਹੈ। ਉਸ ਦੇ ਮਾਪਿਆਂ ਲਈ ਹੀ ਨਹੀਂ, ਸੰਸਾਰ ਭਰ ਲਈ; ਪਰ ਇਸ ਦਾ ਸਿਆਸੀਕਰਨ ਹੋਰ ਵੀ ਦੁਖਦਾਈ ਹੈ। ਬਚਾਓ ਕਾਰਜਾਂ ਲਈ ਅਪਨਾਏ ਗਏ ਢੰਗ ਤਰੀਕਿਆਂ 'ਤੇ ਉਸ ਦੀ ਚੁਕਾਏ ਅੰਤ ਦੀ ਮੂਰਖਤਾ ਹੈ। ਬਾਹਰ ਕੱਢਣ ਲਈ ਲੋਹੇ ਦੀਆਂ ਰਾਡਾਂ ਤੇ ਪਾਈਆਂ ਵਾਲੀ ਜੁਗਤ ਜਿਉਂਦੇ ਬੱਚੇ ਲਈ ਵਰਤਣੀ ਕਿੰਨੀ ਗਲਤ ਸੀ, ਇਸ ਦੀ ਗੱਲ ਕੋਈ ਨਹੀਂ ਕਰ ਰਿਹਾ। ਜੇ ਇਸ ਤਕਨੀਕ ਨਾਲ ਬੱਚਾ ਪਹਿਲੇ ਦਿਨ ਹੀ ਕੱਢਿਆ ਜਾਂਦਾ ਤਾਂ ਉਸ ਦੇ ਜੀਵਨ ਅੰਗ ਪਹਿਲੇ ਦਿਨ ਹੀ ਏਨੇ ਵਲੰਧਰੇ ਜਾਣੇ ਸਨ ਕਿ ਉਸ ਨੂੰ ਬਚਾਉਣਾ ਸੰਭਵ ਨਹੀਂ ਸੀ। ਨਿਸਚੇ ਹੀ ਇਹ ਤਰੀਕਾ ਤਦ ਹੀ ਵਰਤਿਆ ਗਿਆ, ਜਦੋਂ ਉਸ ਦੇ ਜਿਉਂਦੇ ਹੋਣ ਦੀ ਆਸ ਖਤਮ ਹੋ ਗਈ।

ਸਰਕਾਰ ਵਲੋਂ ਉਸ ਨੂੰ ਪੀ. ਜੀ. ਆਈ. ਲਿਜ਼ਾ ਕੇ ਪੋਸਟਮਾਰਟਮ ਕਰਾਉਣਾ ਇੱਕ ਡਰਾਮਾ ਸੀ, ਸਿਆਸਤਦਾਨਾਂ ਵਲੋਂ ਕੀਤੇ ਬੋਲੋਂ ਤੇ ਮੁਜਾਹਰਿਆਂ ਨੂੰ ਸ਼ਾਂਤ ਕਰਨ ਦਾ। ਜੇ ਸਰਕਾਰ ਇੰਨਾ ਨਾ ਕਰਦੀ ਤਾਂ ਪਤਾ ਨਹੀਂ ਕੀ ਹੁੰਦਾ। ਸਪਸ਼ਟ ਹੈ ਕਿ ਦੇਸ਼ੀ ਤਰੀਕਾ ਉਦੋਂ ਹੀ ਵਰਤਿਆ ਗਿਆ, ਜਦੋਂ ਨੌਰੀ ਤੇ ਮਲੂਕ ਜਿਦਤੀ ਅਣਆਈ ਦਾ ਸ਼ਿਕਾਰ ਹੋ ਕੇ ਇਕ ਵਸਤੂ ਦਾ ਰੂਪ ਧਾਰ ਚੁਕੀ ਸੀ। ਵਸਤੂ ਦੇ ਨੱਕ, ਕੰਨ ਤੇ ਅੱਖਾਂ ਨਹੀਂ ਹੁੰਦੇ।

ਇਹ ਸਾਰੇ ਦਾ ਸਾਰਾ ਘਟਨਾਕ੍ਰਮ ਬੇਹਦ ਦੁਖਦਾਈ ਸੀ, ਪਰ ਜਿਸ ਤਰ੍ਹਾਂ ਤਾਂ ਮੁਜਾਹਰਾ ਲੋਕਾਂ ਦੇ ਇਕੱਠ ਨੇ ਕੀਤਾ, ਉਹ ਹਾਸੋਹੀਣਾ ਹੀ ਨਹੀਂ, ਸ਼ਰਮਨਾਕ ਵੀ ਹੈ। ਬੱਚੇ ਦੇ ਮਾਪੇ ਤੇ ਹੋਰ

# ਬੋਰ ਵੈੱਲ ਤੁਸਦੀ ਦਾ ਸਿਆਸੀਕਰਨ

ਸਾਕ ਸਬੰਧੀ ਬੋਰ ਵੈੱਲ ਵਿਚ ਡਿੱਗੀ ਮਾਸੂਮ ਜਿੰਦਤੀ ਬਾਰੇ ਸੋਚ ਕੇ ਪ੍ਰੇਸ਼ਾਨ ਬੈਠੇ ਹਨ ਤੇ ਘਰ ਦੇ ਬਾਹਰ ਹਜ਼ਾਰਾਂ ਲੋਕ ਸਰਕਾਰ ਤੇ ਪ੍ਰਸ਼ਾਸਨ ਵਿਰੁਧ ਨਾਅਰੇ ਲਾ ਰਹੇ ਹਨ। ਨਿਸਚੇ ਹੀ ਇਹ ਕਾਰਾ ਵਿਰੋਧੀ ਧਿਰ ਦਾ ਹੈ, ਜਿਸ ਨੇ ਵੱਡੀ ਜਿੱਤ ਤੋਂ ਪਿੱਛੋਂ ਦੇਸ਼ ਭਰ ਵਿਚ ਘਟਾ ਵੱਟਾ ਲੈਣ ਵਾਲੀਆਂ ਪਾਰਟੀਆਂ ਦਾ ਜਿਉਣਾ ਹਰਾਮ ਕਰ ਛੱਡਿਆ ਹੈ।



ਇਸ ਤੁਸਦੀ ਤੋਂ ਜਨਮੀ ਸਿਆਸਤ ਵਿਚ ਜੇ ਕੋਈ ਦਾਨਾ ਚਿਹਰਾ ਹੈ ਤਾਂ ਫਤਿਹਵੀਰ ਦੇ ਦਾਦੇ ਦਾ, ਜੋ ਆਪਣੇ ਦਰ 'ਤੇ ਜੁੜੀ ਭੀੜ ਨੂੰ ਹੱਥ ਜੋੜ ਕੇ ਬੇਨਤੀ ਕਰ ਰਿਹਾ ਹੈ ਕਿ ਭਾਣਾ ਮੰਨੋ ਤੇ ਘਰੇ

ਘਰ ਜਾਉ। ਫਤਿਹਵੀਰ ਨੂੰ ਬੋਰ ਵਿਚੋਂ ਕੱਢ ਕੇ ਪੀ. ਜੀ. ਆਈ. ਲਿਜ਼ਾ ਕੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਂਦੀ ਹੈ, ਉਹ ਤਦ ਵੀ ਸ਼ਾਂਤ ਹੈ। ਲਾਸ਼ ਡੱਬੇ ਵਿਚ ਬੰਦ ਵਾਪਸ ਆਉਂਦੀ ਹੈ, ਤਦ ਵੀ ਉਸ ਦੀ ਬੇਨਤੀ ਕੋਈ ਨਹੀਂ ਸੁਣ ਰਿਹਾ। ਸਿਆਸਤ ਜੋਰਾਂ 'ਤੇ ਹੈ।

ਇਹ ਘੜੀ ਬੱਚੇ ਦੇ ਬਲੀਦਾਨ ਤੋਂ ਸਬਕ ਸਿੱਖਣ ਦੀ ਹੈ। ਨਵੀਨ ਖੇਤੀ ਤਕਨੀਕਾਂ ਨੇ ਬੋਰ ਵੈੱਲ ਲਾਜ਼ਮੀ ਕਰ ਦਿੱਤੇ ਹਨ ਤਾਂ ਉਨ੍ਹਾਂ ਨੂੰ ਖੁੱਲ੍ਹੇ ਨਾ ਛੱਡ ਕੇ ਯੋਗ ਸੁਰੱਖਿਆ ਪ੍ਰਬੰਧ ਕਰਨੇ ਜਾਂ ਕਰਵਾਉਣੇ ਵੀ ਜ਼ਰੂਰੀ ਹਨ। ਨਾਅਰੇ ਲਾਉਣ ਲਈ ਹੋਰ ਬੜੇ ਬਹਾਨੇ ਹਨ। ਮੈਂ ਤਾਂ ਇਹੋ ਕਹਾਂਗਾ ਕਿ ਘੜੀ ਦੀ ਨਜ਼ਾਕਤ ਪਛਾਣੋ। ਕੁਝ ਅਕਲ ਕਰੋ ਦੇਸ਼ ਵਾਸੀਓ! ਬੱਚੇ ਦੇ ਦਾਦੇ ਤੋਂ ਸਬਕ ਸਿੱਖੋ।

**ਨਵੀਆਂ ਮੰਜ਼ਿਲਾਂ, ਨਵੇਂ ਸੰਜੋਗ:** ਭਾਰਤ ਵਿਚ ਵਿਆਹ ਦੇ ਰਿਸ਼ਤੇ ਨੂੰ ਸੰਜੋਗ ਮੰਨਿਆ ਜਾਂਦਾ ਹੈ। ਹੁਣ ਅਮਰੀਕਾ ਤੋਂ ਕੈਨੇਡਾ ਵਿਚ ਇਸ ਰਿਸ਼ਤੇ ਨੂੰ ਡੈਸਟੀਨੇਸ਼ਨ ਮੈਰਿਜ ਰਾਹੀਂ ਅਮਲ ਵਿਚ ਲਿਆਇਆ ਜਾਂਦਾ ਹੈ। ਰਸਮੀ ਕਾਰਵਾਈ ਲਈ ਦੂਰ ਦੂਰੇਡੀ ਥਾਂ ਚੁਣੀ ਜਾਂਦੀ ਹੈ, ਆਪਣੇ ਦੇਸ਼ ਦੀ ਸੀਮਾਂ ਤੋਂ ਵੀ ਦੂਰ। ਪਿਛਲੇ ਮਹੀਨੇ ਮੈਨੂੰ ਬੰਗਾ ਤੇ ਫਿਲੋਰ ਵਿਚ ਪੈਂਦੇ ਵੱਡੇ ਪਿੰਡ ਸਮਰਾਤੀ ਵਿਖੇ ਵਿਆਹੀ ਆਪਣੀ ਭਾਣਜੀ ਕੰਵਲਜੀਤ ਕੌਰ ਦੇ ਬੇਟੇ ਜਸਬੀਰ ਸਿੰਘ ਰੰਧਾਵਾ ਦੇ ਵਿਆਹ ਉਤੇ ਹਾਜ਼ਰੀ ਭਰਨ ਦਾ ਸੱਦਾ ਆਇਆ। ਉਨ੍ਹਾਂ ਨੇ

ਰੁਤਕਾ ਕਲਾਂ ਦੇ ਸੰਧੂਆਂ ਦੀ ਧੀ ਜਨੀਨ ਨਾਲ ਹੋਏ ਰਿਸ਼ਤੇ ਨੂੰ ਪੱਕਾ ਕਰਨਾ ਸੀ। ਵਿਦੇਸ਼ ਜਾ ਕੇ ਵੱਸੇ ਦੇਵੇਂ ਪਰਿਵਾਰ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿਚ ਰਹਿੰਦੇ ਹਨ। ਜਸਬੀਰ ਤੇ ਜਨੀਨ ਜੋੜੀ ਦੀ ਸੰਜੋਗੀ ਸਾਂਝ ਤਾਂ ਵੈਨਕੂਵਰ ਵਿਚ ਹੀ ਜੁੜ ਚੁਕੀ ਸੀ, ਪਰ ਇਹਨੂੰ ਅਮਲੀ ਰੂਪ ਦੇਣ ਦੀ ਕਾਰਵਾਈ ਵਾਸਤੇ ਜਿਹੜੀ ਮੰਜ਼ਿਲ (Destination) ਚੁਣੀ ਗਈ ਸੀ, ਉਹ ਮੈਕਸੀਕੋ ਦਾ ਇੱਕ ਬਹੁਤ ਵੱਡਾ ਹੋਟਲ ਸੀ, ਜੋ ਉਥੋਂ ਦੇ ਸਮੁੰਦਰ ਦੇ ਕੰਢੇ ਪੈਂਦਾ ਹੈ। ਮੈਂ ਹੁਣ ਏਨਾ ਲੰਮਾ ਸਫਰ ਨਹੀਂ ਕਰਦਾ। ਮੈਂ ਆਪਣੀ ਮਜ਼ਬੂਰੀ ਦਰਸਾ ਕੇ ਨਿਸਚਿੰਤ ਹੋ ਗਿਆ।

ਪਤਾ ਲੱਗਾ ਹੈ ਕਿ ਡੈਸਟੀਨੇਸ਼ਨ ਮੈਰਿਜ 'ਚ ਪਹੁੰਚਣ ਵਾਲੇ ਸਾਰੇ ਰਿਸ਼ਤੇਦਾਰ ਟੋਰਾਂਟੋ, ਨਿਊ ਜਰਸੀ, ਟੈਕਸਸ, ਸੈਨ ਫਰਾਂਸਿਸਕੋ, ਵੈਨਕੂਵਰ, ਐਡਮੰਟਨ ਤੇ ਕੈਲਗਰੀ ਤੋਂ ਉਥੇ ਪਹੁੰਚ ਹੋਏ ਸਨ। ਇਹ ਵੀ ਪਤਾ ਲੱਗਾ ਕਿ ਉਨ੍ਹਾਂ ਨੇ ਉਥੇ ਪਹੁੰਚਣ ਲਈ ਹਵਾਈ ਜਹਾਜ਼ਾਂ ਦੀਆਂ ਜੋ ਟਿਕਟਾਂ ਖਰੀਦੀਆਂ ਸਨ, ਉਨ੍ਹਾਂ ਦੇ ਪੈਸੇ ਹਰ ਕਿਸੇ ਨੇ ਆਪਣੇ ਪੱਲਿਓ ਭਰੇ ਸਨ। ਇਥੇ ਹੀ ਬਸ ਨਹੀਂ, ਮੈਕਸੀਕੋ ਦੇ ਹੋਟਲ ਵਿਚ ਰਹਿਣ ਤੇ ਖਾਣ ਪੀਣ ਦਾ ਖਰਚਾ ਵੀ ਆਪੋ ਆਪਣੀ ਜੇਬ ਵਿਚੋਂ ਕੀਤਾ ਸੀ। ਵਿਆਹ ਦੇ ਦੌਰਾਨ ਤੇ ਰਿਸ਼ਤੇਦਾਰਾਂ ਨੇ ਵੀ ਤੇ ਲਾੜੇ ਦੇ ਰਿਸ਼ਤੇਦਾਰਾਂ ਨੇ ਵੀ।

ਵਿਦੇਸ਼ਾਂ ਵਿਚ ਅਜਿਹੇ ਖਰਚੇ ਮਣਾ ਮੂੰਹੀਂ ਰੁਪਈਆਂ ਵਿਚ ਨਹੀਂ, ਡਾਲਰਾਂ ਤੇ ਪੌਂਡਾਂ ਵਿਚ

**ਨਿੱਕ ਸੁੱਕ**  
  
**ਗੁਲਜ਼ਾਰ ਸਿੰਘ ਸੰਧੂ**  
Sandhugulzar@yahoo.com

ਹੁੰਦੇ ਹਨ। ਅਜਿਹੇ ਵਿਆਹਾਂ ਵਿਚ ਰਲ ਮਿਲ ਕੇ ਖਾਣ ਪੀਣ ਦੀ ਰਸਮ ਤੋਂ ਬਿਨਾ ਮਹਿੰਦੀ, ਮਾਈਆਂ, ਜਾਗੋ ਤੇ ਗੀਤ-ਸੰਗੀਤ ਦੀਆਂ ਸਭ ਰਸਮਾਂ ਹੁੰਦੀਆਂ ਹਨ, ਜੋ ਏਧਰ ਵਾਲੇ ਪੰਜਾਬੀ ਕਾਫੀ ਹੱਦ ਤੱਕ ਭੁਲਾ ਚੁਕੇ ਹਨ। ਵਿਦੇਸ਼ੀ ਰੀਤ ਦਾ ਉਜਲਾ ਪੱਥ ਇਹ ਹੈ ਕਿ ਸੈਂਕੜੇ ਹਜ਼ਾਰਾਂ ਮੀਲ ਦੀ ਦੂਰੀ ਵਾਲੇ ਰਿਸ਼ਤੇਦਾਰ ਦਹਾਕਿਆਂ ਪਿੱਛੋਂ ਇੱਕ ਦੂਜੇ ਨੂੰ ਮਿਲਦੇ ਹਨ। ਅਜਿਹੀ ਰੀਤ ਨਾ ਹੋਵੇ ਤਾਂ ਟੈਲੀਫੋਨ 'ਤੇ ਹੀ ਗਿੱਟ ਮਿਟ ਹੁੰਦੀ ਹੈ। ਹੋ ਸਕਦਾ ਹੈ, ਕੱਲ ਨੂੰ ਜਨਮ ਮਰਨ ਦੀਆਂ ਰਸਮਾਂ ਵੀ ਇਹੀ ਰੂਪ ਧਾਰ ਲੈਣ। ਪਾਰਦੀਆਂ ਹਨ ਜਾਂ ਨਹੀਂ, ਸਮੇਂ ਨੇ ਦੱਸਣਾ ਹੈ। ਹਾਲ ਦੀ ਘੜੀ ਡੈਸਟੀਨੇਸ਼ਨ ਮੈਰਿਜ ਸਵਾਗਤ ਮੰਗਦੀ ਹੈ।

**ਅੰਤਿਕਾ: ਸੁਖਵਿੰਦਰ ਅੰਮ੍ਰਿਤ**  
ਮੈਂ ਇੰਜ ਤੜਪਾਂ, ਮੈਂ ਇੰਜ ਸਿਸਕਾਂ  
ਇੰਜ ਦੇਵਾਂ ਸੱਦਾ ਉਸ ਨੂੰ,  
ਮੇਰਾ ਦਰਿਆ, ਮੇਰੀ ਖਾਤਰ  
ਸਮੁੰਦਰ 'ਚੋਂ ਵੀ ਲੋਟ ਆਏ।

# ਪੰਜਾਬ 'ਚ ਵਾਪਰੀਆਂ ਤਾਜ਼ਾ ਘਟਨਾਵਾਂ ਲਈ ਸਰਕਾਰੀ ਧਿਰ ਜ਼ਿੰਮੇਵਾਰ

ਪੰਜਾਬ ਟਾਈਮਜ਼ ਦੇ ਪਿਛਲੇ ਅੰਕ ਵਿਚ 'ਪੁਲਿਸ ਹਿਰਾਸਤ ਦੌਰਾਨ ਮੌਤਾਂ ਦਾ ਵਰਤਾਰਾ' ਸੁਰਖੀ ਹੇਠ ਛਪੇ ਮੇਰੇ ਲੇਖ ਸਬੰਧੀ ਕੈਲੀਫੋਰਨੀਆ ਤੋਂ ਇਕ ਫੋਨ ਆਇਆ। ਫੋਨ ਕਰਨ ਵਾਲਾ ਕਹਿ ਰਿਹਾ ਸੀ, "ਤੁਸੀਂ ਇੱਕ ਪੱਖ ਬਾਰੇ ਲਿਖਿਆ ਹੈ, ਦੂਜੇ ਜਿਨ੍ਹਾਂ ਬੱਚਾਂ ਵਿਚੋਂ ਕੱਢ ਕੱਢ ਬੇਦੋਸ਼ੇ ਮਾਰੇ, ਉਸ ਬਾਰੇ ਨਹੀਂ ਕਿਹਾ ਕੁਝ।... ਫੋਨ ਨੇ ਦਰਬਾਰ ਸਾਹਿਬ ਵੱਲ ਤਾਂ ਗੋਲੀ ਨਹੀਂ ਚਲਾਈ। ਉਨ੍ਹਾਂ ਦਾ ਨਿਸ਼ਾਨਾ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਤੇ ਸਾਈ ਸਨ ਤਾਂ ਫਿਰ ਦਰਬਾਰ ਸਾਹਿਬ 'ਤੇ ਹਮਲੇ ਦੇ ਬਚਾਅ ਲਈ ਕੀ ਉਹ ਬਾਹਰ ਨਹੀਂ



**ਸੁਕੰਨਿਆ ਭਾਰਦਵਾਜ ਨਾਭਾ\***  
ਫੋਨ: 815-307-3112

ਸੀ ਆ ਸਕਦਾ? ਕੀ ਉਹ ਬਰਾਬਰ ਦਾ ਦੋਸ਼ੀ ਨਹੀਂ?... ਭਾਵੇਂ ਕਾਲਾ ਦੌਰ ਖਤਮ ਹੋ ਗਿਆ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਖਾੜਕੂਆਂ ਦੀ ਦਹਿਸ਼ਤ ਬਰਕਰਾਰ ਹੈ, ਇਹੋ ਕਾਰਨ ਹੈ ਕਿ ਕੋਈ ਵੀ ਉਨ੍ਹਾਂ ਦੇ ਵਿਰੋਧ ਵਿਚ ਨਹੀਂ ਲਿਖਦਾ, ਸਿਵਾਏ ਨਿਊਜ਼ੀਲੈਂਡ ਵਾਲੇ ਮੁੰਡੇ ਦੇ।" ਉਨ੍ਹਾਂ ਸੰਤ ਭਿੰਡਰਾਂਵਾਲੇ ਤੇ ਸੁਖਦੇਵ ਸਿੰਘ ਬੱਬਰ ਸਮੇਤ ਖਾੜਕੂ ਧਿਰਾਂ ਦੀ ਕਾਰਗੁਜ਼ਾਰੀ ਦੇ ਵਿਰੋਧ ਵਿਚ ਆਪਣੇ ਵਲੋਂ ਲਿਖੇ ਜਾਣ ਵਾਲੀ ਦਾਅਵਾ ਕੀਤਾ।

ਮੇਰੀ ਲਿਖਤ ਖਾੜਕੂਵਾਦ ਦੇ ਹੱਕ ਜਾਂ ਵਿਰੋਧ ਵਿਚ ਨਹੀਂ ਸੀ, ਸਗੋਂ ਸਰਕਾਰੀ ਖਾਸੇ ਬਾਰੇ ਹੀ ਲਿਖਿਆ ਸੀ। ਫਿਰ ਸੰਤ ਭਿੰਡਰਾਂਵਾਲੇ ਜਾਂ ਸਰਕਾਰ ਦੇ ਰੋਲ ਬਾਰੇ ਕੀ ਲਿਖਣਾ ਸੀ? ਪਰ ਜੇ ਦੋਖਿਆ ਜਾਵੇ ਤਾਂ ਕਿਹਨੂੰ ਪੰਜਾਬ ਪੱਖੀ ਤੇ ਕਿਹਨੂੰ ਵਿਰੋਧੀ ਕਹੀਏ? ਭੰਬਲਭੁਸਾ ਉਦੋਂ ਵੀ ਸੀ ਤੋਂ ਹੁਣ ਵੀ ਹੈ। ਕੋਈ ਭਿੰਡਰਾਂਵਾਲੇ ਨੂੰ ਯੁੱਗਪੁਰਸ਼ ਕਹਿੰਦਾ ਹੈ, ਕੋਈ ਏਜੰਸੀਆਂ ਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਹੱਥ ਠੋਕਾ। ਕੋਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਮਰਹੂਮ ਸਾਬਕਾ ਐਸ. ਜੀ. ਪੀ. ਸੀ. ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ 1984 ਦੇ ਸਾਕਾ ਨੀਲਾ ਤਾਰਾ ਲਈ ਜਿੰਮੇਵਾਰ ਦੱਸਦਾ ਹੈ, ਅਤੇ ਬਾਦਲਾਂ ਨੂੰ ਪੰਥ ਦੀ ਪਿੱਠ ਵਿਚ ਛੁਰਾ ਮਾਰਨ ਤੇ ਕੌਮ ਦੇ ਕਬਿਤ ਗੰਦਾਰ ਕਹਿਣ ਤੋਂ ਵੀ ਗੁਰੇਜ ਨਹੀਂ ਕਰਦਾ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਰਬਾਰ ਸਾਹਿਬ ਦੇ ਹਮਲੇ ਤੇ ਚੁਰਾਸੀ ਦੇ ਕਤਲੇਆਮ ਦੇ ਰੋਸ ਵਜੋਂ ਕਾਂਗਰਸ ਤੋਂ ਅਸਤੀਫਾ ਦਿੰਦਾ ਹੈ, ਪਰ ਮੁੜ ਉਸੇ ਕਾਂਗਰਸ 'ਚ ਸ਼ਾਮਲ ਹੋ ਮੁੱਖ ਮੰਤਰੀ ਦੀ ਕੁਰਸੀ 'ਤੇ ਜਾ ਬਹਿੰਦਾ ਹੈ।

ਅਸੀਂ ਵੀ ਸਭ ਕੁਝ ਭੁਲਾ ਕੇ ਦਰਬਾਰ ਸਾਹਿਬ ਤੇ ਅਕਾਲ ਤਖਤ 'ਤੇ ਹਮਲਾ, ਬੇਗੁਨਾਹਾਂ ਦਾ ਕਤਲੇਆਮ, ਪਾਣੀਆਂ ਦੇ ਮਸਲੇ, ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ, ਬੇਰੁਜ਼ਗਾਰੀ, ਉਦਯੋਗ, ਕਿਸਾਨ ਖੁਦਕੁਸ਼ੀਆਂ ਤੇ ਨਸ਼ਿਆਂ ਸਮੇਤ ਸਮੂਹ ਚਲੰਤ ਮਸਲੇ ਭੁਲਾ ਕੇ ਉਸ ਨੂੰ ਸੂਬੇ ਦੀ ਵਾਗਡੋਰ ਸੰਭਾਲ ਦਿੰਦੇ ਹਾਂ। ਅਸੀਂ ਬਾਦਲ/ਕੈਪਟਨ ਵਿਚੋਂ ਨਹੀਂ ਨਿਕਲਦੇ, ਇਨ੍ਹਾਂ ਦੇ ਝੂਠੇ ਲਾਹਿਆਂ ਨਾਲ ਮੂਰਖ ਬਣ ਕੇ ਫਿਰ ਉਨ੍ਹਾਂ ਨੂੰ ਸੱਤਾ ਸੌਂਪ ਦਿੰਦੇ ਹਾਂ। ਕਿਸੇ ਤੀਜੀ ਧਿਰ ਨੂੰ ਅਸੀਂ ਖੜ੍ਹਨ ਨਹੀਂ ਦਿੰਦੇ।

ਹੁਣ ਕੇਂਦਰ ਦੀ ਹੀ ਗੱਲ ਲੈ ਲਓ! ਲੋਕ ਮੋਦੀ ਤੇ ਉਸ ਦੇ ਹਿੰਦੂਤਵੀ ਏਜੰਡੇ ਨੂੰ ਪੂਰੇ ਪੰਜ ਸਾਲ ਗਾਲ੍ਹਾਂ ਕੱਢੀ ਗਏ, ਪਰ ਮੁੜ ਅੱਗੇ ਨਾਲੋਂ ਵੀ ਵੱਧ ਸੀਟਾਂ ਨਾਲ ਉਸ ਨੂੰ ਜਿਤਾ ਕੇ ਵਿਰੋਧੀ ਧਿਰ ਨੂੰ ਬਿਲਕੁਲ ਖਾਤਮੇ ਦੇ ਕੰਢੇ 'ਤੇ ਖੜ੍ਹਾ ਦਿੱਤਾ ਹੈ। ਜਦੋਂ ਸੱਤਾ ਤਬਦੀਲੀ ਦਾ ਸਮਾਂ ਹੁੰਦਾ ਹੈ ਤਾਂ ਅਸੀਂ ਫਿਰ ਉਨ੍ਹਾਂ ਹੀ ਰਵਾਇਤੀ ਧਿਰਾਂ ਕੋਲ ਆਪਣੇ ਆਪ ਨੂੰ ਗਿਰਵੀ ਰੱਖ ਦਿੰਦੇ ਹਾਂ, ਅਗਲੇ ਪੰਜ ਸਾਲ ਲਈ। ਇਸ ਖਾਤਰ ਇਕੱਲੀਆਂ ਰਵਾਇਤੀ ਧਿਰਾਂ ਹੀ ਨਹੀਂ, ਅਸੀਂ ਵੀ ਬਰਾਬਰ ਦੇ ਹਿੱਸੇਦਾਰ ਹਾਂ, ਜਦੋਂ ਅਸੀਂ ਨਿੱਕੀਆਂ ਨਿੱਕੀਆਂ ਗਰਜਾਂ ਲਈ ਆਪਣੇ ਬੱਚਿਆਂ ਦੇ ਭਵਿੱਖ ਦਾ ਸੱਦਾ ਕਰ ਲੈਂਦੇ ਹਾਂ। ਕੀ ਕਦੇ ਅਸੀਂ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਤੇ ਭੰਡੀ ਪ੍ਰਚਾਰ ਤੋਂ ਉਧਰ ਉਠ ਕੇ ਪੰਜਾਬ ਦੀ ਬਿਹਤਰੀ ਲਈ ਕੁਝ ਕਰਨ ਬਾਰੇ ਵੀ ਵਿਚਾਰ ਕਰਾਂਗੇ?

ਬਰਗਤੀ ਮੋਰਚੇ ਵਾਲੇ ਜਥੇਦਾਰਾਂ ਨੂੰ ਹੀ ਲੈ ਲਓ। ਛੇ ਮਹੀਨੇ ਮੋਰਚਾ ਲਾਈ ਰੱਖਿਆ। ਜਦੋਂ ਮੰਗਾਂ ਮੰਨਣ ਦਾ ਵੇਲਾ ਆਇਆ ਤਾਂ ਮੋਰਚਾ ਚੁੱਕ ਲਿਆ। ਫਿਰ ਇਨ੍ਹਾਂ 'ਤੇ ਕਾਂਗਰਸ ਨਾਲ ਮਿਲੇ

ਹੋਣ ਤੇ ਕਰੋੜਾਂ ਰੁਪਿਆ ਹੜੱਪ ਲਏ ਜਾਣ ਦੇ ਦੋਸ਼ ਲਗਦੇ ਹਨ। ਲੁੱਟ ਦਾ ਸ਼ਿਕਾਰ ਵਿਚਾਰੇ ਪਰਵਾਸੀ ਪੰਜਾਬੀਆਂ ਨੂੰ ਬਣਾਇਆ ਜਾਂਦਾ ਹੈ। ਉਹ ਆਪਣੀ ਖੂਨ ਪਸੀਨੇ ਦੀ ਕਮਾਈ ਇਹੋ ਜਿਹੇ ਅਧਿੱਤੀ ਪੰਥਕ ਤੇ ਪੰਜਾਬ ਹਿੰਦੋਸ਼ੀਆਂ 'ਤੇ ਨਿਛਾਵਰ ਕਰ ਦਿੰਦੇ ਹਨ। ਕਿਥੇ ਲੋਕਾਂ ਨੂੰ ਉਮੀਦ ਸੀ ਕਿ ਇਹ ਬਾਦਲ/ਕੈਪਟਨ ਦਾ ਬਦਲ ਬਣਨਗੇ ਤੇ ਤੀਜੀ ਧਿਰ ਵਜੋਂ ਲੋਕਾਂ ਨੂੰ ਕੋਈ ਰਾਹਤ ਦੇਣਗੇ। ਅੱਜ ਤਕ ਇਹ ਨਹੀਂ ਪਤਾ ਲੱਗ ਸਕਿਆ ਕਿ ਬਿਨਾ ਕੋਈ ਮੰਗ ਮੰਨਵਾਏ ਇਹ ਮੋਰਚਾ ਕਿਉਂ ਚੱਕਿਆ ਗਿਆ? ਜੇ ਇਹੋ ਕੁੜੀ ਘੋਲਣੀ ਸੀ ਤਾਂ ਮੋਰਚਾ ਲਾਉਣ ਦੀ ਕੀ ਲੋੜ ਸੀ? ਕੀ ਆਪਣੇ ਆਪ ਨੂੰ ਪੰਥਕ ਕਰਾਉਣ ਵਾਲੀ ਇਸ ਧਿਰ ਦੀ ਧਾਰਮਿਕ, ਸਮਾਜਕ ਤੇ ਰਾਜਨੀਤਕ ਜਿੰਮੇਵਾਰੀ ਨਹੀਂ ਸੀ ਕਿ ਮੰਗਾਂ ਮੰਨਵਾ ਕੇ ਇਹ ਲੋਕਾਂ ਨੂੰ ਕੋਈ ਬਦਲ ਦਿੰਦੇ, ਲੋਕਾਂ ਦਾ ਸਾਲਸ ਬਣ ਕੇ ਖੜ੍ਹਦੇ। ਉਲਟਾ ਚੋਣਾਂ ਵਿਚ ਹੀ ਬਾਦਲ ਦੇ ਘਰ ਦਾ ਘਿਰਾਓ ਕਰਨ ਤੁਰ ਪਏ। ਉਥੇ ਜਾ ਕੇ ਬਾਦਲ ਦਾ ਤਾਂ ਇਨ੍ਹਾਂ ਕੀ ਕਰਨਾ ਸੀ, ਆਪੋ ਵਿਚ ਹੀ ਛਿੱਤਰ ਪਤਾਣ ਹੋ ਗਏ। ਫਿਰ ਇਹਦਾ ਫਾਇਦਾ ਕਾਂਗਰਸ ਨੂੰ ਹੀ ਮਿਲਿਆ ਤੇ ਮਾਤਾ ਬਾਦਲ ਵੀ ਨਹੀਂ ਰਿਹਾ, ਉਸ ਦੇ ਤਾਂ ਨੂੰਹ-ਪੁੱਤ ਜਿੱਤ ਗਏ। ਸਿਆਸਤ ਦੇ ਇਸ ਭੰਬਲਭੁਸੇ ਨੇ ਲੋਕਾਂ ਵਿਚ ਬੇਬਰੋਸਗੀ ਪੈਦਾ ਕਰ ਦਿੱਤੀ ਤੇ ਹੁਣ ਫਿਰ ਉਹ ਲੁੱਟੇ ਗਏ।

ਮੇਰੇ ਲੇਖ ਵਿਚ ਖਾੜਕੂ ਦੌਰ ਦਾ ਕੋਈ ਲੇਖਾ-ਜੋਖਾ ਨਹੀਂ ਸੀ, ਸਗੋਂ ਬੇਕਸੂਰ ਜਸਪਾਲ ਸਿੰਘ ਨੂੰ ਜਿਸ ਤਰ੍ਹਾਂ ਕੋਹ ਕੋਹ ਕੇ ਮਾਰਿਆ ਗਿਆ ਤੇ ਫਿਰ ਉਸ ਦੀ ਲਾਸ਼ ਵੀ ਵਾਰਸਾਂ ਨੂੰ ਨਾ ਦਿੱਤੀ ਗਈ, ਉਸ ਘਟਨਾਕ੍ਰਮ 'ਤੇ ਇੱਕ ਹਾਅ ਦਾ ਨਾਅਰਾ ਸੀ। ਪੁਲਿਸ ਨੇ ਆਪਣਾ ਗੁਨਾਹ

ਲਕਾਉਣ ਲਈ ਕੀ ਕੀ ਚਿੱਕੜ ਉਛਾਲਿਆ ਤੇ ਕਿਰਦਾਰਕੁਸ਼ੀ ਉਸ ਬੱਚੇ ਦੀ ਨਹੀਂ ਕੀਤੀ! ਤੁਸੀਂ ਆਪ ਹੀ ਅੰਦਾਜ਼ਾ ਲਾ ਸਕਦੇ ਹੋ ਕਿ ਹੁਣ ਤਾਂ ਚੌਰਾਸੀ ਵਾਲਾ ਕਾਲਾ ਦੌਰ ਵੀ ਨਹੀਂ ਸੀ, ਫਿਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਲੀਆਂ ਇਹ ਫੋਰਸਾਂ ਉਸ ਟਾਈਮ ਕੀ ਕੀ ਨਹੀਂ ਕਰਦੀਆਂ ਹੋਣਗੀਆਂ? ਸੋ, ਇਹ ਖਾੜਕੂਵਾਦ ਨੂੰ ਉਤਸ਼ਾਹ ਦੇਣ ਵਾਲੀ ਗੱਲ ਨਹੀਂ ਸੀ, ਸਗੋਂ ਲੋਕਾਂ ਦੀ ਹਿਫਾਜ਼ਤ ਲਈ ਤਾਇਨਾਤ ਸਟੇਟ ਮਸ਼ੀਨਰੀ ਦੀ ਜਿੰਮੇਵਾਰੀ ਤੈਅ ਕਰਨ ਦੀ ਸੀ। ਕੋਈ ਵੀ ਬੰਦਾ, ਜੋ ਸਮਾਜਕ ਸਰੋਕਾਰਾਂ ਦੇ ਉਲਟ ਨਿਭੇਗਾ, ਉਸ ਨੂੰ ਜਨਤਾ ਕਦੇ ਮਾਫ ਨਹੀਂ ਕਰੇਗੀ। ਇਹ ਗੱਲ ਵੱਖਰੀ ਹੈ ਕਿ ਕੁਝ ਸਮੇਂ ਲਈ ਉਹਦੀ ਅਵਾਜ਼ ਦਬਾਈ ਜਾ ਸਕਦੀ ਹੈ, ਬੰਦ ਨਹੀਂ ਕੀਤੀ ਜਾ ਸਕਦੀ।

ਭਗਵਾਨਪੁਰਾ (ਸੁਨਾਮ) ਦੇ ਫਤਿਹਬੀਰ ਸਿੰਘ ਦੀ ਮੌਤ ਵੀ ਤਾਂ ਇੱਕ ਤਰ੍ਹਾਂ ਦੀ ਹੱਤਿਆ ਹੀ ਹੈ! ਨਾਅਹਿਲ ਪ੍ਰਸ਼ਾਸਨ/ਸਰਕਾਰ ਇਸ ਭੋਰਾ ਭਰ ਮਾਸੂਮ ਦਾ 6 ਦਿਨ ਤਕ ਅੰਤ ਦੇਖਦੀ ਰਹੀ। ਹੁਣ ਦੱਸੋ, ਇਸ ਲਗਾਤਾਰ ਅਣਗਹਿਲੀ ਤੇ ਅਸੰਵੇਦਨਸ਼ੀਲਤਾ ਲਈ ਤੁਸੀਂ ਕਿਸ ਨੂੰ ਜਿੰਮੇਵਾਰ ਠਹਿਰਾਓਗੇ? ਇਹ ਸਟੇਟ ਮਸ਼ੀਨਰੀ ਦੀ ਨਾਅਹਿਲੀਅਤ ਨਹੀਂ? ਬੋਰ ਵੈੱਲ ਵਿਚ ਬੱਚਿਆਂ ਦੇ ਡਿਗਣ ਦੀਆਂ ਘਟਨਾਵਾਂ ਨਿੱਤ ਵਰਤਦੀਆਂ ਨੇ। ਕੀ ਅਜੇ ਤਕ ਕੋਈ ਵੀ ਤਕਨੀਕ ਵਿਕਸਿਤ ਕੀਤੀ ਗਈ, ਜੋ ਅਜਿਹੀ ਹੰਗਾਮੀ ਹਾਲਤ ਦਾ ਟਾਕਰਾ ਕਰ ਸਕੇ? ਦਾਅਵੇ ਅਸੀਂ 'ਮੈਕ ਇਨ ਇੰਡੀਆ', 'ਡਿਜੀਟਲ ਇੰਡੀਆ', 'ਭਾਰਤ ਵਿਸ਼ਵ ਗੁਰੂ ਬਣਨ ਜਾ ਰਿਹਾ ਹੈ' ਵਰਗੇ ਕਰਦੇ ਹਾਂ।

ਸੂਰਤ ਵਿਚ ਇੱਕ ਇਮਾਰਤ ਨੂੰ ਅੱਗ ਲੱਗਣ ਨਾਲ 22 ਨੌਜਵਾਨ ਮਾਰੇ ਗਏ। ਕੀ ਇਹ

ਜਿੰਮੇਵਾਰੀ ਸਰਕਾਰਾਂ ਦੀ ਨਹੀਂ ਕਿ ਉਹ ਇਨ੍ਹਾਂ ਹੰਗਾਮੀ ਹਾਲਤਾਂ ਦਾ ਟਾਕਰਾ ਕਰਨ ਲਈ ਪ੍ਰੀਖਿਆ ਸਕੂਲ ਸਿਲੇਬਸ ਦਾ ਹਿੱਸਾ ਬਣਾਉਣ। ਇਨ੍ਹਾਂ ਬਹੁ-ਮੰਜ਼ਿਲੀ ਇਮਾਰਤਾਂ ਵਿਚ ਸੇਫਟੀ ਦੇ ਸਾਰੇ ਉਪਕਰਣ ਫਿਟ ਕਰਨੇ ਯਕੀਨੀ ਬਣਾਏ ਜਾਣ। ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰੀ ਤੰਤਰ ਦਾ ਮੁਢਲਾ ਫਰਜ਼ ਹੈ, ਕਿਉਂਕਿ ਉਹ ਸਰਕਾਰਾਂ ਬਣਾਉਂਦੇ ਹਨ, ਸਰਕਾਰਾਂ ਚਲਾਉਣ ਲਈ ਆਪਣੇ ਖੂਨ ਪਸੀਨੇ ਦੀ ਕਮਾਈ ਵਿਚੋਂ ਭਾਰੀ ਟੈਕਸ ਅਦਾ ਕਰਦੇ ਹਨ, ਪਰ ਸਟੇਟ ਮਸ਼ੀਨਰੀ ਆਵਾਜ ਨੂੰ ਸੁਰੱਖਿਆ ਦੇਣ ਦੀ ਥਾਂ ਅਜਿਹੇ ਸੰਕਟਮਈ ਮੌਕਿਆਂ ਸਮੇਂ ਅਵਾਜ਼ ਸੁਣਨ ਤੋਂ ਵੀ ਆਰੀ ਹੁੰਦੀ ਹੈ।

ਉਕਤ ਹਵਾਲੇ ਝਲਕਾਰਾ ਮਾਤਰ ਹੀ ਹਨ, ਜਦੋਂ ਕਿ ਨਿੱਤ ਵਾਪਰਦੀਆਂ ਇਸ ਕਿਸਮ ਦੀਆਂ ਘਟਨਾਵਾਂ ਦੀ ਫਹਿਰਿਸਤ ਬੜੀ ਲੰਬੀ ਹੈ। ਅੱਜ ਪੰਜਾਬ ਬਰਬਾਦੀ ਵੱਲ ਵਧ ਰਿਹਾ ਹੈ। ਲੋੜ ਹੈ, ਪੰਜਾਬ ਹਿੰਦੋਸ਼ੀਆਂ ਦਾ ਅਜਿਹਾ ਮੁਹਾਜ਼ ਉਸਾਰਨ ਦੀ, ਜੋ ਕੁਰਸੀ ਮੋਹ ਦੀ ਥਾਂ ਲੋਕਾਂ ਦੇ ਦੁਖਾਂ ਦਾ ਦਾਰੂ ਬਣੇ। ਰਵਾਇਤੀ ਧਿਰਾਂ, ਪੰਥਕ ਧਿਰਾਂ ਕੀ ਕਰਦੀਆਂ ਹਨ, ਦੀ ਲੱਤਾਂ ਖਿੱਚਣ ਵਾਲੀ ਨੀਤੀ ਛੱਡ ਕੇ ਸਮਾਨੰਤਰ ਇੱਕ ਠੋਸ ਬਦਲ ਦਿੱਤਾ ਜਾਵੇ। ਝੂਠੇ ਸਬਜਬਾਹ ਨਾ ਦਿਖਾਏ ਜਾਣ। ਸਹੀ ਸ਼ਬਦਾਂ ਵਿਚ ਜੇ ਕੁਝ ਕਰੇਗੇ ਤਾਂ ਪੰਜਾਬੀ ਤੁਹਾਡਾ ਸਾਥ ਦੇਣਗੇ। ਮਜ਼ਬੂਰੀ ਵੱਸ ਇਹ ਰਵਾਇਤੀ ਪਾਰਟੀਆਂ ਵੱਲ ਜਾਂਦੇ ਹਨ। ਹੁਣ ਸੰਨ 2022 ਵਿਚ ਸੱਤਾ ਤਬਦੀਲੀ ਦਾ ਦੌਰ ਹੈ। ਉਸ ਨੂੰ ਪੰਜਾਬ ਦੀ ਬਿਹਤਰੀ ਲਈ ਕਿਵੇਂ ਵਰਤਣਾ ਹੈ, ਨਿਸ਼ਾਨਾ ਮਿਥ ਲਓ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੀ ਵਾਗਡੋਰ ਤੁਹਾਡੇ ਹੱਥ ਹੋਵੇਗੀ।

## ਫਤਿਹਬੀਰ ਸਿੰਘ ਦਾ ਆਖਰੀ ਸੁਨੇਹਾ

ਫਤਿਹਬੀਰ ਸਿੰਘ ਦਏ ਸੁਨੇਹਾ ਦੇਸ਼ ਦੇ ਮਾਪਿਆਂ ਨੂੰ, ਜਨਮ ਲਿਆ ਸੀ ਕਰ ਦਉ ਪੂਰੇ ਘਰ ਦੇ ਘਾਪਿਆਂ ਨੂੰ।

ਮੇਰੇ ਵਰਗੇ ਬੱਚਿਆਂ ਦੀ ਨਿਗਰਾਨੀ ਕਰਿਓ ਜੀ, ਬੋਰ ਵੈੱਲ ਜਿਹੇ ਟੋਏ ਮਿੱਟੀ ਦੇ ਨਾਲ ਭਰਿਓ ਜੀ। ਪਿਆਰ ਜਰਾ ਨਾ ਕਰਿਓ ਟੋਇਆਂ ਇਨ੍ਹਾਂ ਸਰਾਪਿਆਂ ਨੂੰ, ਫਤਿਹਬੀਰ ਸਿੰਘ ਦਏ ਸੁਨੇਹਾ ਦੇਸ਼ ਦੇ ਮਾਪਿਆਂ ਨੂੰ।

ਬੋਰ ਵੈੱਲ ਰੱਖ ਪਾਣੀ ਦੀ ਪਏ ਆਸ ਜੋ ਕਰਦੇ ਨੇ, ਡਿੱਗ ਪਏ ਵਿਚ ਕੋਈ, ਪਿੱਛੋਂ ਹੋਕੇ ਭਰਦੇ ਨੇ। ਗਲਤੀਆਂ ਕਾਰਨ ਲੋਕੀ ਪਾਉਂਦੇ ਗਲੀ ਸਿਆਪਿਆਂ ਨੂੰ...।

ਬੋਰ ਵੈੱਲ ਵਿਚ ਚੱਲੀ ਦੇ ਦਿਨ, ਮੇਰੀ ਹਰਕਤ ਸੀ, ਉਦੋਂ ਬਾਹਰ ਕੱਢਦੇ ਤਾਂ, ਘਰ ਹੋਣੀ ਬਰਕਤ ਸੀ। ਬਿਨ ਬੋਲੇ ਫਿਰ ਡਾਕਟਰ ਤੁਰ ਗਏ ਘੁਰਨੇ ਆਪਿਆਂ ਨੂੰ...।

ਅੰਨੀਆਂ ਬੋਲੀਆਂ ਦੇ ਸਰਕਾਰਾਂ ਮੌਤ ਕਰਾ ਦਿੱਤੀ, ਪ੍ਰਸ਼ਾਸਨ ਨੇ, ਅਨਪੜ੍ਹ ਸੀ, ਇੱਕ ਟੀਮ ਲਗਾ ਦਿੱਤੀ। ਢਿੱਲੂ ਇਨ੍ਹਾਂ ਦੀ ਮਾਰਿਆ ਕੰਡਿਆਂ ਵਾਲੇ ਛਾਪਿਆਂ ਨੂੰ...।

ਜੀਵਨ ਦੀ ਕੀਮਤ ਨਾ ਕੋਈ ਭਾਰਤ ਅੰਦਰ ਦੇ, ਤਤਫੇ ਕੋਈ ਸੰਗਰੂਰ ਤੇ ਭਾਵੇਂ ਵਿਚ ਜਲੰਧਰ ਦੇ। ਇਨ੍ਹਾਂ ਦਾ ਕੋਈ ਮਰਦਾ ਲੱਗਦਾ ਪਤਾ ਥਾਪਿਆਂ ਨੂੰ...।

ਮੈਂ ਤਾਂ ਮਰ ਚੁਕਾ ਇਹ ਰੇਤਾ ਕੱਢੀ ਜਾਂਦੇ ਰਹੇ, ਬਸ ਬੋੜ੍ਹਾ ਚਿਰ ਹੋਰ, ਵਾਕ ਛੱਡੀ ਜਾਂਦੇ ਰਹੇ। ਮੰਨੀ ਗਏ ਇਨ੍ਹਾਂ ਦੇ ਝੂਠੇ ਲਾਰੇ ਲਾਪਿਆਂ ਨੂੰ...।

ਲੱਭ ਸਕੇ ਨਾ ਜਦ ਇਹ, ਮੈਨੂੰ ਪਿਆਜ਼ ਬਣਾ ਦਿੱਤਾ, ਫੂੜ ਪ੍ਰੋਸੈਸਰ ਦੇ ਵਿਚ ਪਾ ਕੇ ਬਟਨ ਦਬਾ ਦਿੱਤਾ। ਚੀਰ ਫਾੜ ਕੇ ਧੂੰਹਦਿਆਂ ਦਰਦ ਨਾ ਆਇਆ ਭਾਪਿਆਂ ਨੂੰ...।

ਲਾਸ਼ ਮੇਰੀ ਨੂੰ ਲੈ ਕੇ ਨੱਠੇ ਵਾਕੁਰ ਚੋਰਾਂ ਦੇ, ਜ਼ਿੰਦਾ ਹੋਣ ਦਾ ਅੱਖੀ ਘੱਟਾ ਪਾਇਆ ਹੋਰਾਂ ਦੇ। ਫੇਲ੍ਹ ਹੋਏ ਪ੍ਰਬੰਧਕਾਂ ਭੇਜੇ ਜੇਲ੍ਹ ਸੰਤਾਪਿਆਂ ਨੂੰ...।

ਬੋਰ ਵੈੱਲ ਨਹੀਂ ਰੁਕਣੇ ਜਿੰਨੇ ਮਰਜ਼ੀ ਬੰਦ ਕਰੇ, ਹੁਣ ਤੋਂ ਯੋਗ ਮਸ਼ੀਨਾਂ ਦਾ ਵਧੀਆ ਪ੍ਰਬੰਧ ਕਰੋ। ਹੋਰ ਮਰੇ ਨਾ ਠੱਲ੍ਹ ਪਵੇ ਪਿੱਛੋਂ ਪਛੋਤਾਪਿਆਂ ਨੂੰ...।

ਮੈਨੂੰ ਮਾਰਨ ਵਾਲਿਆਂ ਦੇ ਕੋਲ ਬਿਲਕੁਲ ਵੇਚਿਓ ਨਾ, ਕਉਡਾਂ ਦੇ ਨਾਲ ਜ਼ਿੰਦ ਮੇਰੀ ਨੂੰ ਐਵੇਂ ਮੋਚਿਓ ਨਾ। ਰੱਬ ਨੇ ਦਿੱਤਾ ਜੋ ਪਾਪਾ ਜੀ ਰਹੀਂ ਧਰਾਪਿਆਂ ਤੂੰ। ਫਤਿਹਬੀਰ ਸਿੰਘ ਦਏ ਸੁਨੇਹਾ ਦੇਸ਼ ਦੇ ਮਾਪਿਆਂ ਨੂੰ।  
(ਆਪਿਆਂ-ਆਪਣਿਆਂ। ਥਾਪਿਆਂ-ਨਿਯੁਕਤ ਕੀਤੇ ਨਿਗਰਾਨਾਂ। ਸੀ- ਜਿਹੀ। ਧੂੰਹਦਿਆਂ-ਬੋਰਵੈੱਲ ਵਿਚੋਂ ਲੋਹੇ ਦੀਆਂ ਸਲਾਖਾਂ ਨਾਲ ਤਿੱਖੇ ਬਲੈਡ ਵਾਲੀ ਕੁੰਡੀ ਨਾਲ ਖਿੱਚਦਿਆਂ। ਪਛੋਤਾਪਿਆਂ-ਪਛੋਤਾਇਆਂ। ਧਰਾਪਿਆਂ-ਸੰਤਾਪਿਆਂ।)

**-ਕਸ਼ਮੀਰਾ ਸਿੰਘ, ਫੋਨ: 801-414-0171**

# ਕਿਸੇ ਦਿਨ ਉਬਾਲੇ ਦਾ ਕਾਰਨ ਬਣ ਸਕਦੇ ਹਨ ਪੰਜਾਬ ਦੇ ਹਾਲਾਤ


ਪਿਛਲੇ ਤਿੰਨ ਮਹੀਨੇ ਪਾਰਲੀਮੈਂਟ ਚੋਣਾਂ ਦੀ ਸ਼ੁਰੂਆਤ ਤੋਂ ਸਮਾਪਤੀ ਤੱਕ ਦੇ ਹੋਣ ਕਾਰਨ ਸਾਡੀ ਸਭਨਾਂ ਦੀ ਸੋਚ 'ਤੇ ਭਾਰਤ ਦੀ ਕੇਂਦਰੀ ਰਾਜਨੀਤੀ ਭਾਰੂ ਰਹੀ ਤੇ ਪੰਜਾਬ ਵੱਲ ਆਮ ਤੌਰ 'ਤੇ ਚਲਾਵਾਂ ਜਿਹਾ ਧਿਆਨ ਜਾਂਦਾ ਸੀ; ਉਹ ਵੀ ਉਦੋਂ, ਜਦੋਂ ਕੋਈ ਅਣਗੋਲੀ ਨਾ ਕੀਤੀ ਜਾਣ ਵਾਲੀ ਗੱਲ ਹੁੰਦੀ ਸੀ। ਇਸ ਵਕਤ ਕੇਂਦਰ ਦੀ ਕਮਾਨ ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਮੋਦੀ ਨੇ ਸੰਭਾਲ ਲਈ ਹੈ ਅਤੇ ਉਸ ਕੋਲ ਏਨੀ ਵੱਡੀ ਬਹੁ-ਗਿਣਤੀ ਦੀ ਤਾਕਤ ਆ ਗਈ ਹੈ ਕਿ ਉਹ ਜਿਸ ਤਰ੍ਹਾਂ ਚਾਹੇ, ਭਾਰਤ ਨੂੰ ਗੁਜਰਾਤ ਵਰਗਾ ਗੜ੍ਹ ਸਮਝ ਕੇ ਰਾਜ ਚਲਾ ਸਕਦਾ ਹੈ। ਪੰਜਾਬ ਦੇ ਅੰਦਰ ਕੀ ਕੁਝ ਵਾਪਰਦਾ ਹੈ, ਇਸ ਦੀ ਉਸ ਨੂੰ

ਵਿਚ ਕਾਂਗਰਸ ਪਾਰਟੀ ਦਾ ਤਕੜਾ ਬਹੁ-ਮੱਤ ਬੇਸ਼ੱਕ ਸਵਾ ਦੋ ਸਾਲ ਪਹਿਲਾਂ ਬਣ ਗਿਆ ਸੀ ਅਤੇ ਉਸ ਪਿੱਛੋਂ ਉਸ ਦੀ ਤਾਕਤ ਵਿਧਾਨ ਸਭਾ ਦੀ ਸ਼ਾਹਕੋਟ ਵਾਲੀ ਉਪ ਚੋਣ ਅਤੇ ਕੁਝ ਦਲ-ਬਦਲੀਆਂ ਨਾਲ ਵਧਦੀ ਗਈ ਹੈ, ਪਰ ਸਰਕਾਰ ਦੇ ਅੰਦਰਲੀ ਖਹਿਬੜ ਇਸ ਦਾ ਖਹਿੜਾ ਇਸ ਵਾਰ ਵੀ ਨਹੀਂ ਛੱਡਦੀ ਜਾਪਦੀ। ਇਸ ਵਾਰ ਦਾ ਅਰਥ ਸਿੱਧਾ ਜਿਹਾ ਹੈ ਕਿ ਪਹਿਲਾਂ ਮੁੱਖ ਮੰਤਰੀ ਬੇਅੰਤ ਸਿੰਘ ਦੇ ਰਾਜ 'ਚ ਜਿਹੜੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਨੇ ਉਸ ਦੀਆਂ ਜੜ੍ਹਾਂ 'ਤੇ ਟੱਕ ਲਾਉਣ ਦੇ ਰਾਹ ਪਾਇਆ ਸੀ, ਉਹ ਆਖਰ ਨੂੰ ਪਾਰਟੀ ਛੱਡਣ ਤੱਕ ਚਲੇ ਗਏ ਸਨ। ਹਰਚਰਨ ਸਿੰਘ ਬਰਾੜ ਦੇ ਵਕਤ ਪਾਰਟੀ

ਅੱਕੜਾਂ ਦਾ ਕਾਰਨ ਬਣੇਗਾ। ਉਨ੍ਹਾਂ ਨੂੰ ਪਾਰਟੀ ਦੇ ਵਿਕਾਸ ਨਾਲੋਂ ਵੱਧ ਸੂਬਾਈ ਆਗੂਆਂ ਦਾ ਕੱਦ ਛਾਂਗਣ ਦੀ ਚਿੰਤਾ ਰਹਿੰਦੀ ਹੈ। ਨਵਜੋਤ ਸਿੰਘ ਸਿੱਧੂ ਨੂੰ ਅਸੀਂ ਬੁਰਾ ਬੰਦਾ ਨਹੀਂ ਮੰਨ ਸਕਦੇ, ਉਹ ਈਮਾਨਦਾਰ ਬੰਦਾ ਹੈ, ਮਿਹਨਤੀ ਵੀ ਪੂਰਾ ਹੈ, ਪਰ ਉਸ ਵਿਚ ਇੱਕ ਕਮਜ਼ੋਰੀ ਹੈ ਕਿ ਉਹ ਮੀਡੀਏ ਸਾਹਮਣੇ ਜਾਣ ਵੇਲੇ ਚੋਣਾਂ ਨਹੀਂ ਰੱਖਦਾ ਕਿ ਉਸ ਦੇ ਸਿਰ ਜੋ ਜਿੰਮੇਵਾਰੀ ਹੈ, ਉਹ ਕਿਸੇ ਜ਼ਾਬਤੇ ਤੇ ਬੰਧੇਜ ਦੀ ਮੰਗ ਕਰਦੀ ਹੈ। ਫਿਰ ਵੀ ਸਿੱਧੂ ਦੇ ਮਾਮਲੇ ਨਾਲ ਕਿਵੇਂ ਨਜਿੱਠਣਾ ਹੈ ਤੇ ਸਰਕਾਰ ਕਿਵੇਂ ਚਲਾਉਣੀ ਹੈ, ਇਹ ਕਾਂਗਰਸ ਪਾਰਟੀ ਦਾ ਕੰਮ ਹੈ, ਸਾਡੇ ਸੋਚਣ ਲਈ ਹੋਰ ਮੁੱਦੇ ਬਣੇ ਹਨ।

ਬੀਤੇ ਹਫਤੇ ਇੱਕ ਮੁੱਦਾ ਇੱਕ ਬੰਦ ਪਏ ਬੋਰ ਵੈਲ ਵਿਚ ਇੱਕ ਬੱਚੇ ਦੇ ਡਿੱਗ ਪੈਣ ਅਤੇ ਫਿਰ ਮਾਰੇ ਜਾਣ ਨਾਲ ਉਭਰਿਆ ਤਾਂ ਸਾਰਾ ਪੰਜਾਬ ਪੰਜ ਦਿਨ ਸੁੱਕਣੇ ਪਿਆ ਰਿਹਾ ਸੀ। ਇਸ ਨਾਲ ਨਜਿੱਠਣ ਵਿਚ ਉਥੋਂ ਦੇ ਪ੍ਰਸ਼ਾਸਨ ਤੇ ਇੱਕ ਜਿੰਮੇਵਾਰ ਮੰਤਰੀ ਦੇ ਗੈਰ-ਜਿੰਮੇਵਾਰ ਵਿਹਾਰ ਦੀ ਚਰਚਾ ਵੀ ਹੋਈ ਸੀ ਤੇ ਉਸ ਬਾਰੇ ਸਰਕਾਰ ਨੇ ਕਾਰਵਾਈ ਕੀ ਕੀਤੀ ਹੈ, ਇਸ ਬਾਰੇ ਆਮ ਲੋਕ ਅਜੇ ਤੱਕ ਨਹੀਂ ਜਾਣਦੇ। ਫਿਰ ਇਹ ਹੋਇਆ ਕਿ ਮੁੱਖ ਮੰਤਰੀ ਨੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਭੇਜ ਦਿੱਤਾ ਕਿ ਇਹੋ ਜਿਹੇ ਖੁੱਲ੍ਹੇ ਪਏ ਬੋਰ ਵੈਲ ਗਿਣ ਕੇ ਦੱਸੇ ਜਾਣ ਅਤੇ ਬੰਦ ਕਰਵਾਏ ਜਾਣ ਤੇ ਇਹ ਕੰਮ ਮਸਾਂ ਚੋਵੀ ਘੰਟੇ ਵਿਚ ਹੋ ਗਿਆ। ਸਰਕਾਰ ਦੀ ਕਮਾਲ ਦੀ ਫੁਰਤੀ ਨੇ ਹਾਸੇ-ਹੀਣੀ ਸਥਿਤੀ ਬਣਾ ਦਿੱਤੀ। ਐਡਾ ਵੱਡਾ ਪੰਜਾਬ ਤੇ ਮਸਾਂ ਛਿਆਲੀ ਬੋਰ ਵੈਲ ਏਦਾਂ ਖੁੱਲ੍ਹੇ ਪਏ ਹੋਣ ਦੀ ਰਿਪੋਰਟ ਆ ਗਈ, ਜਿਨ੍ਹਾਂ ਵਿਚੋਂ ਛੱਬੀ ਇੱਕੋ ਜਿਲੇ ਫਤਿਹਗੜ੍ਹ ਸਾਹਿਬ ਦੇ ਸਨ। ਉਹ ਛੋਟਾ ਜਿਹਾ ਜਿਲਾ ਹੈ ਤੇ ਉਥੇ ਛੱਬੀ ਨਿਕਲ ਆਏ ਅਤੇ ਲੁਧਿਆਣੇ ਵਰਗੇ ਵੱਡੇ-ਵੱਡੇ ਜਿਲਿਆਂ ਤੋਂ ਵਿਧਾਨ ਸਭਾ ਹਲਕਿਆਂ ਜਿੰਨੇ ਵੀ ਨਹੀਂ ਨਿਕਲੇ, ਇਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਆਮ ਲੋਕ ਕਹਿ ਰਹੇ ਹਨ ਕਿ ਪੰਜਾਬ ਵਿਚ ਏਦਾਂ ਦੇ ਬੋਰ ਵੈਲ ਬਹੁਤ ਸਾਰੇ ਖੁੱਲ੍ਹੇ ਪਏ ਹਨ, ਅਫਸਰਾਂ ਨੇ ਚੋਵੀ ਘੰਟੇ ਦੀ ਹੱਦ ਵਿਚ ਸਰਕਾਰ ਦੀ ਸ਼ਾਬਾਸ਼ ਲੈਣ ਲਈ ਹੱਥ-ਹੱਥੀ ਆਈ ਜਾਣਕਾਰੀ ਅੱਗੇ ਭਿਜਵਾਈ ਤੇ ਸਰਕਾਰ ਨੇ ਇਸ ਨੂੰ ਸੱਚ ਮੰਨ ਕੇ ਕੰਮ ਮੁਕਾ ਛੱਡਿਆ ਹੈ।

## ਸਿਆਸਤ ਦਾ ਪਿੜ



ਜਤਿੰਦਰ ਪਨੂੰ ਫੋਨ: 91-98140-68455

ਉਦੋਂ ਦੇ ਹਫਤਾ ਵਸੂਲੀਆਂ ਕਰਨ ਵਾਲੇ ਗੁੰਡੇ ਕਾਂਗਰਸ ਦੀ ਸਰਕਾਰ ਬਣਨ ਪਿੱਛੋਂ ਸਾਧ ਨਹੀਂ ਬਣ ਗਏ, ਸਗੋਂ ਸਵਾ ਦੋ ਸਾਲ ਲੰਘਣ ਪਿੱਛੋਂ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਕਈ ਗੁੰਡੇ ਨਵੇਂ ਪੈਦਾ ਹੋ ਗਏ ਹਨ ਤੇ ਉਨ੍ਹਾਂ ਦੀ ਪਿੱਠ 'ਤੇ ਕਾਂਗਰਸੀ ਮੰਤਰੀਆਂ ਦੇ ਹੋਣ ਦੀ ਚਰਚਾ ਆਮ ਲੋਕ ਮੂੰਹੋਂ-ਮੂੰਹ ਕਰਦੇ ਹਨ। ਇਨ੍ਹਾਂ ਗੱਲਾਂ ਵੱਲ ਕਦੀ ਸਰਕਾਰ ਦਾ ਧਿਆਨ ਹੀ ਨਹੀਂ ਜਾਂਦਾ ਜਾਪਦਾ। ਅਸੀਂ ਸਿਰਫ ਦੋ-ਤਿੰਨ ਵੱਡੇ ਮੁੱਦੇ ਛੋਹੇ ਹਨ, ਜੇ ਪੰਜਾਬ ਦੀ ਸਮੁੱਚੀ ਹਾਲਤ ਪੇਸ਼ ਕਰਨੀ ਹੋਵੇ ਤਾਂ ਚੁਗੋਤਿਆਂ ਦੇ ਰਾਜ ਵਰਗਾ ਨਮੂਨਾ ਪੇਸ਼



ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ

ਇੱਕਦਮ ਚਿੰਤਾ ਕਰਨ ਦੀ ਕਾਹਲ ਨਹੀਂ, ਇਸ ਦੀ ਥਾਂ ਉਸ ਦਾ ਧਿਆਨ ਵੀ ਅਤੇ ਉਸ ਦੇ ਗ੍ਰਹਿ ਮੰਤਰੀ ਬਣਾਏ ਪਾਰਟੀ ਪ੍ਰਧਾਨ ਅਮਿਤ ਸ਼ਾਹ ਦਾ ਸਾਰਾ ਧਿਆਨ ਵੀ ਪੱਛਮੀ ਬੰਗਾਲ ਵੱਲ ਹੈ। ਬੀਤੇ ਹਫਤੇ ਇੱਕ ਦਿਨ ਭਾਜਪਾ ਦੇ ਸੂਬਾਈ ਆਗੂਆਂ ਦੀ ਮੀਟਿੰਗ ਵਿਚ ਅਮਿਤ ਸ਼ਾਹ ਨੂੰ ਇਸ ਪੜਾਅ ਤੱਕ ਪਹੁੰਚਣ ਲਈ ਹਰ ਇੱਕ ਆਗੂ ਵਧਾਈ ਦੇ ਰਿਹਾ ਸੀ ਤੇ ਉਸ ਨੇ ਇਹ ਕਹਿ ਕੇ ਸਿਲਸਿਲਾ ਰੋਕ ਦਿੱਤਾ ਕਿ ਭਾਜਪਾ ਅਜੇ ਆਪਣੇ ਸਿਖਰ ਤੱਕ ਨਹੀਂ ਪਹੁੰਚੀ, ਵਧਾਈਆਂ ਉਸ ਪੜਾਅ 'ਤੇ ਪਹੁੰਚ ਕੇ ਲਵਾਂਗੇ ਅਤੇ ਦੇਵਾਂਗੇ। ਇਸ ਦਾ ਅਰਥ ਸਭ ਨੂੰ ਪਤਾ ਹੈ। ਅਸੀਂ ਇਸ ਵਕਤ ਦੇਸ਼ ਦੀ ਰਾਜਨੀਤੀ ਦੀ ਗੱਲ ਕਰਨ ਦੀ ਥਾਂ ਸਾਡੇ ਪੰਜਾਬ ਦੀ ਕਰਨੀ ਚਾਹਾਂਗੇ, ਜਿਸ ਅੰਦਰ ਜੋ ਕੁਝ ਵਾਪਰਦਾ ਪਿਆ ਹੈ, ਉਹ ਇਸ ਦੀ ਭੱਲ ਬਣਾਉਣ ਦੀ ਥਾਂ ਇਸ ਦੇ ਮੰਦੇ ਹਾਲਾਤ ਪੇਸ਼ ਕਰਨ ਵਾਲਾ ਹੈ। ਵਿਧਾਨ ਸਭਾ

ਦਾ ਇੱਕ ਵੱਡਾ ਧੜਾ ਦਿੱਲੀ ਵਿਚ ਮੁੱਖ ਮੰਤਰੀ ਬਦਲਣ ਦੀ ਮੰਗ ਲਈ ਡੇਰੇ ਲਾਈ ਬੈਠਾ ਰਿਹਾ ਸੀ ਤੇ ਉਹੀ ਧੜਾ ਕੁਝ ਸਾਲ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਛੁਡਾਉਣ ਦੀ ਮੰਗ ਲਈ ਜਾ ਬੈਠਾ ਤਾਂ ਪਾਰਟੀ ਵਿਚ ਪਾਟਕ ਪੈਣ ਤੋਂ ਮਸਾਂ ਰੁਕਿਆ ਸੀ। ਉਦੋਂ ਦੋਵੇਂ ਵਾਰੀ ਇਹ ਸੁਣਿਆ ਗਿਆ ਸੀ ਕਿ ਉਸ ਧੜੇ ਨੂੰ ਕਾਂਗਰਸ ਹਾਈ ਕਮਾਨ ਦੇ ਕੁਝ ਲੀਡਰਾਂ ਨੇ ਆਪ ਮੌਕੇ ਦੇ ਮੁੱਖ ਮੰਤਰੀ ਵਿਰੁਧ ਸੁਰ ਤੇਜ਼ ਕਰਨ ਨੂੰ ਕਿਹਾ ਸੀ ਅਤੇ ਇਹੋ ਕੁਝ ਇਸ ਵੇਲੇ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਖਿੱਚੋਤਾਣ ਬਾਰੇ ਕਿਹਾ ਜਾ ਰਿਹਾ ਹੈ। ਚਰਚਾ ਇਹ ਹੈ ਕਿ ਕਾਂਗਰਸ ਹਾਈ ਕਮਾਨ ਵਿਚ ਬੈਠੇ ਕੁਝ ਲੋਕ ਇਸ ਗੱਲ ਤੋਂ ਬੜੇ ਫਿਕਰਮੰਦ ਰਹਿੰਦੇ ਹਨ ਕਿ ਫਲਾਣੇ ਰਾਜ ਵਿਚਲਾ ਫਲਾਣਾ ਆਗੂ ਵੱਡਾ ਹੋਣੀ ਜਾਂਦਾ ਹੈ, ਉਸ ਦੇ ਅੱਗੇ ਅੜਿੱਕੇ ਨਾ ਲਾਏ ਤਾਂ ਵੱਡਾ ਕੱਦ ਬਣਨ ਮਗਰੋਂ ਸਾਡੇ ਲਈ

ਦੁਸਰਾ ਮੁੱਦਾ ਇਸ ਵਕਤ ਪੰਜਾਬ ਵਿਚ ਹੁੰਦੀ ਗੁੰਡਾਗਰਦੀ ਦਾ ਹੈ। ਪੰਜਾਬ ਵਿਚ ਕਈ ਅਜਿਹੇ ਰਾਜਸੀ ਗੁੰਡੇ ਹਨ ਅਤੇ ਉਨ੍ਹਾਂ ਬਾਰੇ ਸਥਾਨਕ ਲੋਕਾਂ ਨੂੰ ਪਤਾ ਹੁੰਦਾ ਹੈ, ਜੋ ਹਮੇਸ਼ਾ

ਰਾਜ ਕਰਦੀ ਪਾਰਟੀ ਤੇ ਪੁਲਿਸ ਅਫਸਰਾਂ ਦੇ ਨਾਲ ਮਿਲ ਕੇ ਹਰ ਹੱਦ ਟੱਪਣ ਤੱਕ ਚਲੇ ਜਾਂਦੇ ਹਨ। ਮੁਕਤਸਰ ਸਾਹਿਬ ਵਿਚ ਇੱਕ ਔਰਤ ਨੂੰ ਘਰੋਂ ਧੂਹਣ ਤੇ ਸੜਕ 'ਤੇ ਲਿਆ ਕੇ ਬੁਰੀ ਤਰ੍ਹਾਂ ਕੁੱਟਣ ਵਾਲੇ ਗੁੰਡੇ ਦਾ ਭਰਾ ਉਥੇ ਕੌਂਸਲਰ ਹੈ। ਪਿਛਲੀ ਸਰਕਾਰ ਵੇਲੇ ਅਕਾਲੀ ਦਲ ਦੇ ਨਾਲ ਰਿਹਾ ਉਹ ਬੰਦਾ ਅੱਜ ਕੱਲ੍ਹ ਕਾਂਗਰਸ ਪਾਰਟੀ ਦਾ ਵਰਕਰ ਬਣਿਆ ਪਿਆ ਹੈ। ਲਗਭਗ ਹਰ ਸ਼ਹਿਰ ਵਿਚ ਏਦਾਂ ਦੇ ਦਸ-ਬਾਰਾਂ ਗੁੰਡੇ ਹਰ ਵਾਰੀ ਚੋਣਾਂ ਵਿਚ ਜੇਤੂ ਪਾਰਟੀ ਦੇ ਪੱਖ ਵਿਚ ਹੁੰਦੇ ਅਤੇ ਫਿਰ ਲੋਕਾਂ ਨੂੰ ਪਹਿਲੇ ਹਾਕਮਾਂ ਦੇ ਵਕਤ ਜਿਵੇਂ ਕੁੱਟਦੇ ਰਹੇ ਸਨ, ਉਸੇ ਤਰ੍ਹਾਂ ਕੁੱਟਣ ਲੱਗੇ ਰਹਿੰਦੇ ਹਨ। ਹਰ ਸ਼ਹਿਰ ਤੋਂ ਹਫਤਾ ਵਸੂਲੀ ਵੱਡੇ ਬਾਜ਼ਾਰਾਂ ਤੱਕ ਹੀ ਨਹੀਂ, ਮੁਹੱਲਿਆਂ ਵਿਚ ਚੱਲਦੀਆਂ ਹਫਤਾਵਾਰੀ ਮੰਡੀਆਂ ਤੱਕ ਵੀ ਹੁੰਦੀ ਹੈ।



ਭਰਨ ਨੂੰ ਕਹਿ ਦਿੱਤਾ ਤਾਂ ਬਾਹਰ ਵਾਲਾ ਮਦਦ ਕਰਨ ਲਈ ਪਹੁੰਚ ਗਿਆ। ਫਿਰ ਦੋਹਾਂ ਵਿਚ ਗੋਲੀ ਚੱਲੀ ਤੇ ਇੱਕ ਜਣੇ ਦੀ ਮੌਤ ਹੋ ਗਈ। ਬਾਅਦ ਵਿਚ ਇਹ ਪਤਾ ਲੱਗਾ ਸੀ ਕਿ ਦੋਵੇਂ ਗੁੰਡੇ ਅਕਾਲੀ ਪਾਰਟੀ ਦੇ ਇੱਕੋ ਮੰਤਰੀ ਦੇ ਚਾਟੜੇ ਸਨ ਅਤੇ ਅੰਦਰ ਤੇ ਬਾਹਰ ਦਾ ਹਫਤਾ ਵਸੂਲੀ ਦਾ ਅਧਿਕਾਰ ਖੇਤਰ ਵੀ ਉਸ ਮੰਤਰੀ ਨੇ ਵੰਡ ਕੇ ਦਿੱਤਾ ਸੀ।



ਕੀਤਾ ਜਾ ਸਕਦਾ ਹੈ। ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਖਾਸ ਫਰਕ ਨਹੀਂ ਪੈਂਦਾ ਕਿ ਨਵਜੋਤ ਸਿੰਘ ਸਿੱਧੂ ਮੰਤਰੀ ਰਹਿੰਦਾ ਹੈ ਕਿ ਨਹੀਂ ਜਾਂ ਉਸ ਕੋਲ ਕਿਹੜਾ ਮਹਿਕਮਾ ਹੋਵੇਗਾ, ਪਰ ਜੇ ਹਾਲਾਤ ਉਹ ਭੁਗਤ ਰਹੇ ਹਨ, ਉਨ੍ਹਾਂ ਬਾਰੇ ਆਮ ਲੋਕਾਂ ਦੀ ਨਾਰਾਜ਼ਗੀ ਕਿਸੇ ਦਿਨ ਕਿਸੇ ਵੱਡੇ ਉਬਾਲੇ ਦਾ ਕਾਰਨ ਬਣ ਸਕਦੀ ਹੈ।

### ਮਾਂ ਦੀ ਵੇਦਨਾ

(ਫਤਿਹਵੀਰ)

ਮਾਏ ਨੀ, ਮੈਂ ਲੇਖਾਂ ਹਾਰੀ।  
ਲੁੱਟੀ ਗਈ ਆਂ ਕਰਮਾਂ ਮਾਰੀ।  
  
ਛੁਪ ਗਿਆ ਮੇਰਾ ਚੰਨ ਦਾ ਟੁਕੜਾ  
ਬਿਨਾ ਵਿਖਾਏ ਮੈਨੂੰ ਮੁੱਖੜਾ  
ਮਮਤਾ ਰੋਵੇ, ਦੇਵੇ ਦੁਹਾਈਆਂ  
ਸਹਾਰਿਆ ਨਹੀਂ ਜਾਂਦਾ ਦੁੱਖੜਾ  
ਸੀਨੇ ਦੇ ਵਿਚ ਚੱਲਦੀ ਆਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਇੱਕ ਵੀ ਬੋਲ ਨਹੀਂ ਸਾਂਝਾ ਕੀਤਾ  
ਰੁੱਸ ਕੇ ਟੁਰ ਗਿਆ ਚੁੱਪ ਚੁਪੀਤਾ  
ਵੇ ਮੰਮੀ ਨਾਲ ਨਹੀਂ ਰੁੱਸਦੇ ਕਾਕੇ  
ਵੇ ਨਾ ਬਣ ਐਡਾ ਬੇ-ਪਰਤੀਤਾ  
ਵੇ ਮੈਂ ਬੈਠੀ ਬਾਹਵਾਂ ਖਿਲਾਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਦੱਸ ਵੇ, ਕਿੱਥੋਂ ਤੈਨੂੰ ਲੱਭਣ ਜਾਵਾਂ  
ਕੀਹਦੇ ਕੋਲੋਂ ਪੁੱਛਾਂ ਸਿਰਨਾਵਾਂ  
ਹੋਕਿਆਂ ਹਾਵਾਂ ਜੋਗੀ ਰਹਿ ਗਈ  
ਕਿਸ ਨੂੰ ਸੀਨਾ ਚੀਰ ਵਿਖਾਵਾਂ  
ਵੇ ਮੈਂ ਤੱਤਤੀ ਕਿਸਮਤ ਮਾਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਰੋ ਰੋ ਮੁੱਕਿਆ ਅੱਖਾਂ 'ਚੋਂ ਪਾਣੀ  
ਤਤਫੇ ਬੇ-ਵੱਸ ਜਿੰਦ ਨਿਮਾਣੀ  
ਭਾਂ ਭਾਂ ਕਰਦਾ ਖਾਲੀ ਵਿਹੜਾ  
ਪੁੱਛਦੈ ਫਤਿਹਵੀਰ ਤੈਨੂੰ ਜਾਣੀ  
ਕਿਵੇਂ ਦੱਸਾਂ ਮੈਂ ਔਗਣਹਾਰੀ।

ਮਾਏ ਨੀ, ਮੈਂ ਲੇਖਾਂ ਹਾਰੀ।  
  
ਵੇ ਫੁਲਕੇ ਭਰੀ ਭਰਾਈ ਛਾਤੀ  
'ਕੱਲੀ ਜਦੋਂ ਪੈਨੀਂ ਆਂ ਰਾਤੀਂ  
ਕੁਲੀਆਂ ਬੁੱਲੀਆਂ ਨੂੰ ਤਰਸਣ  
ਤੈਨੂੰ ਪੁੱਛਦੀਆਂ ਗੱਲੀਬਾਤੀਂ  
ਨਹੀਂ ਜਾਂਦੀ ਪੀੜ ਸਹਾਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਖੂਨ ਜਿਗਰ ਦਾ ਪਾ ਪਾ ਪਾਲੀ  
ਅੱਜ ਵਿਹਨੀ ਆਂ ਹੋਈ ਖਾਲੀ  
ਹੋਣੀ ਪੁੱਟ ਕੇ ਲੈ ਗਈ ਬੂਟਾ  
ਨੀ ਚੰਦਰੀ ਮੈਥੋਂ ਗਈ ਨਾ ਟਾਲੀ  
ਮੇਰੀ ਉਜੜ ਗਈ ਫੁਲਵਾਤੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਤੇਰੀਆਂ ਭੋਲੀਆਂ ਮਿੱਠੀਆਂ ਗੱਲਾਂ  
ਯਾਦ ਕਰ ਕਰ ਪੈਂਦੀਆਂ ਸੱਲਾਂ  
ਵੇ ਮੁੜ ਮੁੜ ਪੁੱਛਣ ਤੇਰੇ ਖਿਝਾਉਣੇ  
ਦੱਸ ਇਹ ਪੀੜ ਕਿਵੇਂ ਮੈਂ ਝੱਲਾਂ  
ਮੈਂ ਸਦਕੇ, ਮੁੜ ਆ ਇਕ ਵਾਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
  
ਉਠਦੀ, ਬਹਿੰਦੀ ਤੱਕਾਂ ਰਾਹਵਾਂ  
ਵੇ ਫਤਿਹ, 'ਵਾਜਾਂ ਮਾਰ ਬੁਲਾਵਾਂ  
ਤੂੰ ਤਾਂ ਟੁਰ ਗਿਉਂਦੇ ਸਿਗਾਨੇ  
ਲੁੱਛਦੇ ਦਿਲ ਨੂੰ ਕਿੰਜ ਸਮਝਾਵਾਂ  
ਭੁੱਲਦੀ ਨਹੀਂ ਸੂਰਤ ਪਿਆਰੀ।  
ਮਾਏ ਨੀ, ਮੈਂ ਲੇਖਾਂ ਹਾਰੀ।  
ਲੁੱਟੀ ਗਈ ਆਂ ਕਰਮਾਂ ਮਾਰੀ।  
ਮਾਏ ਨੀ, ਮੈਂ ਲੇਖਾਂ ਹਾਰੀ।

-ਚੰਨ

## ਪਾਕਿਸਤਾਨ ਸੂਬਾਈ ਅਸੈਂਬਲੀ 'ਚ ਬਾਬਾ ਨਾਨਕ ਯੂਨੀਵਰਸਿਟੀ ਲਈ ਫੰਡ ਮਨਜ਼ੂਰ

**ਇਸਲਾਮਾਬਾਦ:** ਪਾਕਿਸਤਾਨ ਦੀ ਲਾਹੌਰ ਪੰਜਾਬ ਦੀ ਅਸੈਂਬਲੀ ਵੱਲੋਂ ਬਜਟ ਇਜਲਾਸ ਦੌਰਾਨ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਲਈ ਲੋੜੀਂਦੇ

ਵੱਲੋਂ ਕੀਤੇ ਗਏ ਉਕਤ ਐਲਾਨ ਨੂੰ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਪਾਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਇੱਕ ਵੱਡਾ ਤੋਹਫਾ ਦੱਸਿਆ ਹੈ। ਉੱਧਰ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਮ ਸ਼ਹਿਜ਼ਾਦ ਨੇ

ਦੱਸਣਯੋਗ ਹੈ ਕਿ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਾਬਕਾ ਚੇਅਰਮੈਨ ਲੈਫਟੀਨੈਂਟ ਕਰਨਲ ਜ਼ੁਲਫਿਕਾਰ ਅਲੀ ਖਾਂ ਵੱਲੋਂ ਪਹਿਲੀ ਵਾਰ ਸਾਲ 2007 'ਚ ਸ੍ਰੀ ਨਨਕਾਣਾ ਸਾਹਿਬ ਵਿਚਲੀ ਵਕਫ ਦੀ ਭੂਮੀ ਉੱਤੇ 25 ਏਕੜ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਸ ਦੇ 9 ਵਰ੍ਹੇ ਬਾਅਦ ਨਵੰਬਰ 2016 ਵਿਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖੇ ਜਾਣ ਦਾ ਐਲਾਨ ਕੀਤਾ ਗਿਆ, ਪਰ ਪ੍ਰਧਾਨ ਮੰਤਰੀ ਦੇ ਮੌਕੇ 'ਤੇ ਨਾ ਪਹੁੰਚਣ ਤੇ ਕੁਝ ਦਿਨਾਂ ਬਾਅਦ ਉਦਘਾਟਨ ਲਈ ਲਗਾਇਆ ਗਿਆ ਨੀਂਹ ਪੱਥਰ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਮੈਂਬਰਾਂ ਵੱਲੋਂ ਇਹ ਕਹਿ ਕੇ ਉਖਾੜ ਦਿੱਤਾ ਗਿਆ ਕਿ ਯੂਨੀਵਰਸਿਟੀ ਬਣਾਉਣ ਲਈ ਚੁਣੀ ਗਈ ਭੂਮੀ ਪਹਿਲਾਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਵਕੀਲਾਂ ਦੀ ਰਿਹਾਇਸ਼ੀ ਕਾਲੋਨੀ ਤੇ ਕਚਹਿਰੀ ਬਣਾਉਣ ਲਈ ਅਲਾਟ ਕੀਤੀ ਗਈ ਸੀ।



ਫੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕੌਮਾਂਤਰੀ ਯੂਨੀਵਰਸਿਟੀ ਲਈ ਫੰਡਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਨਾਲ-ਨਾਲ 70 ਏਕੜ ਜ਼ਮੀਨ ਵੀ ਅਲਾਟ ਕੀਤੀ ਗਈ ਹੈ। ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਵੱਲੋਂ ਯੂਨੀਵਰਸਿਟੀ ਦੀ ਉਸਾਰੀ ਦਾ ਮਾਮਲਾ ਇਸ ਵਰ੍ਹੇ ਦੇ ਵਿਕਾਸ ਪ੍ਰੋਗਰਾਮ 'ਚ ਸ਼ਾਮਲ ਕੀਤਾ ਗਿਆ ਹੈ। ਸ੍ਰੀ ਨਨਕਾਣਾ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਤੇ ਯੂਨੀਵਰਸਿਟੀ ਬਣਾਉਣ ਲਈ ਪਾਕਿਸਤਾਨ 'ਚ ਰਹਿ ਰਹੇ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ, ਤੇ ਪੰਜਾਬ ਸਰਕਾਰ

ਕਿਹਾ ਹੈ ਕਿ ਪਾਕਿ 'ਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਵੱਲੋਂ ਸ਼ਾਂਤੀ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਲਈ ਬਾਬਾ ਗੁਰੂ ਨਾਨਕ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਬਾਅਦ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਖੋਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਸਮਾਜ 'ਚ ਗੁਰੂ ਨਾਨਕ ਦੇਵ ਜੀ ਦੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਦੀ ਲੋੜ ਮਹਿਸੂਸ ਕਰਦੀ ਹੈ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਉਸਾਰੀ ਜਾਣ ਵਾਲੀ ਉਕਤ ਯੂਨੀਵਰਸਿਟੀ 'ਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ, ਸਗੋਂ ਦੁਨੀਆਂ ਭਰ ਦੇ ਸਿੱਖਾਂ ਦੇ ਬੱਚੇ ਗਿਆਨ ਹਾਸਲ ਕਰ ਸਕਣਗੇ।

# ਪੰਜਾਬ ਟਾਈਮਜ਼

ਸਨਿਚਰਵਾਰ, 22 ਜੂਨ 2019

## ਹਿੰਸਾ ਅਤੇ ਸਿਆਸਤ

ਦਿੱਲੀ ਵਿਚ ਸਿੱਖ ਡਰਾਈਵਰ ਨੂੰ ਕੁੱਟੇ ਜਾਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਸਲਾ ਭਖ ਗਿਆ ਹੈ। ਇਹ ਕੁੱਟ-ਮਾਰ ਆਮ ਲੋਕਾਂ ਜਾਂ ਕਿਸੇ ਭੀੜ ਨੇ ਨਹੀਂ ਕੀਤੀ, ਸਗੋਂ ਕੁੱਟਮਾਰ ਕਰਨ ਵਾਲੇ ਪੁਲਿਸ ਦੇ ਮੁਲਾਜ਼ਮ ਹਨ। ਵੀਡੀਓ ਦੇਖ ਕੇ ਸਾਡੇ ਜਾਹਰ ਹੋ ਜਾਂਦਾ ਹੈ ਕਿ ਸਬੰਧਤ ਮਸਲਾ ਇਕ ਵਾਰ ਤਾਂ ਨਜਿੱਠਿਆ ਗਿਆ ਜਾਪਦਾ ਹੈ ਪਰ ਇਸੇ ਦੌਰਾਨ ਬਾਣੇ ਵਿਚੋਂ ਹੋਰ ਮੁਲਾਜ਼ਮਾਂ ਦੀ ਧਾੜ ਨਿਕਲ ਆਉਂਦੀ ਹੈ ਅਤੇ ਇਹ ਮੁਲਾਜ਼ਮ ਸਿੱਖ ਡਰਾਈਵਰ ਸਰਬਜੀਤ ਸਿੰਘ ਤੇ ਉਸ ਨੇ ਮੁੰਡੇ ਨੂੰ ਬੇਤੁਹਾਸ਼ਾ ਕੁੱਟਦੇ ਹਨ। ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਥਾਣੇ ਲਿਜਾ ਕੇ ਵੀ ਕੁੱਟਿਆ ਗਿਆ। ਉਸ ਦੇ ਸਰੀਰ ਉਤੇ ਪਈਆਂ ਲਾਸਾਂ ਇਸ ਗੱਲ ਦਾ ਪੁਖਤਾ ਸਬੂਤ ਹਨ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਈ ਸਿੱਖ ਸੰਸਥਾਵਾਂ ਅੱਗੇ ਆਈਆਂ ਹਨ ਅਤੇ ਕੁਝ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਵੀ ਹੋਈ ਹੈ, ਪਰ ਸੋਚਣ ਵਿਚਾਰਨ ਵਾਲਾ ਸਵਾਲ ਇਹ ਹੈ ਕਿ ਕੀ ਇਹ ਸਿਰਫ ਇਨ੍ਹਾਂ ਕੁ ਹੀ ਮਸਲੇ ਹੈ? ਇਸ ਘਟਨਾ ਦੀਆਂ ਪਰਤਾਂ ਫਰੋਲੀਏ ਤਾਂ ਸਪਸ਼ਟ ਹੋ ਜਾਵੇਗਾ ਕਿ ਇਹ ਸਾਧਾਰਨ ਘਟਨਾ ਨਹੀਂ ਅਤੇ ਨਾ ਇਸ ਨੂੰ ਇਕ ਸਿੱਖ ਉਤੇ ਪੁਲਿਸ ਮੁਲਾਜ਼ਮਾਂ ਨਾਲ ਜ਼ਿਆਦਤੀ ਨਾਲ ਜੋੜ ਕੇ ਦੇਖਿਆ ਜਾਣਾ ਚਾਹੀਦਾ ਹੈ। ਇਸ ਮਸਲੇ ਨੂੰ ਸਮਝਣ ਲਈ ਰਤਾ ਕੁ ਪੰਜ ਸਾਲ ਪਿਛਾਂਹ ਜਾਣੀਏ। ਕੇਂਦਰ ਵਿਚ ਮੋਦੀ ਸਰਕਾਰ ਅਜੇ ਬਣੀ ਹੀ ਸੀ ਕਿ ਪੁਣੇ (ਮਹਾਰਾਸ਼ਟਰ) ਵਿਚ ਹਿੰਦੂਤਵੀ ਜਨੂੰਨੀਆਂ ਨੇ ਇਕ ਮੁਸਲਮਾਨ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਘੱਟ ਗਿਣਤੀ ਫਿਰਕੇ ਉਤੇ ਲਗਾਤਾਰ ਹਮਲੇ ਹੋਏ ਅਤੇ ਕਈ ਜਣਿਆਂ ਨੂੰ ਮਾਰ ਦਿੱਤਾ ਗਿਆ। ਦਿਨਾਂ-ਮਹੀਨਿਆਂ ਅੰਦਰ ਹੀ ਘੱਟ ਗਿਣਤੀਆਂ ਖਿਲਾਫ ਮਾਹੌਲ ਇਸ ਤਰ੍ਹਾਂ ਦਾ ਬਣਾ ਦਿੱਤਾ ਗਿਆ ਕਿ ਭੜਕੀਆਂ ਭੀੜਾਂ ਸੜਕਾਂ ਉਤੇ ਨਿਕਲਦੀਆਂ ਅਤੇ ਨਫਰਤ ਦੀ ਨੁਰੀ ਚਲਾ ਕੇ ਵਾਪਸ ਮੁੜ ਜਾਂਦੀਆਂ। ਉਦੋਂ ਕਿਸੇ ਵੀ ਸਿੱਖ ਸੰਸਥਾ ਜਾਂ ਜਥੇਬੰਦੀ ਨੇ ਮੁਸਲਮਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਨਹੀਂ ਮਾਰਿਆ। ਇਸੇ ਦਾ ਹੀ ਨਤੀਜਾ ਹੈ ਕਿ ਹੁਣ ਅੱਗ ਦਾ ਸੇਕ ਸਾਡੇ ਘਰਾਂ ਤਕ ਆਣ ਪਹੁੰਚਾ ਹੈ ਅਤੇ ਅਸੀਂ ਬੇਵਸ ਹੋਏ ਇਕ-ਦੂਜੇ ਵਲ ਝਾਕ ਰਹੇ ਹਾਂ।

ਇਸੇ ਤਰ੍ਹਾਂ ਦਾ ਮਾਮਲਾ ਕੁਝ ਸਾਲ ਪਹਿਲਾਂ ਅਮਰੀਕਾ ਵਿਚ ਵੀ ਸਾਹਮਣੇ ਆਇਆ ਸੀ। ਉਦੋਂ ਅਤਿਵਾਦ ਖਿਲਾਫ ਭੜਕੇ ਨਸਲਪ੍ਰਸਤ ਗੋਰੇ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਹਮਲਾਵਰ ਹੋ ਰਹੇ ਸਨ ਤਾਂ ਸਿੱਖਾਂ ਦੇ ਇਕ ਹਿੱਸੇ ਨੇ 'ਮੈਂ ਤਾਂ ਸਿੱਖ ਹਾਂ' ਮੁਹਿੰਮ ਚਲਾਈ ਸੀ। ਆਪਣੇ ਭਾਈਚਾਰੇ ਦੇ ਬਚਾਅ ਲਈ ਅਜਿਹੀਆਂ ਮੁਹਿੰਮਾਂ ਵਿੱਢਣਾ ਅਤੇ ਅਮਰੀਕਾ ਦੇ ਆਮ ਨਾਗਰਿਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਬਹੁਤ ਵਧੀਆ ਕਾਰਜ ਸੀ, ਪਰ ਕੀ ਇਸ ਮੁਹਿੰਮ ਦਾ ਇਕ ਹੋਰ ਅਰਥ ਕਿਤੇ ਇਹ ਤਾਂ ਨਹੀਂ ਸੀ ਕਿ ਤੁਸੀਂ ਜੇ ਮੁਸਲਮਾਨਾਂ ਨੂੰ ਮਾਰੋਗੇ ਤਾਂ ਸਾਨੂੰ ਕੋਈ ਇਤਰਾਜ਼ ਨਹੀਂ। ਇਹੀ ਉਹ ਪਲ ਸਨ ਜਦੋਂ 'ਸਰਬਤ ਦੇ ਭਲੇ' ਲਈ ਤੁਰਨ ਵਾਲੇ ਕਦਮ ਸਿਰਫ 'ਅਸੀਂ ਸਿੱਖ ਹਾਂ' ਵਿਚ ਵਟ ਗਏ। ਸੰਜੀਦਾ ਵਿਦਵਾਨਾਂ ਦਾ ਤਰਕ ਹੈ ਕਿ ਜੇ 1984 ਵਿਚ ਹੋਏ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਕੋਈ ਯੋਗ ਕਾਰਵਾਈ ਹੋਈ ਹੁੰਦੀ ਤਾਂ 2002 ਵਿਚ ਗੁਜਰਾਤ ਵਿਚ ਮੁਸਲਮਾਨਾਂ ਦਾ ਕਤਲੇਆਮ ਨਹੀਂ ਸੀ ਵਾਪਰਦਾ। ਕੀ ਇਹ ਤਰਕ ਅਜਿਹੀਆਂ ਸਾਰੀਆਂ ਘਟਨਾਵਾਂ ਅਤੇ ਵਾਰਦਾਤਾਂ ਉਤੇ ਲਾਗੂ ਨਹੀਂ ਹੁੰਦਾ? ਗੁਜਰਾਤ ਕਤਲੇਆਮ ਅਤੇ 2014 ਵਿਚ ਮੋਦੀ ਰਾਜ ਅਰੰਭ ਹੋਣ ਪਿਛੋਂ ਮੁਸਲਮਾਨਾਂ 'ਤੇ ਹੋਏ ਹਮਲਿਆਂ ਬਾਰੇ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਖਾਮੋਸ਼ ਰਹੀਆਂ। ਇਸ ਖਾਮੋਸ਼ੀ ਦੀ ਸਿਖਰ ਹੁਣ ਦਿੱਲੀ ਵਿਚ ਸਿੱਖ ਡਰਾਈਵਰ ਦੀ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਕੁੱਟ-ਮਾਰ ਦੇ ਰੂਪ ਵਿਚ ਟੁੱਟੀ ਹੈ।

ਅਸਲ ਵਿਚ, ਗਿਣੀ-ਮਿਥੀ ਸਾਜ਼ਿਸ਼ ਤਹਿਤ ਭਾਰਤੀ ਲੋਕਤੰਤਰ ਨੂੰ ਭੀੜਤੰਤਰ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਜਦੋਂ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਕੁਝ ਦਿਨਾਂ ਦੇ ਰੌਲੇ-ਰੱਧੇ ਤੋਂ ਬਾਅਦ ਮਸਲਾ ਠੰਢਾ ਪੈ ਜਾਂਦਾ ਹੈ, ਪਰ ਅਜਿਹੀਆਂ ਘਟਨਾਵਾਂ ਨਾਲ ਜੋ ਮਾਹੌਲ ਤਿਆਰ ਹੋ ਗਿਆ ਹੈ, ਉਹ ਬਹੁਤ ਘਾਤਕ ਹੈ। ਇਸ ਦੇ ਨਤੀਜੇ ਬਾਰੇ ਜਾਣਨ ਲਈ ਪੰਜਾਬ ਵਿਚ ਹੋਈਆਂ ਘਟਨਾਵਾਂ ਦੀ ਪੁਣ-ਛਾਣ ਕੀਤੀ ਜਾ ਸਕਦੀ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਹੋਈਆਂ ਘਟਨਾਵਾਂ ਦਿਲ ਹਿਲਾਉਣ ਵਾਲੀਆਂ ਹਨ। ਮੁਕਤਸਰ ਵਿਚ ਪੈਸੇ ਦੇ ਦੇਣ-ਲੈਣ ਪਿਛੇ ਇਕ ਕੌਂਸਲਰ ਅਤੇ ਉਸ ਦੇ ਸਾਥੀਆਂ ਨੇ ਇਕ ਔਰਤ ਨੂੰ ਦਿਨ-ਦਿਹਾੜੇ ਉਸ ਦੇ ਘਰ ਵਿਚੋਂ ਪੂਹ ਕੇ ਉਸ ਦੀ ਕੁੱਟ-ਮਾਰ ਕੀਤੀ। ਸੰਗਰੂਰ ਜਿਲੇ ਦੇ ਪਿੰਡ ਮੀਮਸਾ ਵਿਚ ਸ਼ਾਮਲਾਟ ਦੀ ਬੋਲੀ ਦਾ ਬਣਦਾ, ਇਕ-ਤਿਹਾਈ ਹਿੰਸਾ ਦਲਿਤਾਂ ਨੂੰ ਦੇਣ ਦੇ ਮਸਲੇ 'ਤੇ ਚਲ ਰਹੇ ਸੰਘਰਸ਼ ਦੌਰਾਨ ਪਿੰਡ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਸੰਘਰਸ਼ ਚਲਾ ਰਹੇ ਆਗੂਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਨ੍ਹਾਂ ਸਾਰੇ ਮਾਮਲਿਆਂ ਵਿਚ ਸਿਆਸਤਦਾਨਾਂ ਅਤੇ ਪੁਲਿਸ ਦੀ ਸ਼ਹਿ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਸਿਤਮਜ਼ਰੀਫੀ ਇਹ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦਾ ਅੰਤ ਮਾਮਲਾ ਰਫਾ-ਦਫਾ ਕਰਨ ਦੇ ਰੂਪ ਵਿਚ ਹੁੰਦਾ ਹੈ। ਹਾਲ ਹੀ ਵਿਚ, ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਅਤੇ ਉਸ ਦੀ ਲਾਸ਼ ਖੁਰਦ-ਖੁਰਦ ਕਰਨ ਦੇ ਮਾਮਲੇ ਵਿਚ ਵੀ ਅਜਿਹਾ ਹੀ ਵਾਪਰਿਆ ਹੈ। ਕੁਝ ਜੁਝਾਰੂ ਜਥੇਬੰਦੀਆਂ ਇਹ ਸੰਘਰਸ਼ ਪੂਰੀ ਇਕਾਗਰਤਾ ਨਾਲ ਲੜ ਰਹੀਆਂ ਸਨ, ਪਰ ਆਖਰਕਾਰ ਸਰਕਾਰ ਅਤੇ ਪ੍ਰਸ਼ਾਸਨ ਜਸਪਾਲ ਸਿੰਘ ਦੇ ਪਰਿਵਾਰ ਨਾਲ ਸਮਝੌਤਾ ਕਰਨ ਵਿਚ ਕਾਮਯਾਬ ਹੋ ਗਏ ਅਤੇ ਚਲ ਰਿਹਾ ਤਿੱਖਾ ਸੰਘਰਸ਼, ਜਿਸ ਵਿਚੋਂ ਇਨਸਾਫ ਮਿਲਣ ਦੀ ਆਸ ਤਾਂ ਸੀ ਹੀ, ਅਗਾਂਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਬੰਨ੍ਹ ਵੀ ਵੱਜਣਾ ਸੀ, ਵਿਚਾਲੇ ਹੀ ਟੁੱਟ ਗਿਆ। ਇਹ ਇਕੱਲੇ ਪੰਜਾਬ ਜਾਂ ਸਿੱਖਾਂ ਜਾਂ ਮੁਸਲਮਾਨਾਂ ਦਾ ਮਸਲਾ ਨਹੀਂ ਹੈ, ਸਮੁੱਚੇ ਮੁਲਕ ਵਿਚ ਅਜਿਹਾ ਮਾਹੌਲ ਬਣਾ ਦਿੱਤਾ ਗਿਆ ਹੈ ਕਿ ਭੀੜਾਂ ਫੈਸਲੇ ਕਰ ਰਹੀਆਂ ਹਨ। ਹੁਣ ਇਸ ਮਾਹੌਲ ਨੂੰ ਸਿਰਜਣ ਪਿਛੇ ਕੰਮ ਕਰ ਰਹੀ ਸਿਆਸਤ ਨੂੰ ਸਮਝਣ ਦੀ ਬੇਹੱਦ ਲੋੜ ਹੈ; ਨਹੀਂ ਤਾਂ 1984 ਤੋਂ ਬਾਅਦ 2002 ਵਾਪਰਦਾ ਰਹੇਗਾ ਅਤੇ ਦੇਸ਼ੀ ਦਨਦਨਾਉਂਦੇ ਰਹਿਣਗੇ।

# ਬਹੁਗਿਣਤੀਵਾਦ, ਘੱਟਗਿਣਤੀਆਂ ਅਤੇ ਅੱਜ ਦੇ ਹਾਲਾਤ

ਭਾਰਤ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ ਲਗਾਤਾਰ ਦੂਜੀ ਵਾਰ ਕੇਂਦਰੀ ਸਰਕਾਰ ਕਾਇਮ ਹੋ ਗਈ ਹੈ। ਪਿਛਲੇ ਪੰਜ ਸਾਲਾਂ ਦੌਰਾਨ ਇਸ ਪਾਰਟੀ ਦੀ ਸਰਕਾਰ ਨੇ ਘੱਟਗਿਣਤੀਆਂ ਬਾਰੇ ਜਿਹੜਾ ਪੈਂਤੜਾ ਮੱਲਿਆ ਸੀ, ਉਸ ਨੂੰ ਹੁਣ ਵੀ ਜਿਉਂ ਦਾ ਤਿਉਂ ਅੱਗੇ ਵਧਾਇਆ ਜਾ ਰਿਹਾ ਹੈ। ਤਕਰੀਬਨ ਹਰ ਖੇਤਰ ਵਿਚ ਇਸ ਪਾਰਟੀ ਦੀ ਪੈਂਠ ਬਣਨ ਕਾਰਨ ਕੁਝ ਖਦਸ਼ੇ ਲਗਾਤਾਰ ਖੜ੍ਹੇ ਹੋ ਰਹੇ ਹਨ। ਉਘੇ ਲੇਖਕ ਸਵਰਾਜਬੀਰ ਨੇ ਇਨ੍ਹਾਂ ਹਾਲਾਤ ਬਾਰੇ ਛਾਣ-ਬੀਣ ਆਪਣੇ ਇਸ ਲੇਖ ਵਿਚ ਕੀਤੀ ਹੈ। -ਸੰਪਾਦਕ

ਅੰਗਰੇਜ਼ੀ ਸ਼ਬਦ Majority ਲਈ ਪੰਜਾਬੀ ਵਿਚ ਬਹੁਤ ਸ਼ਬਦ ਹਨ: ਬਹੁਮਤ, ਬਹੁਸੰਮਤੀ, ਬਹੁਗਿਣਤੀ, ਬਹੁਸੰਖਿਆ ਆਦਿ; ਪਰ Majoritarianism ਵਾਸਤੇ ਪੰਜਾਬੀ ਦੇ ਸ਼ਬਦ-ਕੋਸ਼ ਵਿਚ ਕੋਈ ਸ਼ਬਦ ਨਹੀਂ। ਇਹ ਗੈਰ ਹਾਜ਼ਰੀ ਇਸ ਤੱਥ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਵਿਚ ਇਸ ਧਾਰਨਾ/ਵਿਚਾਰ ਬਾਰੇ ਜ਼ਿਆਦਾ ਚਿੰਤਨ ਨਹੀਂ ਹੋਇਆ। ਹਾਲ ਦੀ ਘੜੀ Majoritarianism ਲਈ ਸ਼ਬਦ ਬਹੁਗਿਣਤੀਵਾਦ ਵਰਤਿਆ ਜਾ ਰਿਹਾ ਹੈ।

ਲੋਕਰਾਜ ਵਿਚ ਰਾਜ ਕਰਨ ਵਾਲੀ ਪਾਰਟੀ ਨੂੰ ਦੇਸ਼ ਦੀ ਲੋਕ ਸਭਾ ਵਿਚ ਬਹੁਸੰਮਤੀ ਚਾਹੀਦੀ ਹੈ ਜਾਂ ਰਾਸ਼ਟਰਪਤੀ ਤਰਜ਼ ਦੀਆਂ ਜਮਹੂਰੀਅਤਾਂ ਵਿਚ ਉਹ ਰਾਸ਼ਟਰਪਤੀ ਬਣਦਾ ਹੈ ਜਿਸ ਨੂੰ ਜ਼ਿਆਦਾ ਵੋਟ ਮਿਲਣ। ਹਰ ਦੇਸ਼ ਵਿਚ ਕੋਈ ਧਾਰਮਿਕ ਫਿਰਕਾ ਬਹੁਗਿਣਤੀ ਵਿਚ ਹੁੰਦਾ ਹੈ ਤੇ ਬਾਕੀ ਦੇ ਫਿਰਕੇ ਘੱਟਗਿਣਤੀ ਵਿਚ।

### ਸਵਰਾਜਬੀਰ

ਇਸ ਲਈ ਚੋਣਾਂ ਵਿਚ ਉਸ ਪਾਰਟੀ ਨੂੰ ਬਹੁਸੰਮਤੀ ਮਿਲਦੀ ਹੈ ਜਿਸ ਦੇ ਹੱਕ ਵਿਚ ਬਹੁਗਿਣਤੀ ਵਾਲਾ ਫਿਰਕਾ ਵੱਡੀ ਗਿਣਤੀ ਵਿਚ ਵੋਟ ਪਾਏ। ਜ਼ਰੂਰੀ ਨਹੀਂ ਕਿ ਕਿਸੇ ਪਾਰਟੀ ਨੂੰ ਮਿਲੀ ਬਹੁਸੰਮਤੀ ਬਹੁਗਿਣਤੀ ਵਾਲੇ ਫਿਰਕੇ ਦੀਆਂ ਵੋਟਾਂ 'ਤੇ ਹੀ ਨਿਰਭਰ ਹੋਵੇ। ਬਹੁਤ ਵਾਰ ਕਿਸੇ ਪਾਰਟੀ ਨੂੰ ਬਹੁਸੰਮਤੀ ਦਿਵਾਉਣ ਵਿਚ ਬਹੁਗਿਣਤੀ ਫਿਰਕੇ ਦੇ ਲੋਕਾਂ ਦੇ ਨਾਲ-ਨਾਲ ਘੱਟਗਿਣਤੀ ਫਿਰਕੇ ਦੇ ਲੋਕਾਂ ਦੀ ਭੂਮਿਕਾ ਵੀ ਹੁੰਦੀ ਹੈ। ਇਸ ਲਈ ਲੋਕਰਾਜ ਵਿਚ ਕਿਸੇ ਪਾਰਟੀ ਦੀ ਬਹੁਸੰਮਤੀ ਹੋਣ ਤੋਂ ਦੇਸ਼ ਵਿਚ ਬਹੁਗਿਣਤੀਵਾਦ (Majoritarianism) ਦੀ ਵਿਚਾਰਧਾਰਾ ਦਾ ਗਲਬਾ ਹੋਣ ਵਿਚਕਾਰ ਬਹੁਤ ਫਰਕ ਹੈ।

ਬਹੁਗਿਣਤੀਵਾਦ ਮੂਲਵਾਦੀ ਤਰਜ਼ ਦੀ ਵਿਚਾਰਧਾਰਾ ਹੈ ਜਿਸ ਅਨੁਸਾਰ ਕਿਸੇ ਦੇਸ਼ ਜਾਂ ਸਮਾਜ ਵਿਚ ਬਹੁਗਿਣਤੀ ਫਿਰਕੇ ਦੀਆਂ ਭਾਵਨਾਵਾਂ, ਵਿਚਾਰਾਂ, ਰਵਾਇਤਾਂ, ਧਰਮ, ਭਾਸ਼ਾ, ਇਤਿਹਾਸ ਤੇ ਮਿਥਿਹਾਸ ਨੂੰ ਪਹਿਲ ਮਿਲਣੀ ਚਾਹੀਦੀ ਹੈ ਅਤੇ ਘੱਟਗਿਣਤੀਆਂ ਦੇ ਇਤਿਹਾਸ, ਮਿਥਿਹਾਸ ਤੇ ਰਵਾਇਤਾਂ ਨੂੰ ਦੋਇਮ ਸਥਾਨ। ਬਹੁਗਿਣਤੀਵਾਦ ਦੀ ਵਿਚਾਰਧਾਰਾ ਨੂੰ ਵੱਡੇ ਪਾਸਾਰ ਉਦੋਂ ਮਿਲਦੇ ਹਨ ਜਦੋਂ ਕੋਈ ਪਾਰਟੀ ਇਸ ਵਿਚਾਰਧਾਰਾ ਦਾ ਸਹਾਰਾ ਲੈ ਕੇ ਬਹੁਗਿਣਤੀ ਫਿਰਕੇ ਦੇ ਲੋਕਾਂ ਦੇ ਜਜ਼ਬਾਤ ਨੂੰ ਉਭਾਰਦਿਆਂ ਹੋਇਆਂ ਤਾਕਤ ਹਾਸਲ ਕਰਦੀ ਹੈ। ਇਹ ਵਰਤਾਰਾ ਬਹੁਤ ਜਟਿਲ ਹੁੰਦਾ ਹੈ। ਕੋਈ ਦੇਸ਼ ਅਚਨਚੇਤ ਬਹੁਗਿਣਤੀਵਾਦ ਦੀ ਵਿਚਾਰਧਾਰਾ ਦੇ ਪੜਾਅ 'ਤੇ ਨਹੀਂ ਪਹੁੰਚ ਜਾਂਦਾ। ਬਹੁਗਿਣਤੀ ਫਿਰਕੇ ਦੇ ਕੁਝ ਲੋਕ ਜੋ ਦੂਸਰੇ ਧਰਮਾਂ ਦੇ ਮੰਨਣ ਵਾਲਿਆਂ ਨੂੰ ਬਾਹਰਲੇ, ਓਪਰੇ, ਵੱਖਰੇ ਤੇ ਵਾਧੂ ਸਮਝਦੇ ਹਨ, ਇਸ ਵਿਚਾਰਧਾਰਾ ਦਾ ਪ੍ਰਚਾਰ ਕਰਦੇ ਹਨ। ਹਰ ਦੇਸ਼ ਵਿਚ ਮੁਸ਼ਕਲ ਸਮੇਂ ਆਉਂਦੇ ਹਨ ਜਦ ਆਰਥਿਕ ਅਸਮਾਨਤਾਵਾਂ ਕਾਰਨ ਬੇਰੁਜ਼ਗਾਰੀ ਵਧਦੀ ਹੈ ਅਤੇ ਸਨਅਤੀ ਤੇ ਕਿਸਾਨੀ ਖੇਤਰਾਂ ਵਿਚ ਸੰਕਟ ਪੈਦਾ ਹੁੰਦੇ ਹਨ। ਬਹੁਤੀ ਵਾਰ ਇਨ੍ਹਾਂ ਸਮੱਸਿਆਵਾਂ ਨੂੰ ਉਦਾਰਵਾਦੀ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਜਿੱਠਣ ਵਿਚ ਕਾਮਯਾਬ ਹੁੰਦੀਆਂ ਹਨ ਪਰ ਕਈ ਵਾਰ ਬਹੁਗਿਣਤੀਵਾਦ ਦੀ ਵਿਚਾਰਧਾਰਾ ਰੱਖਣ ਵਾਲੀਆਂ ਪਾਰਟੀਆਂ ਲੋਕਾਂ ਨੂੰ ਇਹ ਯਕੀਨ ਦਿਵਾਉਣ ਵਿਚ ਸਫਲ ਹੋ ਜਾਂਦੀਆਂ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕਾਰਨ ਘੱਟਗਿਣਤੀ ਫਿਰਕਿਆਂ ਵਾਲੇ ਲੋਕ ਹਨ; ਉਹ (ਘੱਟਗਿਣਤੀ ਫਿਰਕੇ ਵਾਲੇ ਲੋਕ) ਦੇਸ਼ 'ਤੇ ਹਾਵੀ ਹੋਣਾ ਚਾਹੁੰਦੇ ਹਨ ਤੇ ਇਸ ਵਾਸਤੇ ਉਹ

ਦੁਸ਼ਮਣ ਦੇਸ਼ਾਂ ਨਾਲ ਸਾਜ-ਬਾਜ ਕਰ ਰਹੇ ਹਨ; ਦੇਸ਼ ਦੀ ਅਖੰਡਤਾ ਦੀ ਰਾਖੀ ਸਿਰਫ ਬਹੁਗਿਣਤੀਵਾਦ ਵਾਲੀ ਵਿਚਾਰਧਾਰਾ ਵਾਲੀ ਪਾਰਟੀ ਹੀ ਕਰ ਸਕਦੀ ਹੈ, ਕਿਉਂਕਿ ਉਹੀ ਅਸਲੀ ਦੇਸ਼ ਭਗਤ ਹੈ ਅਤੇ ਪੁਰਾਤਨ ਧਰਮ ਤੋਂ ਮਰਿਆਦਾ ਦੀ ਰਖਵਾਲੀ ਵੀ। ਬੇਰੁਜ਼ਗਾਰੀ, ਭੁੱਖਮਰੀ ਅਤੇ ਹੋਰ ਸਮੱਸਿਆਵਾਂ ਨਾਲ ਦਰਤੇ ਹੋਏ ਲੋਕ ਸੁੱਤੇ-ਸਿਧ ਇਹੋ ਜਿਹੀ ਵਿਚਾਰਧਾਰਾ ਦਾ ਸ਼ਿਕਾਰ ਹੋ ਜਾਂਦੇ ਹਨ। ਕੁਝ ਇਸ ਤਰ੍ਹਾਂ ਦਾ ਵਰਤਾਰਾ ਹੁਣ ਭਾਰਤ ਵਿਚ ਵਾਪਰ ਰਿਹਾ ਹੈ।

ਇਥੇ ਇਹ ਪ੍ਰਸ਼ਨ ਪੁੱਛਿਆ ਜਾ ਸਕਦਾ ਹੈ ਕਿ ਜੇ ਬਹੁਗਿਣਤੀਵਾਦ ਦੇਸ਼ ਦੇ ਬਹੁਗਿਣਤੀ ਵਾਲੇ ਫਿਰਕੇ ਦੇ ਲੋਕਾਂ ਨੂੰ ਪਸੰਦ ਹੈ ਅਤੇ ਇਸ ਨੂੰ ਜਮਹੂਰੀ ਢੰਗ ਨਾਲ ਅਗਾਂਹ ਵਧਾਇਆ ਜਾ ਰਿਹਾ ਹੈ ਤਾਂ ਇਸ ਵਿਚ ਪ੍ਰੈਸ਼ਾਨੀ ਕੀ ਹੈ? ਇਤਿਹਾਸਕ ਤਜਰਬੇ ਅਨੁਸਾਰ ਬਹੁਗਿਣਤੀਵਾਦ ਕਾਰਨ ਦੇਸ਼ ਦਾ ਸਮਾਜਿਕ ਤਵਾਜ਼ਨ ਡੋਲਦਾ ਹੈ; ਘੱਟਗਿਣਤੀ ਫਿਰਕਿਆਂ ਦੇ ਲੋਕਾਂ ਵਿਚ ਬੇਗਾਨਗੀ ਦੀ ਭਾਵਨਾ ਵਧਦੀ ਹੈ; ਮੁੱਖ ਮੁੱਦੇ ਸਿਆਸੀ ਏਜੰਡੇ ਦੇ ਹਾਸੀਏ 'ਤੇ ਧੱਕ ਦਿੱਤੇ ਜਾਂਦੇ ਹਨ; ਫਿਰਕੂ ਪਾਤਾ ਵਧਣ ਨਾਲ ਵੱਖ-ਵੱਖ ਤਰ੍ਹਾਂ ਦੇ ਸਮਾਜਿਕ ਵਿਗਾੜ ਪੈਦਾ ਹੁੰਦੇ ਹਨ; ਬਹੁਗਿਣਤੀਵਾਦ ਦਾ ਝੰਡਾ ਬੁਲੰਦ ਕਰ ਰਹੀ ਪਾਰਟੀ ਦੀ ਹਮਾਇਤ ਕਰਨ ਵਾਲੇ ਸਰਮਾਏਦਾਰ ਘਰਾਣੇ ਲੋਕਾਂ ਨੂੰ ਲੁੱਟਦੇ ਹਨ। ਇਸ ਤਰ੍ਹਾਂ ਬਹੁਗਿਣਤੀਵਾਦ ਗ਼ਾਲਬ ਜਮਾਤਾਂ, ਜਾਤਾਂ ਤੇ ਸਰਮਾਏਦਾਰੀ ਦੀ ਸਾਂਝ ਦਾ ਵਸੀਲਾ ਬਣਦਾ ਹੈ ਅਤੇ ਇਸ ਸਰਦਾਰੀ ਨੂੰ ਵਧਾਉਣਾ ਲੋਚਦਾ ਹੈ।

ਬਹੁਗਿਣਤੀਵਾਦ ਜਨੂਨ ਹੈ। ਇਸ ਵਿਚ ਵਿਸ਼ਵਾਸ ਕਰਨ ਵਾਲਾ ਆਦਮੀ ਆਪਣੇ ਆਪ ਨੂੰ ਦੇਸ਼ ਭਗਤ, ਮਰਿਆਦਾ-ਪਾਲਕ, ਧਾਰਮਿਕ ਤੇ ਪੁਰਾਤਨ ਵਿਰਸੇ ਦਾ ਉਪਾਸ਼ਕ ਸਮਝਦਾ ਹੈ। ਉਹ ਆਪਣੀਆਂ ਬੁਨਿਆਦੀ ਜ਼ਰੂਰਤਾਂ ਦੀ ਕਰਬਾਨੀ ਦੇ ਕੇ ਵੀ ਬਹੁਗਿਣਤੀਵਾਦ ਵਾਲੀ ਪਾਰਟੀ ਦਾ ਹਾਮੀ ਬਣਿਆ ਰਹਿੰਦਾ ਹੈ। ਬੇਰੁਜ਼ਗਾਰੀ ਤੇ ਭੁੱਖਮਰੀ ਤੋਂ ਪੈਦਾ ਹੋਇਆ ਰੋਹ ਤੇ ਗੁੱਸਾ ਘੱਟਗਿਣਤੀ ਫਿਰਕਿਆਂ ਵਿਰੁਧ ਘਿਰਣਾ ਤੇ ਹਿੰਸਾ ਪੈਦਾ ਕਰਨ ਲਈ ਵਰਤਿਆ ਜਾਂਦਾ ਹੈ।

ਬਹੁਗਿਣਤੀਵਾਦ ਹਿੰਸਕ ਤੇ ਜ਼ੋਰ-ਜਬਰ ਕਰਨ ਵਾਲੇ ਤੌਰ-ਤਰੀਕੇ ਨਾਲ ਨਹੀਂ ਸਗੋਂ ਬਹੁਤ ਸੂਖਮ ਤਰੀਕਿਆਂ ਰਾਹੀਂ ਪ੍ਰਵਾਨ ਚੜ੍ਹਦਾ ਹੈ। ਇਹ ਪ੍ਰਚਾਰ ਸਭਿਆਚਾਰਕ ਤੇ ਧਾਰਮਿਕ ਸੰਸਥਾਵਾਂ, ਵਿਦਿਅਕ ਅਦਾਰਿਆਂ, ਮੀਡੀਆ ਦੇ ਵੱਖ-ਵੱਖ ਮਾਧਿਅਮਾਂ, ਸੋਸ਼ਲ ਮੀਡੀਆ, ਸਾਹਿਤ, ਕਲਾ ਆਦਿ ਰਾਹੀਂ ਕੀਤਾ ਜਾਂਦਾ ਹੈ। ਇਸ ਪ੍ਰਚਾਰ ਨਾਲ ਬਹੁਗਿਣਤੀ ਫਿਰਕੇ ਦੇ ਲੋਕਾਂ ਲਈ ਇਕ ਖਾਸ ਤਰ੍ਹਾਂ ਦਾ ਲੋਕ-ਲਭਾਊ ਬਿਰਤਾਂਤ ਸਿਰਜ ਕੇ ਉਨ੍ਹਾਂ ਨੂੰ ਯਕੀਨ ਦਿਵਾਇਆ ਜਾਂਦਾ ਹੈ ਕਿ ਉਹ ਦੂਸਰੇ ਲੋਕਾਂ ਤੋਂ ਉਤਮ ਤੇ ਜ਼ਿਆਦਾ ਸਭਿਆ ਹਨ; ਦੂਸਰੇ ਲੋਕਾਂ ਕਾਰਨ ਉਨ੍ਹਾਂ ਦੀ ਸਭਿਅਤਾ, ਧਰਮ ਤੇ ਪਰੰਪਰਾ ਖਤਰੇ ਵਿਚ ਹਨ। ਇਤਿਹਾਸ ਤੇ ਮਿਥਿਹਾਸ ਦੀ ਨਵੇਂ ਤਰੀਕੇ ਨਾਲ ਵਿਆਖਿਆ ਕਰਕੇ ਬਹੁਗਿਣਤੀ ਫਿਰਕੇ ਨਾਲ ਸਬੰਧਤ ਰਾਜਿਆਂ, ਰਜਵਾੜਿਆਂ, ਯੋਧਿਆਂ ਤੇ ਬਾਗੀਆਂ ਨੂੰ ਤਾਂ ਦੇਸ਼ ਭਗਤੀ ਦੀ ਰੰਗਤ ਵਿਚ ਰੰਗਿਆ ਜਾਂਦਾ ਹੈ ਪਰ ਘੱਟਗਿਣਤੀ ਫਿਰਕੇ ਨਾਲ ਸਬੰਧਤ ਅਜਿਹੇ ਲੋਕਾਂ ਨੂੰ ਜ਼ੁਲਮ ਕਰਨ ਵਾਲੇ ਤੇ ਦੇਸ਼-ਧ੍ਰੋਹੀ ਗਰਦਾਨਿਆ ਜਾਂਦਾ ਹੈ। ਭਾਸ਼ਾ ਬਹੁਗਿਣਤੀਵਾਦ ਦੀ ਵਿਚਾਰਧਾਰਾ ਨੂੰ ਵਿਸਥਾਰ ਦੇਣ ਵਿਚ ਕੇਂਦਰੀ ਧੁਰੇ ਵਜੋਂ ਕੰਮ ਕਰਦੀ ਹੈ। ਬਹੁਗਿਣਤੀ ਫਿਰਕੇ ਵਾਲੇ ਲੋਕ ਜਿਹੜੀ ਭਾਸ਼ਾ ਜ਼ਿਆਦਾ ਬੋਲਦੇ ਹਨ, ਉਸ ਨੂੰ ਵਡਿਆ ਕੇ ਰਾਸ਼ਟਰੀ ਭਾਸ਼ਾ ਵਜੋਂ ਪੇਸ਼ ਕੀਤਾ ਜਾਂਦਾ ਹੈ ਤੇ ਦੂਸਰੀਆਂ ਭਾਸ਼ਾਵਾਂ ਨੂੰ ਸਿੱਧੇ-ਅਸਿੱਧੇ ਢੰਗ ਨਾਲ ਛੁਟਿਆਇਆ ਜਾਂਦਾ ਹੈ। ਇਸ ਦਾ ਅੰਤਿਮ ਨਿਸ਼ਾਨਾ ਆਪਣੇ ਆਪ ਨੂੰ ਰਾਸ਼ਟਰਵਾਦ ਵਜੋਂ ਪੇਸ਼ ਕਰਨਾ ਹੁੰਦਾ ਹੈ। ਇਸ ਤਰ੍ਹਾਂ ਬਹੁਗਿਣਤੀਵਾਦ ਦੀ ਪ੍ਰੋਤ੍ਰਤਾ ਕਰ ਰਹੀ ਪਾਰਟੀ ਨੂੰ ਦੇਸ਼ ਦੀ ਕੌਮੀ ਜਾਂ ਰਾਸ਼ਟਰੀ ਪਾਰਟੀ ਵਜੋਂ ਨਿਵਾਜਿਆ ਜਾਂਦਾ ਹੈ ਤੇ ਦੂਸਰੀਆਂ ਪਾਰਟੀਆਂ

ਨੂੰ ਸੌਤੇ ਹਿੱਤਾਂ ਵਾਲੀਆਂ ਜਥੇਬੰਦੀਆਂ ਜਾਂ ਖੇਤਰੀਆਂ ਪਾਰਟੀਆਂ ਵਜੋਂ। ਕਈ ਵਾਰ ਦੂਸਰੀਆਂ ਪਾਰਟੀਆਂ 'ਤੇ ਦੇਸ਼ ਦੇ ਹਿੱਤਾਂ ਦੇ ਵਿਰੋਧੀ ਹੋਣ ਦੇ ਦੋਸ਼ ਵੀ ਲਾਏ ਜਾਂਦੇ ਹਨ। ਬਹੁਗਿਣਤੀਵਾਦ ਬਹੁਗਿਣਤੀ ਫਿਰਕੇ ਦਾ ਲੋਕ-ਧਰਮ ਬਣਨ ਦੀ ਲੋਚਾ ਰੱਖਦਾ ਹੈ।

ਬਹੁਗਿਣਤੀਵਾਦ ਦੇ ਓਹਲੇ ਕਈ ਕੁਝ ਪਨਪਦਾ ਹੈ; ਇਹ ਮਰਦ-ਪ੍ਰਧਾਨ ਸੋਚ ਸਮਾਜ ਦਾ ਹਮਾਇਤੀ ਹੈ; ਇਸ ਦੇ ਅਨੁਸਾਰ ਔਰਤਾਂ ਨੂੰ ਇਕ ਖਾਸ ਤਰ੍ਹਾਂ ਦਾ ਲਿਬਾਸ ਪਾਉਣਾ ਚਾਹੀਦਾ ਹੈ ਤੇ ਉਸ ਮਰਿਆਦਾ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਹੜੀ ਉਹਦੇ ਵਾਸਤੇ ਮਰਦਾਂ ਨੇ ਬਣਾਈ ਹੈ। ਬਹੁਗਿਣਤੀ ਫਿਰਕੇ ਦੇ ਲੋਕਾਂ ਨੂੰ ਇਕ ਖਾਸ ਤਰ੍ਹਾਂ ਦੀ ਮਰਦਾਨਗੀ ਦਿਖਾਉਣ ਲਈ ਉਤਸ਼ਾਹਿਤ ਵੀ ਕੀਤਾ ਜਾਂਦਾ ਹੈ।

ਬਹੁਗਿਣਤੀਵਾਦ ਦੇ ਅਣਲਿਖੇ ਅਸੂਲਾਂ ਅਨੁਸਾਰ ਜੇ ਤੁਸੀਂ ਉਹ ਕਰਦੇ, ਕਹਿੰਦੇ ਤੇ ਲਿਖਦੇ ਹੋ ਜੋ ਬਹੁਗਿਣਤੀ ਦੇ ਲੋਕ-ਮਨ ਨੂੰ ਪ੍ਰਵਾਨ ਹੈ, ਤਾਂ ਸਭ ਕੁਝ ਠੀਕ ਠਾਕ ਹੈ; ਤੁਸੀਂ ਥੋੜ੍ਹੀ ਬਹੁਤ ਖੁੱਲ੍ਹ ਲੈ ਸਕਦੇ ਹੋ; ਪਰ ਜਦੋਂ ਕੋਈ ਸ਼ਖਸ ਬਹੁਗਿਣਤੀਵਾਦ ਦੇ ਪ੍ਰਵਾਨਿਤ ਮਾਪਦੰਡਾਂ ਤੋਂ ਬਾਹਰ ਪੈਰ ਰੱਖਦਾ ਹੈ ਤਾਂ ਉਸ ਨਾਲ ਕੁਝ ਵੀ ਵਾਪਰ ਸਕਦਾ ਹੈ; ਉਸ ਨੂੰ ਦੇਸ਼-ਧ੍ਰੋਹੀ ਗਰਦਾਨਿਆ ਜਾ ਸਕਦਾ ਹੈ; ਸ਼ਹਿਰੀ ਨਕਸਲੀ, ਦੇਸ਼ ਦੇ ਟੋਟੇ-ਟੋਟੇ ਕਰਨ ਵਾਲਾ, ਮਰਿਆਦਾ ਦਾ ਉਲੰਘਣ ਕਰਨ ਵਾਲਾ ਜਾਂ ਕੁਝ ਹੋਰ ਕਿਹਾ ਜਾ ਸਕਦਾ ਹੈ; ਉਸ 'ਤੇ ਕੋਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ; ਉਹ ਹਜ਼ੂਮੀ ਹਿੰਸਾ ਦਾ ਸ਼ਿਕਾਰ ਹੋ ਸਕਦਾ ਹੈ; ਸਮਾਜ, ਬਹੁਗਿਣਤੀਵਾਦ ਦੀ ਵਿਚਾਰਧਾਰਾ ਵਿਚ ਫਸਿਆ ਹੋਣ ਕਾਰਨ ਉਸ 'ਤੇ ਹੋਣ ਵਾਲੇ ਹਮਲਿਆਂ ਬਾਰੇ ਚੁੱਪ ਰਹੇਗਾ; ਕਈ ਵਾਰ ਇਹੋ ਜਿਹੇ ਹਮਲਿਆਂ ਦੀ ਹਮਾਇਤ ਵੀ ਕੀਤੀ ਜਾਂਦੀ ਹੈ।

ਕੀ ਬਹੁਗਿਣਤੀਵਾਦ ਹਮੇਸ਼ਾ ਕਾਇਮ ਰਹਿਣ ਵਾਲੀ ਵਿਚਾਰਧਾਰਾ ਹੈ? ਕੀ ਇਸ ਵਿਰੁਧ ਲੜਿਆ ਨਹੀਂ ਜਾ ਸਕਦਾ? ਇਥੇ ਇਹ ਸਮਝਣ ਦੀ ਜ਼ਰੂਰਤ ਹੈ ਕਿ ਬਹੁਗਿਣਤੀ ਵਾਲੇ ਫਿਰਕੇ ਦੀ ਬਣਤਰ ਕਈ ਵੀ ਇਕਸਾਰ ਨਹੀਂ ਹੁੰਦੀ। ਉਸ ਵਿਚ ਵੱਖ-ਵੱਖ ਵਰਗਾਂ, ਜਮਾਤਾਂ, ਜਾਤਾਂ ਤੇ ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕ ਸ਼ਾਮਲ ਹੁੰਦੇ ਹਨ। ਬਹੁਤੀ ਵਾਰ ਬਹੁਗਿਣਤੀ ਫਿਰਕੇ ਦੀ ਵੱਡੀ ਤਾਦਾਦ ਦੂਸਰੇ ਫਿਰਕਿਆਂ ਨਾਲ ਏਕਤਾ ਤੇ ਸਮਤਾ ਬਣਾਈ ਰੱਖਣਾ ਚਾਹੁੰਦੀ ਹੈ। ਇਹ ਇਤਿਹਾਸ ਦੇ ਕੁਝ ਦੌਰਾਂ ਵਿਚ ਹੀ ਹੁੰਦਾ ਹੈ, ਜਦ ਬਹੁਗਿਣਤੀ ਫਿਰਕਾ ਬਹੁਗਿਣਤੀਵਾਦ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਉਹ ਲੋਕ, ਪਾਰਟੀਆਂ ਤੇ ਸੰਸਥਾਵਾਂ, ਜਿਹੜੇ ਇਸ ਵਿਚਾਰਧਾਰਾ ਦਾ ਜਾਲ ਬੁਣਦੇ ਹਨ, ਇਸ ਦਾ ਫਾਇਦਾ ਉਠਾਉਂਦੇ ਹਨ। ਇਸ ਲਈ ਬਹੁਗਿਣਤੀਵਾਦ ਦੇ ਵਿਰੁਧ ਲੜਾਈ ਸਿਰਫ ਘੱਟਗਿਣਤੀ ਫਿਰਕੇ ਵਾਲੇ ਲੋਕਾਂ ਦੇ ਗੱਠਜੋੜ ਨਾਲ ਨਹੀਂ ਲੜੀ ਜਾ ਸਕਦੀ। ਇਸ ਵਿਚ ਬਹੁਗਿਣਤੀ ਫਿਰਕਿਆਂ ਨਾਲ ਸਬੰਧਿਤ ਲੋਕਾਂ ਦਾ ਸ਼ਾਮਲ ਹੋਣਾ ਬਹੁਤ ਜ਼ਰੂਰੀ ਹੈ। ਇਹ ਦਲੀਲ ਭਾਰਤ ਦੇ ਮੌਜੂਦਾ ਹਾਲਾਤ 'ਤੇ ਵੀ ਢੁੱਕਦੀ ਹੈ। ਬਹੁਗਿਣਤੀਵਾਦ ਵਿਰੁਧ ਯੁੱਧ ਵਿਚ ਵੱਡਾ ਹਿੱਸਾ ਬਹੁਗਿਣਤੀ ਨਾਲ ਸਬੰਧਤ ਫਿਰਕੇ ਦੇ ਲੋਕਾਂ ਨੇ ਹੀ ਪਾਉਣਾ ਹੈ। ਇਨ੍ਹਾਂ ਹਾਲਾਤ ਨੂੰ ਸਮਝਣ ਵਾਲੇ ਚਿੰਤਕਾਂ, ਆਗੂਆਂ ਤੇ ਪਾਰਟੀਆਂ ਨੂੰ ਬਹੁਗਿਣਤੀ ਫਿਰਕੇ ਦੇ ਲੋਕਾਂ ਦਾ ਮਨ ਜਿੱਤਣ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਇਹ ਦੱਸਣ ਦੀ ਲੋੜ ਹੈ ਕਿ ਬਹੁਗਿਣਤੀਵਾਦ ਨਾਲ ਦੇਸ਼ ਦੇ ਲੋਕਾਂ ਦਾ ਭਲਾ ਨਹੀਂ ਹੁੰਦਾ; ਇਹ ਵਿਚਾਰਧਾਰਾ (ਬਹੁਗਿਣਤੀਵਾਦ) ਲੋਕਾਂ ਦਾ ਧਿਆਨ ਉਨ੍ਹਾਂ ਦੇ ਅਸਲੀ ਮੁੱਦਿਆਂ ਤੋਂ ਪਰ੍ਹੇ ਹਟਾਉਣ ਲਈ ਵਰਤਿਆ ਜਾਣ ਵਾਲਾ ਸੰਦ ਹੈ; ਇਸ ਨੂੰ ਉਹ ਤਾਕਤਾਂ ਵਰਤ ਰਹੀਆਂ ਹਨ ਜੋ ਦੇਸ਼ ਨੂੰ ਪੁੱਠਾ ਗੋਤਾ ਦੇਣਾ ਚਾਹੁੰਦੀਆਂ ਹਨ। ਜਾਹਿਰ ਹੈ ਕਿ ਬਹੁਗਿਣਤੀਵਾਦ ਵਿਰੁਧ ਲੜਾਈ ਲੜਨ ਲਈ ਲੋਕਾਂ ਦੇ ਵਿਸ਼ਾਲ ਜਮਹੂਰੀ ਏਕੇ ਦੀ ਜ਼ਰੂਰਤ ਹੈ।

## ਠਾਹ-ਸੋਟਾ -ਚਾਚਾ ਬੋਲਿਹਾਜ਼

ਦਿੱਲੀ ਕਿ ਦੈਂਤ?

ਜਿਨ੍ਹਾਂ ਇਹਦੀ ਆਜ਼ਾਦੀ ਲਈ ਸੀਸ ਵਾਰੇ, ਇਹ ਉਨ੍ਹਾਂ ਦਾ ਬਾਗ ਉਜਾੜਦੀ ਰਹੀ। ਪੀ ਪੀ ਕੇ ਖੂਨ ਬੋਏਸਿਆਂ ਦਾ, ਤਪਦਾ ਆਪਣਾ ਸੀਨਾ ਹੀ ਠਾਰਦੀ ਰਹੀ। ਕਰ ਕੇ ਜ਼ਬਰ ਤੇ ਧੌਂਸ ਹਕੂਮਤਾਂ ਦੀ, ਹੱਕ ਸਦਾ ਆਜ਼ਾਦੀ ਦਾ ਮਾਰਦੀ ਰਹੀ। ਕੌਮ ਵੇਚੁ ਗੱਦਾਰਾਂ ਤੇ ਟੋਡੀਆਂ ਨੂੰ, ਭਾਈਵਾਲ ਬਣਾ ਸਤਿਕਾਰਦੀ ਰਹੀ। ਜੁਲਮ ਆਸਰੇ ਕਰ ਲਏ ਧੌਣ ਉਚੀ, ਸਿਰੜ ਸਿਦਕ ਦੇ ਅੱਗੇ ਪਰ ਹਾਰਦੀ ਰਹੀ। ਕਦੇ ਮਿੱਤ ਨਾ ਬਣੀ ਘੱਟਗਿਣਤੀਆਂ ਦੀ, ਦਿੱਲੀ ਦੈਂਤ ਦਾ ਰੂਪ ਹੀ ਧਾਰਦੀ ਰਹੀ।

# ਹਿੰਦੂਤਵੀ ਹਮਲਾ: ਪੱਤਰਕਾਰਾਂ ਦੀ ਗ੍ਰਿਫਤਾਰੀ ਅਤੇ ਮੀਡੀਆ ਦੀ ਭੂਮਿਕਾ

ਨਰਿੰਦਰ ਮੋਦੀ-ਅਮਿਤ ਸ਼ਾਹ ਦੀ ਕਮਾਨ ਹੇਠ ਸੰਘ ਬ੍ਰਿਗੇਡ ਦੀ ਸਰਕਾਰ ਦੁਬਾਰਾ ਬਣ ਜਾਣ ਤੋਂ ਬਾਅਦ ਪੱਤਰਕਾਰਾਂ ਅਤੇ ਆਲੋਚਕਾਂ ਦੀਆਂ ਧਤਾਧਤ ਗ੍ਰਿਫਤਾਰੀਆਂ ਸ਼ੁਰੂ ਹੋ ਗਈਆਂ ਹਨ। ਯੂ.ਪੀ. ਦੇ ਮੁੱਖ ਮੰਤਰੀ ਮਹੰਤ ਅਦਿਤਿਆਨਾਥ ਬਾਰੇ ਕਥਿਤ ਅਪਮਾਨਜਨਕ ਸਮੱਗਰੀ ਸ਼ੇਅਰ ਕਰਨ ਦੇ ਇਲਜ਼ਾਮ ਤਹਿਤ ਦਿੱਲੀ ਤੋਂ ਫਰੀਲਾਂਸ ਪੱਤਰਕਾਰ ਪ੍ਰਸ਼ਾਂਤ ਕਨੌਜੀਆ, ਨੋਇਡਾ ਤੋਂ ਨੇਸ਼ਨ ਲਾਈਵ ਨਿਊਜ਼ ਚੈਨਲ ਦੀ ਮੁਖੀ ਇਸ਼ੀਕਾ ਸਿੰਘ ਅਤੇ ਸੰਪਾਦਕ ਅਨੁਜ ਸ਼ੁਕਲਾ (ਜੋ ਮੋਦੀ ਦੇ ਹੱਕ ਵਿਚ 'ਮੈਂ ਵੀ ਚੌਕੀਦਾਰ' ਮੁਹਿੰਮ ਦਾ ਵੱਡਾ ਚੈਂਪੀਅਨ ਰਹਿ ਚੁੱਕਾ ਹੈ) ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਸ ਚੈਨਲ ਨੇ ਇਕ ਔਰਤ ਦੀ ਵੀਡੀਓ ਫੁਟੇਜ ਦਿਖਾ ਕੇ ਇਸ ਮਾਮਲੇ ਉੱਪਰ ਲਾਈਵ ਚਰਚਾ ਕੀਤੀ ਸੀ। ਔਰਤ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਮਹੰਤ ਅਦਿਤਿਆਨਾਥ ਨਾਲ

**ਥੂਟਾ ਸਿੰਘ**  
ਫੋਨ: +91-94634-74342

ਵੱਟਸਐਪ ਜ਼ਰੀਏ ਇਸ਼ਕ ਚੱਲ ਰਿਹਾ ਹੈ ਅਤੇ ਉਹ ਉਸ ਨਾਲ ਵਿਆਹ ਕਰਾਉਣਾ ਚਾਹੁੰਦੀ ਹੈ। ਇਸੇ ਹਫਤੇ ਮਹੰਤ ਬਾਰੇ ਸੋਸ਼ਲ ਮੀਡੀਆ ਉੱਪਰ ਟਿੱਪਣੀਆਂ ਕਰਨ ਦੇ ਇਲਜ਼ਾਮ ਵਿਚ 7 ਹੋਰ ਵਿਅਕਤੀਆਂ ਨੂੰ ਵੀ ਯੂ.ਪੀ. ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਸ਼ਾਂਤ ਕਨੌਜੀਆ ਦੀ ਪਤਨੀ ਵਲੋਂ ਸੁਪਰੀਮ ਕੋਰਟ ਵਿਚ ਚਿੱਠ ਪਾਉਣ 'ਤੇ ਭਾਵੇਂ ਸੁਪਰੀਮ ਕੋਰਟ ਵਲੋਂ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦੇਣ ਨਾਲ ਉਸ ਦੀ ਰਿਹਾਈ ਸੰਭਵ ਹੋ ਗਈ ਲੇਕਿਨ ਬਾਕੀ ਪੱਤਰਕਾਰ ਅਤੇ ਟਿੱਪਣੀਕਾਰ ਸੀਖਾਂ ਪਿੱਛੇ ਡੱਕੇ ਹੋਏ ਹਨ। ਪਤਾ ਨਹੀਂ ਉਨ੍ਹਾਂ ਨੂੰ ਕਿੰਨਾ ਵਕਤ ਜੇਲ੍ਹਾਂ ਵਿਚ ਸਤਨਾ ਪਵੇ।

ਯਾਦ ਰਹੇ ਕਿ ਗ੍ਰਿਫਤਾਰੀਆਂ ਦਾ ਘੇਰਾ ਅਦਿਤਿਆਨਾਥ ਦੇ ਮਾਮਲੇ ਤਕ ਮਹਿੰਦੂਦ ਨਹੀਂ। ਝਾਰਖੰਡ ਤੋਂ ਪੱਤਰਕਾਰ ਤੇ ਲੇਖਕ ਰੂਪੇਸ਼ ਕੁਮਾਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ 'ਖਤਰਨਾਕ ਮਾਓਵਾਦੀ' ਦਾ ਇਲਜ਼ਾਮ ਲਗਾ ਕੇ ਗ੍ਰਿਫਤਾਰ ਕੀਤਾ ਗਿਆ ਹੈ। ਮੁੰਬਈ ਦੀ ਔਰਤ ਪੱਤਰਕਾਰ ਨਿਕਿਤਾ ਰਾਵ ਵਲੋਂ ਸਰਕਾਰ ਨੂੰ ਤਿੱਖੇ ਸਵਾਲ ਪੁੱਛਣ 'ਤੇ ਸੱਤਾਧਾਰੀ ਬੁਰਫ਼ਾਗਰਦਾਂ ਨੇ ਉਸ ਉੱਪਰ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਲਹੂ-ਲਹਾਣ ਕਰ ਦਿੱਤਾ ਗਿਆ। ਤਾਮਿਲਨਾਡੂ ਵਿਚ ਹਿੰਦੂ ਮੱਕਾਲ ਕਾਚੀ ਦੇ ਆਗੂ ਦੀ ਸ਼ਿਕਾਇਤ 'ਤੇ ਫਿਲਮ ਨਿਰਦੇਸ਼ਕ ਤੇ ਦਲਿਤ ਕਾਰਕੁਨ ਪਾਰਣਜੀਤ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਉਸ ਨੇ ਪਿਛਲੇ ਦਿਨੀਂ ਟਿੱਪਣੀ ਕੀਤੀ ਸੀ ਕਿ ਚੋਲ ਸੁਲਤਾਨ ਰਾਜਾ ਰਾਜਾ-1 ਦਾ ਰਾਜ (985-1014) ਇਤਿਹਾਸ ਦਾ ਕਾਲਾ ਤਾਨਾਸ਼ਾਹ ਦੌਰ ਸੀ। ਸ਼ਾਮਲੀ (ਯੂ.ਪੀ.) ਵਿਚ ਰੇਲਵੇ ਅੰਦਰ ਕ੍ਰਿਸ਼ਣਾਚਾਰ ਦੀ ਰਿਪੋਰਟ ਕਰਨ ਗਏ ਸਟਿੰਗਰ (ਸਥਾਨਕ ਰਿਪੋਰਟਰ) ਉੱਪਰ ਰੇਲਵੇ ਪੁਲਿਸ ਦੇ ਗੈਂਗ ਨੇ ਹਮਲਾ ਕਰਕੇ ਅਤੇ ਉਸ ਨੂੰ ਨੰਗਾ ਕਰਕੇ ਉਸ ਦੀ ਬੇਤਹਾਸ਼ਾ ਕੁੱਟਮਾਰ ਕਰਨ ਅਤੇ ਦਰੋਗੇ ਵਲੋਂ ਪੱਤਰਕਾਰ ਦੇ ਮੂੰਹ ਵਿਚ ਪੇਸ਼ਾਬ ਕਰਨ ਦੀ ਵੀ ਖਬਰ ਹੈ।

ਐਡੀਟਰਜ਼ ਗਿਲਡ ਅਤੇ ਹੋਰ ਕਈ ਮੀਡੀਆ ਸੰਸਥਾਵਾਂ ਨੇ ਪ੍ਰਸ਼ਾਂਤ ਕਨੌਜੀਆ ਅਤੇ ਨਿਊਜ਼ ਚੈਨਲ ਦੀ ਮੁਖੀ ਅਤੇ ਸੰਪਾਦਕ ਦੀ ਗ੍ਰਿਫਤਾਰੀ ਵਿਰੁਧ ਤਾਂ ਸਟੈਂਡ ਲਿਆ ਹੈ ਅਤੇ ਦਿੱਲੀ ਵਿਚ ਸੈਂਕੜੇ ਪੱਤਰਕਾਰਾਂ ਵਲੋਂ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਲੇਕਿਨ ਰੂਪੇਸ਼ ਕੁਮਾਰ ਸਿੰਘ ਦੀ ਗ੍ਰਿਫਤਾਰੀ ਬਾਰੇ ਚੁੱਪ ਵੱਟ ਲਈ ਗਈ। ਉਸ ਦੇ ਬਾਰੇ ਸਿਰਫ ਸੰਵੇਦਨਸ਼ੀਲ ਪੱਤਰਕਾਰਾਂ ਨੇ ਹੀ ਇਕੱਠੇ ਹੋ ਕੇ ਆਵਾਜ਼ ਉਠਾਈ ਹੈ। ਰੂਪੇਸ਼ ਕੁਮਾਰ ਸਿੰਘ ਧੜੇਲੇਦਾਰ ਪੱਤਰਕਾਰ ਅਤੇ ਜੁਝਾਰੂ ਲੇਖਕ ਹਨ ਜਿਸ ਦੇ ਲੇਖ ਕਈ ਚਰਚਿਤ



**ਰੂਪੇਸ਼ ਕੁਮਾਰ ਸਿੰਘ**

ਰਸਾਲਿਆਂ ਦੇ ਨਾਲ ਨਾਲ 'ਦਕਸ਼ਿਨ ਕੋਸਲ' ਵਿਚ ਅਕਸਰ ਛਪਦੇ ਰਹਿੰਦੇ ਹਨ; ਖਾਸ ਕਰਕੇ ਆਦਿਵਾਸੀ ਸੰਘਰਸ਼ਾਂ ਬਾਰੇ ਉਸ ਦੀਆਂ ਰਿਪੋਰਟਾਂ ਚਰਚਾ ਦਾ ਵਿਸ਼ਾ ਬਣੀਆਂ ਹਨ।

ਰੂਪੇਸ਼ ਕੁਮਾਰ ਸਿੰਘ ਨੇ ਸਰਕਾਰ ਦੀਆਂ ਨੀਤੀਆਂ ਅਤੇ ਜ਼ਬਰ ਵਿਰੁਧ ਬੇਬਾਕੀ ਨਾਲ ਲਿਖਿਆ ਹੈ। ਇਸੇ ਲਈ ਉਸ ਨੂੰ ਫਰਜ਼ੀ ਕੇਸ ਵਿਚ ਫਸਾ ਕੇ ਜੇਲ੍ਹ ਵਿਚ ਡੱਕਿਆ ਗਿਆ ਹੈ। ਗ੍ਰਿਫਤਾਰੀ ਸਮੇਂ ਉਸ ਕੋਲੋਂ ਜੋ 'ਮਾਓਵਾਦੀ ਸਾਹਿਤ' ਬਰਾਮਦ ਦਿਖਾਇਆ ਹੈ, ਉਹ



**ਪ੍ਰਸ਼ਾਂਤ ਕਨੌਜੀਆ**

ਦਰਅਸਲ 'ਲਾਲ ਮਾਟੀ' ਰਸਾਲਾ ਹੈ ਜਿਸ ਦਾ ਉਹ ਸੰਪਾਦਕ ਹੈ। ਜਦੋਂ ਬੋਝੇ ਸਾਲ ਪਹਿਲਾਂ ਛੱਤੀਸਗੜ੍ਹ ਵਿਚ ਦੋ ਪੱਤਰਕਾਰਾਂ ਸੋਮਾਰੂ ਨਾਗ ਅਤੇ ਸੰਤੋਸ਼ ਯਾਦਵ ਨੂੰ ਮਾਓਵਾਦੀ ਹਮਾਇਤੀ ਦੱਸ ਕੇ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਸੰਬੰਧਤ ਅਖਬਾਰ ਅਤੇ ਟੀਵੀ ਚੈਨਲ ਉਨ੍ਹਾਂ ਨੂੰ ਆਪਣੇ ਪੱਤਰਕਾਰ ਮੰਨਣ ਤੋਂ ਹੀ ਮੁੱਕਰ ਗਏ ਸਨ।

ਦਰਅਸਲ, ਇਹ ਅਜਿਹੇ ਹਨ ਜੋ

ਆਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਕਾਰਪੋਰੇਟ ਮਾਫੀਆ, ਹੁਕਮਰਾਨਾਂ ਅਤੇ ਰਾਜ ਮਸ਼ੀਨਰੀ ਦੇ ਲੋਕ ਦੁਸ਼ਮਣ ਗੱਠਜੋੜ ਦੀ ਅਸਲੀਅਤ ਸਾਹਮਣੇ ਲਿਆਉਂਦੇ ਹਨ ਅਤੇ ਦੱਬੇਕੁਚਲੇ ਅਵਾਮ ਦੇ ਅਸਲ ਮੁੱਦਿਆਂ ਉੱਪਰ ਬੇਖੱਛੇ ਹੋ ਕੇ ਜ਼ਮੀਨੀ ਰਿਪੋਰਟਿੰਗ ਕਰ ਰਹੇ ਹਨ। ਇਨ੍ਹਾਂ ਨੂੰ ਨਾ ਤਾਂ ਮਹਾਂਨਗਰਾਂ ਵਿਚ ਬੈਠੇ ਮੋਟੀਆਂ ਤਨਖਾਹਾਂ ਲੈਣ ਵਾਲੇ ਵੱਡੇ ਪੱਤਰਕਾਰਾਂ ਵਾਂਗ ਮਾਨਤਾ ਮਿਲਦੀ ਹੈ ਅਤੇ ਨਾ ਹੀ ਇਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਮੀਡੀਆ ਸੰਸਥਾਵਾਂ ਇਨ੍ਹਾਂ ਦੇ ਹੱਕ ਵਿਚ ਖੜ੍ਹਦੀਆਂ ਹਨ।

ਸਚਾਈ ਇਹ ਹੈ ਕਿ ਮੀਡੀਆ ਅੰਦਰ ਜਮਾਤੀ ਵੰਡ ਬੜੀ ਸਪਸ਼ਟ ਹੈ। 'ਮੁੱਖਧਾਰਾ' ਮੀਡੀਆ, ਖਾਸ ਕਰਕੇ ਇਲੈਕਟ੍ਰਾਨਿਕ ਮੀਡੀਆ ਉੱਪਰ ਕਾਰਪੋਰੇਟ ਘਰਾਣਿਆਂ ਦੀ ਅਜ਼ਾਰੇਦਾਰੀ ਹੈ। ਪੱਤਰਕਾਰਾਂ ਲਈ ਇਹ ਇਮਤਿਹਾਨ ਦੀ ਘੜੀ ਹੈ। ਪੱਤਰਕਾਰਾਂ ਅੱਗੇ ਅੱਜ ਮੁੱਖ ਚੁਣੌਤੀ ਇਹੀ ਹੈ - ਸਰਕਾਰੀ ਪ੍ਰੈੱਸ ਕਾਨਫਰੰਸਾਂ ਦੇ ਪ੍ਰੈੱਸ ਨੋਟ ਛਾਪਣੇ ਹਨ ਜਾਂ ਪੱਤਰਕਾਰੀ ਦਾ ਸੱਚਾ ਫਰਜ਼ ਨਿਭਾਉਂਦੇ ਹੋਏ ਸਮਾਜ ਦੇ ਮੁੱਦਿਆਂ ਅਤੇ ਸਰੋਕਾਰਾਂ ਨੂੰ ਮੁੱਖ ਰੱਖਦੇ ਹੋਏ ਸੱਚੀ ਰਿਪੋਰਟਿੰਗ ਕਰਨੀ ਹੈ। ਕਥਿਤ ਮੁੱਖਧਾਰਾ ਮੀਡੀਆ ਦਾ ਵੱਡਾ ਹਿੱਸਾ ਦਰਬਾਰੀ ਪੱਤਰਕਾਰਾਂ ਦਾ ਹੈ ਜੋ ਸੱਤਾ ਦੀ ਚਾਪਲੂਸੀ ਕਰਕੇ ਆਪਣਾ ਭਵਿੱਖ ਚਮਕਾਉਣ ਵਿਚ ਜੁਟੇ ਹੋਏ ਹਨ। ਉਨ੍ਹਾਂ ਲਈ ਪ੍ਰੈੱਸ/ਮੀਡੀਆ ਦੀ ਆਜ਼ਾਦੀ ਕੋਈ ਮਾਇਨੋ ਨਹੀਂ ਰੱਖਦੀ, ਉਹ ਨਿਰੋਲ ਸੱਤਾ ਅਤੇ ਕਾਰਪੋਰੇਟ ਸਮੂਹਾਂ ਦੇ ਦਲਾਲ ਹਨ। ਪੁਲਿਸ ਅਤੇ ਹੋਰ ਸਰਕਾਰੀ ਤੰਤਰ ਵਲੋਂ ਬੇਬਾਕ ਪੱਤਰਕਾਰ ਜਾਂ ਲੇਖਕ ਨੂੰ ਅਲੱਗ-ਥਲੱਗ ਕਰਨ ਲਈ ਉਸ ਉੱਪਰ ਮਾਓਵਾਦੀ ਹਮਾਇਤੀ ਹੋਣ ਦਾ ਨੱਪਾ ਲਗਾਉਣਾ ਸੋਚੀ-ਸਮਝੀ ਸਕੀਮ ਹੁੰਦੀ ਹੈ ਲੇਕਿਨ ਦਰਬਾਰੀ ਖਸਲਤ ਵਾਲਿਆਂ ਨੂੰ ਇਨ੍ਹਾਂ ਤੋਂ ਵਿੱਥ ਬਣਾ ਲੈਣ ਲਈ ਬਹਾਨਾ ਮਿਲ ਜਾਂਦਾ ਹੈ।

ਹੁਣ ਤਾਂ ਹਾਲਤ ਇਹ ਬਣ ਚੁੱਕੀ ਹੈ ਕਿ ਪ੍ਰੈੱਸ ਕਲੱਬ ਆਫ ਇੰਡੀਆ ਦੇ ਕੁਝ ਅਹੁਦੇਦਾਰਾਂ ਨੇ ਅਦਿਤਿਆਨਾਥ ਬਾਬਤ ਸਮੱਗਰੀ ਨੂੰ 'ਪੱਤਰਕਾਰੀ ਦੀ ਆੜ ਵਿਚ ਕਿਰਦਾਰਕ੍ਰਮੀ ਅਤੇ ਬਲੈਕਮੇਲਿੰਗ ਕਰਨ 'ਤੇ ਉਤਾਰੂ ਏਜੰਡੇ ਵਾਲੇ ਪੱਤਰਕਾਰ' ਕਰਾਰ ਦੇ ਕੇ ਨਾ ਸਿਰਫ ਇਸ ਦੀ ਖੁੱਲ੍ਹੇਆਮ ਨਿਖੇਧੀ ਕੀਤੀ ਹੈ ਸਗੋਂ ਮੀਡੀਆ ਸੰਸਥਾਵਾਂ ਵਲੋਂ ਲਏ ਸਟੈਂਡ ਅਤੇ ਰੋਸ ਮੁਜ਼ਾਹਰੇ ਦਾ ਵਿਰੋਧ ਕਰਦਿਆਂ ਹੋਰ ਪੱਤਰਕਾਰਾਂ ਨੂੰ ਐਸੇ ਪੱਤਰਕਾਰਾਂ ਨਾਲ ਕੋਈ ਹਮਦਰਦੀ ਨਾ ਰੱਖਣ ਅਤੇ ਉਨ੍ਹਾਂ ਦਾ ਪਰਦਾਫਾਸ਼ ਕਰਨ ਦੀਆਂ ਅਪੀਲਾਂ ਤਕ ਕੀਤੀਆਂ ਗਈਆਂ ਹਨ।

ਰੂਪੇਸ਼ ਕੁਮਾਰ ਸਿੰਘ ਦੇ ਹੱਕ ਵਿਚ ਵੀ ਜਮਹੂਰੀ ਲੋਕ-ਪੱਖੀ ਤਾਕਤਾਂ ਅਤੇ ਕੁਝ ਘੱਟ ਚਰਚਿਤ ਪੱਤਰਕਾਰਾਂ ਨੇ ਹੀ ਡਟ ਕੇ ਸਟੈਂਡ ਲਿਆ ਹੈ। ਦਰਬਾਰੀ ਮੀਡੀਆ ਆਪਣੇ ਜਮਾਤੀ ਖਾਸੇ ਅਨੁਸਾਰ ਪੂਰੀ ਤਰ੍ਹਾਂ ਖਾਮੋਸ਼ ਹੈ। ਲੋਕ-ਪੱਖੀ ਤਾਕਤਾਂ ਨੂੰ ਰੂਪੇਸ਼ ਕੁਮਾਰ ਸਿੰਘ ਵਰਗੀਆਂ ਕਲਮਾਂ ਦੀ ਰਾਖੀ ਲਈ ਅਤੇ ਕੇਸ ਦਰਜ ਹੋਣ ਦੀ ਸੂਰਤ ਵਿਚ ਉਨ੍ਹਾਂ ਦੇ ਮਾਮਲਿਆਂ ਦੀ ਕਾਨੂੰਨੀ ਪੈਰਵਾਈ ਵੱਲ ਵਿਸ਼ੇਸ਼ ਧਿਆਨ ਦੇ ਕੇ ਕੰਮ ਕਰਨਾ ਚਾਹੀਦਾ ਹੈ।

ਰੂਪੇਸ਼ ਕੁਮਾਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਧਿਕਾਰੀਆਂ ਵਲੋਂ ਜੋ ਨਸੀਹਤਾਂ ਦਿੱਤੀਆਂ ਗਈਆਂ, ਉਨ੍ਹਾਂ ਤੋਂ ਗ੍ਰਿਫਤਾਰੀ ਦਾ ਮਨੋਰਥ ਸਾਫ ਪਤਾ ਲਗਦਾ ਹੈ। ਉਸ ਦੀ ਜੀਵਨ ਸਾਬਣ ਇਥਾਸ ਸ਼ਤਾਕਸ਼ੀ ਨੇ ਆਪਣੇ ਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਹਾਲਤ ਇਸ ਤਰ੍ਹਾਂ ਬਿਆਨ ਕੀਤੀ ਹੈ: '4 ਜੂਨ ਨੂੰ ਸਵੇਰੇ 8 ਵਜੇ ਰੂਪੇਸ਼ ਆਪਣੇ ਦੋ ਸਾਥੀਆਂ ਮਿਥਲੇਸ਼ ਕੁਮਾਰ ਅਤੇ ਮੁਹੰਮਦ ਕਲਾਮ ਨਾਲ ਘਰੋਂ ਔਰੰਗਾਬਾਦ ਲਈ ਚੱਲੇ। ਦੋ ਘੰਟੇ ਬਾਅਦ ਤਿੰਨਾਂ ਦਾ ਮੋਬਾਈਲ 'ਬੰਦ' ਆਉਣਾ ਸ਼ੁਰੂ ਹੋ ਗਿਆ। ਪਰਿਵਾਰ ਵਾਲਿਆਂ ਨੂੰ ਫਿਕਰ ਪੈ ਗਿਆ। 5 ਜੂਨ ਨੂੰ ਰਾਮਗੜ੍ਹ ਥਾਣੇ ਵਿਚ ਗ੍ਰਿਮਸ਼ੁਦਰੀ ਦੀ ਰਿਪੋਰਟ ਦਰਜ ਕਰਾਈ ਗਈ। ਰਾਮਗੜ੍ਹ ਪੁਲਿਸ ਰੂਪੇਸ਼ ਦਾ ਮੋਬਾਈਲ ਇਹ ਕਹਿ ਕੇ ਲੈ ਗਈ ਕਿ ਜਾਂਚ ਲਈ ਜ਼ਰੂਰਤ ਹੈ ਅਤੇ ਦੋ ਘੰਟੇ ਵਿਚ ਮੋੜ ਦਿੱਤਾ ਜਾਵੇਗਾ। ਉਹ ਮੋਬਾਈਲ ਹੁਣ ਤਕ ਵਾਪਸ ਨਹੀਂ ਕੀਤਾ ਗਿਆ। ਅਗਲੇ ਦਿਨ 6 ਜੂਨ ਨੂੰ ਮਿਥਲੇਸ਼ ਦਾ ਫੋਨ ਆਇਆ ਕਿ ਉਹ ਠੀਕ ਹਨ ਅਤੇ ਘਰ ਆ ਰਹੇ ਹਨ; ਲੇਕਿਨ ਤਿੰਨੇ ਹੀ ਘਰ ਨਹੀਂ ਪਹੁੰਚੇ। ਅਗਲੇ ਦਿਨ 7 ਜੂਨ ਨੂੰ ਅਖਬਾਰ ਵਿਚ ਖਬਰ ਛਪੀ - 'ਵਿਸਫੋਟ ਸਮੇਤ ਤਿੰਨ ਖਤਰਨਾਕ ਨਕਸਲੀ ਰੂਪੇਸ਼ ਕੁਮਾਰ ਸਿੰਘ, ਮਿਥਲੇਸ਼ ਕੁਮਾਰ ਸਿੰਘ

ਅਤੇ ਮੁਹੰਮਦ ਕਲਾਮ ਸ਼ੇਰਘਾਟੀ-ਡੋਭੀ ਪੁਲਿਸ ਦੁਆਰਾ ਗ੍ਰਿਫਤਾਰ ਕਰ ਲਏ ਗਏ।'

ਦਰਅਸਲ, ਰੂਪੇਸ਼ ਦੀ ਗ੍ਰਿਫਤਾਰੀ 4 ਜੂਨ ਨੂੰ ਸਵੇਰੇ ਸਾਢੇ ਨੌਂ ਵਜੇ ਹੋ ਗਈ ਸੀ, ਨਾ ਕਿ 6 ਜੂਨ ਨੂੰ ਹੋਈ ਜਿਵੇਂ ਪੁਲਿਸ ਕਹਿ ਰਹੀ ਹੈ। ਹਜ਼ਾਰੀਬਾਗ ਤੋਂ ਬੋਝਾ ਅੱਗੇ ਜਦੋਂ ਉਨ੍ਹਾਂ ਨੇ ਜੰਗਲ-ਪਾਣੀ ਜਾਣ ਲਈ ਗੱਡੀ ਰੋਕੀ ਤਾਂ ਉਨ੍ਹਾਂ ਨੂੰ ਆਈ.ਬੀ. ਵਾਲਿਆਂ ਨੇ ਪਿੱਛੇ ਹਮਲਾ ਕਰਕੇ ਦਬੋਚ ਲਿਆ। ਵਾਲਾਂ ਤੋਂ ਫੜ ਕੇ ਅੱਖਾਂ ਉੱਪਰ ਕੱਪੜਾ ਬੰਨ੍ਹ ਦਿੱਤਾ ਗਿਆ ਅਤੇ ਹੱਥਾਂ ਨੂੰ ਪਿੱਠ ਪਿੱਛੇ ਕਰਕੇ ਹੱਥਕੜੀ ਲਗਾ ਦਿੱਤੀ ਗਈ। ਵਿਰੋਧ ਕਰਨ 'ਤੇ ਹੱਥਕੜੀ ਖੋਲ੍ਹ ਦਿੱਤੀ ਅਤੇ ਅੱਖਾਂ ਤੋਂ ਪੱਟੀ ਵੀ ਹਟਾ ਦਿੱਤੀ। ਫਿਰ ਉਨ੍ਹਾਂ ਨੂੰ ਬਾਰਾਚੱਟੀ ਦੇ ਕੋਬਰਾ ਬਟਾਲੀਅਨ (ਸੀ.ਆਰ.ਪੀ.ਐਫ.) ਕੈਂਪ



**ਨੇਸ਼ਨ ਲਾਈਵ ਨਿਊਜ਼ ਚੈਨਲ ਦਾ ਸੰਪਾਦਕ ਅਨੁਜ ਸ਼ੁਕਲਾ ਯੂ.ਪੀ. ਦੇ ਮੁੱਖ ਮੰਤਰੀ ਅਦਿਤਿਆਨਾਥ ਨਾਲ ਇਕ ਇੰਟਰਵਿਊ ਦੌਰਾਨ**

ਵਿਚ ਲਿਜਾਇਆ ਗਿਆ। ਰੂਪੇਸ਼ ਨੂੰ ਬਿਲਕੁਲ ਸੋਣ ਨਹੀਂ ਦਿੱਤਾ ਗਿਆ ਅਤੇ ਪੂਰੀ ਰਾਤ ਮਾਨਸਿਕ ਤਸੱਦਦ ਕੀਤਾ ਗਿਆ। ਉਸ ਨੂੰ ਧਮਕਾਇਆ ਗਿਆ ਕਿ ਪ੍ਰਬੰਧ ਜਾਂ ਸਰਕਾਰ ਦੇ ਖਿਲਾਫ ਲਿਖਣਾ ਬੰਦ ਕਰੋ।

ਉਸ ਨੂੰ ਕਿਹਾ ਗਿਆ - ਪੜ੍ਹਿਆ-ਲਿਖਿਆ ਏਂ, ਮੌਜ ਨਾਲ ਕਮਾ ਤੇ ਖਾ। ਆਦਿਵਾਸੀਆਂ ਲਈ ਐਨਾ ਪ੍ਰੇਸ਼ਾਨ ਕਿਉਂ ਰਹਿੰਦਾ ਏਂ; ਕਦੇ ਕਵਿਤਾ, ਕਦੇ ਲੇਖ ਲਿਖਦਾ ਏਂ। ਇਸ ਨਾਲ ਆਦਿਵਾਸੀਆਂ ਦਾ ਮਨੋਬਲ ਵਧਦਾ ਹੈ। ਕੀ ਮਿਲੇਗਾ ਇਸ ਨਾਲ। ਜੰਗਲ, ਜ਼ਮੀਨ ਬਾਰੇ ਬਹੁਤ ਫਿਕਰਮੰਦ ਰਹਿੰਦਾ ਏਂ, ਇਸ ਤੋਂ ਕੁਝ ਵੀ ਨਹੀਂ ਮਿਲਣਾ। ਵਿਆਹਿਆ ਹੋਇਆ ਏਂ, ਪਰਿਵਾਰ ਬਾਰੇ ਸੋਚ। ਸਰਕਾਰ ਨੇ ਕਿੰਨੀਆਂ ਵਧੀਆ ਵਧੀਆ ਯੋਜਨਾਵਾਂ ਲਿਆਂਦੀਆਂ ਹਨ, ਉਨ੍ਹਾਂ ਬਾਰੇ ਲਿਖ। ਤੇਰੇ ਨਾਲ ਕੋਈ ਦੁਸ਼ਮਣੀ

## ਨਕਸਲੀ ਸਾਹਿਤ

ਇਕ ਵਾਰ ਮੈਂ ਦਾਂਤੇਵਾੜਾ ਦੇ ਐਸ.ਪੀ.ਨੂੰ ਮਿਲਣ ਗਿਆ। ਉਸ ਨੇ ਕਿਹਾ ਕਿ ਅੱਜ ਉਨ੍ਹਾਂ ਨਕਸਲੀ ਸਾਹਿਤ ਬਰਾਮਦ ਕੀਤਾ ਹੈ। ਮੈਨੂੰ ਉਤਸੁਕਤਾ ਹੋਈ। ਮੈਂ ਕਿਹਾ - ਕਿਹੋ ਜਿਹਾ



ਹੁੰਦਾ ਹੈ ਨਕਸਲੀ ਸਾਹਿਤ? ਉਨ੍ਹਾਂ ਮੈਨੂੰ ਜੋ ਕਿਤਾਬਾਂ ਦਿਖਾਈਆਂ ਜਿਨ੍ਹਾਂ ਵਿਚ ਡੰਕਲ ਖਰੜੇ ਅਤੇ ਸੰਸਾਰੀਕਰਨ ਵਿਰੁਧ ਲੇਖ ਸਨ। ਮੈਂ ਕਿਹਾ ਕਿ ਇਹ ਸਭ ਤਾਂ ਅਸੀਂ ਵੀ ਪੜ੍ਹਦੇ ਹਾਂ। ਉਹ ਕੁਝ ਨਹੀਂ ਬੋਲੇ, ਸਰਕਾਰ ਦਾ ਹੁਕਮ ਜੋ ਵਜਾ ਰਹੇ ਸਨ। ਹੇਠਲੀਆਂ ਅਦਾਲਤਾਂ ਵਿਚ ਪੁਲਿਸ ਵਾਲੇ ਕੋਈ ਵੀ ਕਿਤਾਬ ਪੈਕ ਕਰਕੇ ਜੱਜ ਸਾਹਮਣੇ ਰੱਖ ਦਿੰਦੇ ਹਨ। ਕਿਸੇ ਵੀ ਮਾਮਲੇ ਵਿਚ ਜੱਜ ਕਿਤਾਬਾਂ ਨੂੰ ਪੜ੍ਹ ਕੇ ਨਹੀਂ ਦੇਖਦੇ ਅਤੇ ਸਜ਼ਾ ਸੁਣਾ ਦਿੰਦੇ ਹਨ।

**-ਹਿਮਾਂਸ਼ੂ ਕੁਮਾਰ (ਗਾਂਧੀਵਾਦੀ ਕਾਰਕੁਨ)**

ਨਹੀਂ ਹੈ, ਛੱਡ ਦਿਆਂਗੇ। 5 ਜੂਨ ਨੂੰ ਮਿਥਲੇਸ਼ ਕੁਮਾਰ ਤੋਂ ਦੁਪਹਿਰ ਇਕ ਵਜੇ ਕਾਲ ਵੀ ਕਰਵਾਈ ਗਈ ਕਿ ਤਿੰਨੇ ਸੁਰੱਖਿਅਤ ਹਨ। ਘਰ ਆ ਰਹੇ ਹਨ।... 5 ਜੂਨ ਨੂੰ ਰੂਪੇਸ਼ ਨੂੰ ਚਾਰ ਘੰਟੇ ਸੋਣ ਦੀ ਇਜਾਜ਼ਤ ਦਿੱਤੀ ਗਈ। ਫਿਰ 5 ਜੂਨ ਦੀ ਸ਼ਾਮ ਨੂੰ ਕੋਬਰਾ ਬਟਾਲੀਅਨ ਦੇ ਕੈਂਪ ਵਿਚ ਉਨ੍ਹਾਂ ਦੇ ਸਾਹਮਣੇ ਹੀ ਉਨ੍ਹਾਂ ਦੀ ਗੱਡੀ ਵਿਚ ਵਿਸਫੋਟਕ (ਜਿਲੇਟਿਨ ਸਟਿੱਕ ਅਤੇ ਡੈਟੋਨੇਟਰ) ਰੱਖਿਆ ਗਿਆ। ਵਿਰੋਧ ਕਰਨ 'ਤੇ ਸ਼ੇਰਘਾਟੀ ਦੇ ਪੁਲਿਸ ਮੁਖੀ ਰਵੀਸ਼ ਕੁਮਾਰ ਨੇ ਕਿਹਾ ਕਿ 'ਅਰੇ ਫੜੋ ਹੋ ਤਾਂ ਐਵੇਂ ਕਿਵੇਂ ਛੱਡ ਦਿਆਂਗੇ। ਆਪਣੇ ਵਲੋਂ ਕੇਸ ਪੂਰੀ ਮਜ਼ਬੂਤੀ ਨਾਲ ਪੇਸ਼ ਕਰਾਂਗੇ ਰੂਪੇਸ਼ ਜੀ।' ਫਿਰ ਇਸੇ ਵਿਸਫੋਟਕ ਸਮੱਗਰੀ ਨੂੰ ਦਿਖਾ ਕੇ ਡੋਭੀ ਥਾਣੇ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਨ੍ਹਾਂ ਨੂੰ ਇਹ ਕਹਿ ਕੇ ਡੋਭੀ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਕਿ ਇਹ ਇਸ ਤਰ੍ਹਾਂ ਗੱਲ ਸੁਣਨ ਵਾਲੇ ਨਹੀਂ, ਇਨ੍ਹਾਂ ਨੂੰ ਅੰਦਰ ਕਰੋ। 6 ਜੂਨ ਸ਼ਾਮ ਨੂੰ ਇਨ੍ਹਾਂ ਨੂੰ ਡੋਭੀ ਥਾਣੇ ਤੋਂ ਸ਼ੇਰਘਾਟੀ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ 7 ਜੂਨ ਨੂੰ ਉਨ੍ਹਾਂ ਦੇ ਘਰੋਂ ਮਾਰਕਸ, ਲੈਨਿਨ ਦੀਆਂ ਲਿਖਤਾਂ ਅਤੇ ਹੋਰ ਕਿਤਾਬਾਂ ਚੁੱਕ ਕੇ ਲੈ ਗਈ। ਉਨ੍ਹਾਂ ਦਾ ਲੈਪਟਾਪ ਅਤੇ ਮੋਬਾਈਲ ਪੁਲਿਸ ਦੇ ਕਬਜ਼ੇ ਵਿਚ ਹੈ ਜਿਸ ਨਾਲ ਉਹ ਕੋਈ ਵੀ ਛੋੜਛਾੜ ਕਰਕੇ ਮਨਮਰਜ਼ੀ ਦਾ ਕੇਸ ਬਣਾ ਸਕਦੇ ਹਨ। ਇਸ ਦੇ ਨਾਲ ਹੀ ਪੁਲਿਸ 7 ਜੂਨ ਨੂੰ ਸਵੇਰੇ ਹੀ ਇਹ ਕਹਿ ਕੇ ਉਸ ਦੇ ਵੱਡੇ ਭਰਾ ਕੁਮਾਰ ਅੰਸੂ ਅਤੇ ਉਨ੍ਹਾਂ ਦੇ ਸਹੁਰੇ ਵਿਸ਼ਵ ਕੁਮਾਰ ਨੂੰ ਆਪਣੇ ਨਾਲ ਲੈ ਗਈ ਕਿ ਆਪਣਾ ਬੋਕਾਰੇ ਵਾਲਾ ਘਰ ਦਿਖਾਉਣ ਲਈ ਸਾਡੇ ਨਾਲ ਚੱਲੋ, ਉਥੋਂ ਛੱਡ ਦਿਆਂਗੇ। ਕੁਝ ਘੰਟੇ ਬਾਅਦ ਹੀ ਉਸ ਦੇ ਭਰਾ ਦਾ ਮੋਬਾਈਲ 'ਬੰਦ' ਆਉਣਾ ਸ਼ੁਰੂ ਹੋ ਗਿਆ ਅਤੇ ਸਹੁਰੇ ਦੀ ਕਾਲ ਰਿਸੀਵਿੰਗ ਵੀ ਬੰਦ ਹੋ ਗਈ।

ਇਸ ਸਮੁੱਚੇ ਘਟਨਾਕ੍ਰਮ ਬਾਰੇ ਪੱਤਰਕਾਰ ਉਤਮ ਕੁਮਾਰ ਲਿਖਦੇ ਹਨ: 'ਸਪਸ਼ਟ ਹੈ ਕਿ ਭਾਰਤ ਦੇ ਭਾਗਾਂ ਵਿਚ ਵੰਡਿਆ ਜਾ ਚੁੱਕਾ ਹੈ। ਇਕ ਇਥੋਂ ਦੇ ਹੁਕਮਰਾਨ, ਜਾਤੀਵਾਦੀ ਪੂੰਜੀਪਤੀ, ਜਾਤਵਾਦੀ, ਬ੍ਰਾਹਮਣਵਾਦੀ ਤੇ ਵਿਦੇਸ਼ੀ ਹੁਕਮਰਾਨ, ਉਨ੍ਹਾਂ ਦੀ ਸੁਰੱਖਿਆ ਵਿਚ ਇਥੋਂ ਦੀ ਪੁਲਿਸ ਅਤੇ ਸੁਰੱਖਿਆ ਬਲ ਹਨ। ਦੂਸਰੇ ਖਾਸੇ ਹਾਸ਼ੀਏ ਉੱਪਰਲੇ ਲੋਕ ਦਲਿਤ, ਆਦਿਵਾਸੀ ਅਤੇ ਘੱਟ ਗਿਣਤੀਆਂ ਜੋ ਮੁਲਕ ਦੇ ਜਲ, ਜੰਗਲ ਅਤੇ ਜ਼ਮੀਨ ਨੂੰ ਬਚਾਉਣ ਦੀ ਲੜਾਈ ਵਿਚ ਅਗਵਾਈ ਕਰ ਰਹੇ ਹਨ ਜੋ ਉਨ੍ਹਾਂ ਦੇ ਹਿਤ ਵਿਚ ਆਵਾਜ਼ ਉਠਾਏਗਾ ਜਾਂ ਪੱਤਰਕਾਰੀ ਕਰੇਗਾ, ਉਸ ਨੂੰ ਜਾਂ ਤਾਂ ਮੁਕਾਬਲੇ ਵਿਚ ਮਾਰ ਦਿੱਤਾ ਜਾਵੇਗਾ ਜਾਂ ਫਿਰ ਜੇਲ੍ਹ ਦੀਆਂ ਸੀਖਾਂ ਪਿੱਛੇ ਡੱਕ ਦਿੱਤਾ ਜਾਵੇਗਾ।

ਇਸ ਯੁੱਧ ਖੇਤਰ ਵਿਚ ਡੂੰਘੇ ਵੰਡੇ ਭਾਰਤ ਨੂੰ ਅਸੀਂ ਇਸ ਤਰ੍ਹਾਂ ਡੂੰਘੀ ਹੁੰਦੀ ਖਾਈ ਅਤੇ ਚੌਤੀ ਹੁੰਦੀ ਜਾ ਰਹੀ ਦਰਾੜ ਦੇ ਰੂਪ ਵਿਚ ਦੇਖ ਸਕਦੇ ਹਾਂ। ਹੱਕ, ਬਰਾਬਰੀ, ਸੁਤੰਤਰਤਾ, ਭਾਈਚਾਰਾ ਅਤੇ ਨਿਆਂਪ੍ਰੇਮੀ ਲੋਕਾਂ ਦੇ ਖਿਲਾਫ ਸੱਤਾ ਦੁਆਰਾ ਲਗਾਤਾਰ ਹਮਲੇ ਤਿੱਖੇ ਹੁੰਦੇ ਜਾ ਰਹੇ ਹਨ। ਲੋਕ ਆਪਣੀ ਆਜ਼ਾਦੀ ਅਤੇ ਹੱਕ ਦੇ ਲਈ ਤੇਜ਼ੀ ਨਾਲ ਉੱਠ ਰਹੇ ਹਨ। ਆਉਣ ਵਾਲਾ ਵਕਤ ਘੁੱਪ ਹਨੇਰਾ ਜ਼ਰੂਰ ਹੋਵੇਗਾ, ਲੇਕਿਨ ਬਰਾਬਰੀ ਦਾ ਚਾਨਣ ਕਾਲੀਆਂ ਹਨੇਰੀਆਂ ਪਰਤਾਂ ਨੂੰ ਚੀਰ ਦੇਵੇਗਾ। ਲੱਖ ਕੋਸ਼ਿਸ਼ ਕਰ ਲੈਣ, ਸੱਚ ਨੂੰ ਡਰਾਇਆ ਨਹੀਂ ਜਾ ਸਕਦਾ। ਬੁੱਧੀਜੀਵੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਸੱਚ ਬੋਲਣ ਅਤੇ ਕੂੜ ਨੂੰ ਨੰਗਾ ਕਰਨ।'

## ਵਿਚਾਰਾਂ ਦੀ ਆਜ਼ਾਦੀ ਅਤੇ ਪਾਰਲਮੈਂਟਰੀ ਖੱਬੇ

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜੇਅਨ ਨੇ 12 ਜੂਨ 2019 ਨੂੰ ਵਿਧਾਨ ਸਭਾ ਵਿਚ ਦੱਸਿਆ ਕਿ ਸੱਤਾ ਸੰਭਾਲਣ ਤੋਂ ਬਾਅਦ ਸੀ.ਪੀ.ਐਮ. ਦੇ ਮੌਜੂਦਾ ਰਾਜ ਵਿਚ ਕੁਲ 119 ਲੋਕਾਂ ਉੱਪਰ ਕੇਸ ਦਰਜ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਮੁੱਖ ਮੰਤਰੀ ਬਾਰੇ ਟਿੱਪਣੀਆਂ ਕੀਤੀਆਂ। ਮੁੱਖ ਮੰਤਰੀ ਨੇ ਇਹ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਵਲੋਂ ਦਿੱਤੇ 149 ਕੇਸਾਂ ਦੇ ਅੰਕੜੇ ਨੂੰ ਦਰੁਸਤ ਕਰਨ ਲਈ ਦਿੱਤੀ। ਵਿਜੇਅਨ ਨੇ ਮਈ 2016 ਵਿਚ ਸੱਤਾ ਸੰਭਾਲੀ ਸੀ।

ਇਸ ਹਿਸਾਬ ਨਾਲ ਦੇਖਿਆ ਜਾਵੇ ਤਾਂ ਬੀਤੇ ਤਿੰਨ ਸਾਲ ਵਿਚ ਆਪਣੇ ਸ਼ਾਸਨ ਕਾਲ ਵਿਚ ਸੀ.ਪੀ.ਐਮ. ਦੇ ਇਸ ਆਗੂ ਨੇ ਆਲੋਚਨਾ ਕਰਨ ਦੇ 'ਜੁਰਮ' ਵਿਚ ਹਰ ਸਾਲ ਔਸਤ ਚਾਲੀ ਵਿਅਕਤੀਆਂ ਉੱਪਰ ਕੇਸ ਦਰਜ ਕੀਤੇ ਹਨ। ਇਹ ਦੇਖ ਕੇ ਲੱਗਦਾ ਹੈ ਕਿ ਸੀ.ਪੀ.ਐਮ. ਦਾ ਮੁੱਖ ਮੰਤਰੀ ਭਗਵੇਂ ਮਹੰਤ ਅਦਿਤਿਆਨਾਥ ਤੋਂ ਵੀ ਇਸ ਮਾਮਲੇ ਵਿਚ ਅੱਗੇ ਨਿਕਲਣਾ ਚਾਹੁੰਦਾ ਹੈ।



# ਜੰਮੂ ਕਸ਼ਮੀਰ ਦੇ ਰਾਜਪਾਲ ਵੱਲੋਂ ਦਹਿਸ਼ਤਗਰਦਾਨਾਂ ਨੂੰ ਹਥਿਆਰ ਸੁੱਟਣ ਦਾ ਸੱਦਾ

**ਚੰਡੀਗੜ੍ਹ:** ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਦਹਿਸ਼ਤਗਰਦਾਨਾਂ ਨੂੰ ਹਥਿਆਰ ਸੁੱਟ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਹੈ। ਰਾਜਪਾਲ ਦਾ ਇਹ ਸੱਦਾ ਸੁਲ੍ਹਾ-ਸਫਾਈ ਦੇ ਰਸਤੇ ਵੱਲ ਚੱਲਣ ਦਾ ਸੰਕੇਤ ਹੋ ਸਕਦਾ ਹੈ। ਰਾਜਪਾਲ ਅਨੁਸਾਰ ਸੰਵਿਧਾਨ ਦੇ ਘੇਰੇ ਵਿਚ ਰਹਿ ਕੇ ਉਹ ਕੁਝ ਹਾਸਲ ਕੀਤਾ ਜਾ ਸਕਦਾ ਹੈ ਜਿਸ ਦੀ ਉਹ (ਕੁਰਾਹੇ ਪਏ ਨੌਜਵਾਨ) ਇੱਛਾ ਰੱਖਦੇ ਹਨ। ਕਈ ਰਾਜਸੀ ਮਾਹਿਰਾਂ ਅਨੁਸਾਰ ਰਾਜਪਾਲ ਦਾ ਇਹ ਬਿਆਨ ਹਨੇਰੇ ਦੇ ਲੰਮੇ ਸਫਰ ਵਿਚ ਰੋਸ਼ਨੀ ਦੀ ਕਿਰਨ ਵਾਂਗ ਹੈ। ਇਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 14 ਫਰਵਰੀ ਨੂੰ ਪੁਲਵਾਮਾ ਵਿਚ ਸੀ.ਆਰ.ਪੀ.ਐਫ. 'ਤੇ ਹੋਏ ਦਹਿਸ਼ਤਗਰਦਾਨਾਂ ਦੇ ਹਮਲੇ ਪਿਛੋਂ ਹਿੰਸਾ ਸਿਖਰ 'ਤੇ ਪਹੁੰਚ ਗਈ ਤੇ ਇਸ ਨਾਲ ਨਜ਼ਿਨਾ ਦੇ ਤੌਰ ਤਰੀਕੇ ਵੀ ਬਦਲੇ। ਰਾਜਪਾਲ ਮਲਿਕ ਨੇ ਇਹ ਸਪੱਸ਼ਟ ਕੀਤਾ ਕਿ ਕੇਂਦਰ ਜੰਮੂ ਕਸ਼ਮੀਰ ਨਾਲ ਸਬੰਧਤ ਸੰਵਿਧਾਨ ਦੀਆਂ ਧਾਰਾਵਾਂ ਵਿਚ ਕੋਈ ਦਖਲ ਨਹੀਂ ਦੇਣਾ ਚਾਹੁੰਦਾ ਅਤੇ ਵਿਧਾਨ ਸਭਾ ਚੋਣ ਹਲਕਿਆਂ ਦੀ ਹੱਦਬੰਦੀ ਬਾਰੇ ਖਬਰਾਂ ਮਹਿਜ਼ ਅਫਵਾਹਾਂ ਹਨ। ਸੂਬੇ ਨੇ ਪਿਛਲੇ 30 ਵਰ੍ਹੇ ਹਿੰਸਾ ਦੇ ਵਾਤਾਵਰਨ ਵਿਚ ਗੁਜ਼ਾਰੇ ਅਤੇ ਲਗਭਗ ਤਿੰਨ ਪੀੜ੍ਹੀਆਂ ਹਿੰਸਾ ਦਾ ਸ਼ਿਕਾਰ ਹੋਈਆਂ ਹਨ। ਪਿਛਲੇ ਸਮੇਂ ਵਿਚ ਸਭ ਤੋਂ ਵੱਡੀ ਤਬਦੀਲੀ ਇਹ ਆਈ ਹੈ ਕਿ ਪਹਿਲਾਂ ਮੁਜਾਹਿਦੀਨ ਵਿਚੋਂ ਬਹੁਤੇ ਪਾਕਿਸਤਾਨ ਤੋਂ ਹੋਰ

ਦੇਸ਼ਾਂ ਨਾਲ ਤੁਅੱਲਕ ਰੱਖਣ ਵਾਲੇ ਹੁੰਦੇ ਸਨ ਪਰ ਹੁਣ ਸਥਾਨਕ ਨੌਜਵਾਨਾਂ ਦੀ ਗਿਣਤੀ ਵਧੀ ਹੈ। ਸੁਰੱਖਿਆ ਦਲਾਂ ਨੂੰ ਦਹਿਸ਼ਤਗਰਦਾਨਾਂ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਮੁਕਾਬਲਿਆਂ ਵਾਲੀਆਂ ਥਾਵਾਂ 'ਤੇ ਜਨਤਕ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਰਾਜਪਾਲ ਨੇ ਭਾਵੇਂ ਗੱਲਬਾਤ ਲਈ ਪੇਸ਼ਕਸ਼ ਕੀਤੀ ਹੈ ਪਰ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਹਾਲਾਤ ਗੱਲਬਾਤ ਲਈ ਸਾਜ਼ਗਾਰ ਹਨ ਜਾਂ ਨਹੀਂ। ਇਸ ਸਬੰਧੀ ਪਾਕਿਸਤਾਨ ਵੱਲੋਂ ਦਹਿਸ਼ਤਗਰਦਾਨਾਂ ਨੂੰ ਦਿੱਤੀ ਜਾਂਦੀ ਸ਼ਹਿ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਪਾਕਿਸਤਾਨ ਦੀ ਫੌਜ ਅਤੇ ਸੱਤਾ 'ਤੇ

ਭੁੱਖੀ ਪਕੜ ਬਣਾ ਕੇ ਰੱਖਣ ਵਾਲੀਆਂ ਸ਼ਕਤੀਆਂ (ਡੀਪ ਸਟੇਟ) ਜੰਮੂ ਕਸ਼ਮੀਰ ਵਿਚ ਦਹਿਸ਼ਤਗਰਦੀ ਦੀ ਅੱਗ ਨੂੰ ਸੁਲਗਾਈ ਰੱਖਣਾ ਚਾਹੁੰਦੀਆਂ ਹਨ। ਇਸ ਲਈ ਗੱਲਬਾਤ ਦਾ ਅੱਗੇ ਵਧਣਾ ਵੱਡੀ ਚੁਣੌਤੀ ਹੈ। ਇਸ ਵਾਸਤੇ ਬਹੁਤ ਸਾਰਾ ਕੰਮ ਅਸਿੱਧੇ ਰੂਪ ਵਿਚ ਵੱਖ ਵੱਖ ਵਿਚਾਰਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਕੀਤਾ ਜਾ ਸਕਦਾ ਹੈ। ਕੁਝ ਸਿਆਸੀ ਮਾਹਿਰਾਂ ਦਾ ਖਿਆਲ ਹੈ ਕਿ ਕੇਂਦਰ ਦੁਆਰਾ ਇਹੋ ਜਿਹਾ ਸੰਪਰਕ ਕਾਇਮ ਕਰਨ ਤੋਂ ਬਾਅਦ ਹੀ ਰਾਜਪਾਲ ਨੇ ਗੱਲਬਾਤ ਦੀ ਪੇਸ਼ਕਸ਼ ਕੀਤੀ ਹੋਵੇਗੀ।



ਦੱਸਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੱਤ ਸਾਲਾ ਬੱਚੀ ਚਾਰ ਹੋਰਨਾਂ ਵਿਅਕਤੀਆਂ ਨਾਲ ਸਫਰ ਕਰ ਰਹੀ ਸੀ, ਜਦੋਂ ਮਨੁੱਖੀ ਤਸਕਰਾਂ ਨੇ ਉਨ੍ਹਾਂ ਨੂੰ ਸਰਹੱਦ ਨਜ਼ਦੀਕ ਵੀਰਾਨ ਤੇ ਮਾਰੂਥਲ ਥਾਂ 'ਤੇ ਭਟਕਣ ਲਈ ਛੱਡ ਦਿੱਤਾ। ਯੂ.ਐਸ. ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਏਜੰਟਾਂ ਨੇ ਕਿਹਾ ਕਿ ਸਰਹੱਦ ਨਜ਼ਦੀਕ ਤੇ ਭਾਰਤੀ ਮਹਿਲਾਵਾਂ ਨਾਲ ਟਾਕਰਾ ਹੋਣ ਮਗਰੋਂ ਉਨ੍ਹਾਂ ਆਪਣੀ ਹੱਡਬੰਦੀ ਦੱਸੀ।

## ਗੈਰਕਾਨੂੰਨੀ ਪਰਵਾਸੀਆਂ ਵਾਲੀ ਕਿਸ਼ਤੀ ਡੁੱਬੀ, ਅੱਠ ਹਲਾਕ

**ਅੰਕਾਰਾ:** ਤੁਰਕੀ ਦੇ ਦੱਖਣ-ਪੱਛਮ ਵਿਚ ਵੱਡੇ ਤੜਕੇ ਗੈਰਕਾਨੂੰਨੀ ਪਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਡੁੱਬਣ ਕਰ ਕੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਤੁਰਕੀ ਦੇ ਸਾਹਿਲੀ ਰੱਖਿਆਵਾਂ ਨੇ ਕਿਹਾ ਕਿ ਮੁਗਲਾ ਸੂਬੇ ਵਿਚ ਬੋਡਰੰਮ ਜ਼ਿਲ੍ਹੇ ਦੇ ਸਾਹਿਲ 'ਤੇ ਵਾਪਰੇ ਇਸ ਹਾਦਸੇ ਦੌਰਾਨ ਹੁਣ ਤੱਕ 31 ਪਰਵਾਸੀਆਂ ਨੂੰ ਬਚਾਇਆ ਜਾ ਚੁੱਕਾ ਹੈ ਜਦੋਂ ਕਿ ਰਾਹਤ ਤੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਉੱਚ ਅਜੇ ਤੱਕ ਇਹ ਸਪਸ਼ਟ ਨਹੀਂ ਕਿ ਮਾਰੇ ਗਏ ਪਰਵਾਸੀ ਕਿਸ ਮੁਲਕ ਜਾਂ ਕਿਨ੍ਹਾਂ ਮੁਲਕਾਂ ਨਾਲ ਸਬੰਧਤ ਹਨ।

ਸਾਹਿਲੀ ਰੱਖਿਆਵਾਂ ਮੁਤਾਬਕ ਇਹ ਹਾਦਸਾ ਕੌਸ ਦੇ ਗਰੀਕ ਟਾਪੂ ਤੋਂ ਕੁਝ ਕਿਲੋਮੀਟਰਾਂ ਦੀ ਦੂਰੀ 'ਤੇ ਵਾਪਰਿਆ ਹੈ। ਯਾਦ ਰਹੇ ਕਿ ਤੁਰਕੀ ਤੀਹ ਲੱਖ ਤੋਂ ਵੱਧ ਸੀਰਿਆਈ ਸ਼ਰਨਾਰਥੀਆਂ ਦਾ ਘਰ ਹੈ ਤੇ ਤਿੰਨ ਲੱਖ ਤੋਂ ਵੱਧ ਇਰਾਕੀ ਆਪਣਾ ਮੁਲਕ ਛੱਡ ਕੇ ਇਥੇ ਰਹਿੰਦੇ ਹਨ। ਜੰਗ ਤੋਂ ਗੁਰਬਤ ਦੇ ਝੰਬੇ ਇਹ ਪਰਵਾਸੀ ਹੋਰਨਾਂ ਮੁਲਕਾਂ ਖਾਸ ਕਰਕੇ ਯੂਰਪ ਵਿਚ ਰਸਾਈ ਲਈ ਤੁਰਕੀ ਨੂੰ ਸੰਖੇ ਰਸਤੇ ਵਜੋਂ ਵੇਖਦੇ ਹਨ। ਸਾਲ 2015 ਵਿਚ ਤੁਰਕੀ ਆਉਣ ਵਾਲੇ ਸ਼ਰਨਾਰਥੀਆਂ ਦੀ ਗਿਣਤੀ ਸਿਖਰ 'ਤੇ ਸੀ, ਜਿਸ ਵਿਚ ਹੁਣ ਤੇਜ਼ੀ ਨਾਲ ਨਿਘਾਰ ਆਇਆ ਹੈ। ਯੂਰਪੀਅਨ ਯੂਨੀਅਨ ਵਿਚ ਹੋਏ ਸਮਝੌਤੇ ਮਗਰੋਂ ਹਿਜਰਤ ਨੂੰ ਕਾਬੂ ਕਰਨ 'ਚ ਮਦਦ ਮਿਲੀ ਹੈ।

## ਏਐਨ-32 ਹਾਦਸੇ ਵਿਚ ਕੋਈ ਵੀ ਜ਼ਿੰਦਾ ਨਾ ਬਚਿਆ

**ਨਵੀਂ ਦਿੱਲੀ:** ਭਾਰਤ ਹਵਾਈ ਫੌਜ ਨੇ ਏ.ਐਨ-32 ਮਾਲਵਾਹਕ ਜਹਾਜ਼ ਵਿਚ ਸਵਾਰ ਸਾਰੇ ਦੇ ਸਾਰੇ 13 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਮੁਤਾਬਕ ਜਹਾਜ਼ ਦਾ 'ਬਲੈਕ ਬਾਕਸ' ਹਾਦਸੇ ਵਾਲੀ ਥਾਂ ਤੋਂ ਬਰਾਮਦ ਹੋ ਗਿਆ ਹੈ ਤੇ ਜਾਂਚਕਾਰ ਇਸ ਦੀ ਮਦਦ ਨਾਲ ਹਾਦਸੇ ਦੀਆਂ ਕਤੀਆਂ ਨੂੰ ਜੋੜ ਸਕਣਗੇ। ਭਾਰਤੀ ਹਵਾਈ ਫੌਜ ਹਾਦਸੇ ਦੀ ਜਾਂਚ ਲਈ ਕੋਰਟ ਆਫ ਇਨਕੁਆਇਰੀ ਦਾ ਹੁਕਮ ਪਹਿਲਾਂ ਹੀ ਦੇ ਚੁੱਕੀ ਹੈ।

ਤਿੰਨ ਜੂਨ ਨੂੰ ਅਸਾਮ ਦੇ ਜੋਰਹਾਟ ਤੋਂ ਅਰੁਣਾਚਲ ਪ੍ਰਦੇਸ਼ ਵਿਚ ਚੀਨੀ ਸਰਹੱਦ ਨਾਲ ਲਗਦੇ ਮੈਂਚੁਕਾ ਲਈ ਉਡਾਣ ਭਰਨ ਮਗਰੋਂ ਇਹ ਮਾਲਵਾਹਕ ਜਹਾਜ਼ ਲਾਪਤਾ ਹੋ ਗਿਆ ਸੀ। ਅੱਠ ਦਿਨਾਂ ਦੀ ਭਾਲ ਮਗਰੋਂ ਰਾਹਤ ਕਰਮੀਆਂ ਦੀ ਇਕ ਟੀਮ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਲੱਭਣ ਵਿਚ ਸਫਲ ਰਹੀ ਸੀ। ਹਵਾਈ ਫੌਜ ਦੇ ਤਰਜਮਾਨ

# ਬਰਤਾਨਵੀ ਸਿੱਖ ਨੇ ਪਾਕਿਸਤਾਨੀ ਗੁਰਦੁਆਰਿਆਂ ਲਈ ਟਰੱਸਟ ਦੀ ਯੋਜਨਾ ਬਣਾਈ

**ਲੰਡਨ:** ਇਕ ਉਘੇ ਬ੍ਰਿਟਿਸ਼ ਸਿੱਖ ਰੀਅਲ ਅਸਟੇਟ ਕਾਰੋਬਾਰੀ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਲਈ ਨਵਾਂ ਟਰੱਸਟ ਬਣਾਉਣ ਦੀ ਯੋਜਨਾ ਬਣਾਈ ਹੈ ਤਾਂ ਜੋ ਕਰਤਾਰਪੁਰ ਲਾਂਘੇ ਰਾਹੀਂ ਧਾਰਮਿਕ ਯਾਤਰਾਵਾਂ ਅਤੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦੇ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਲੰਡਨ ਅਧਾਰਤ ਕੰਪਨੀ ਬੀ ਐਂਡ ਐਸ ਪ੍ਰਾਪਰਟੀ ਦੇ ਬਾਨੀ ਪੀਟਰ ਵਿਰਦੀ ਨੇ ਕਿਹਾ ਕਿ ਉਨ੍ਹਾਂ ਦੀ ਫਾਊਂਡੇਸ਼ਨ ਅਤੇ ਦੁਨੀਆਂ ਭਰ ਦੇ ਵਪਾਰੀਆਂ ਨੇ ਟਰੱਸਟ ਲਈ 500 ਮਿਲੀਅਨ ਪੌਂਡ ਦਿੱਤੇ ਹਨ, ਜਿਸ ਦਾ ਨਾਂ ਗੁਰੂ ਨਾਨਕ ਦੇ ਨਾਂ 'ਤੇ ਰੱਖਿਆ ਜਾਵੇਗਾ।

ਵਿਰਦੀ ਨੇ ਕਿਹਾ, "ਮੈਂ ਇਸ ਸੇਵਾ ਲਈ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ। ਇਸ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਗਾਮੀ ਕੁਝ ਮਹੀਨਿਆਂ ਅਤੇ ਹਫ਼ਤਿਆਂ ਵਿਚ ਇਕ ਵਫਦ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨਾਲ ਮੀਟਿੰਗ ਕਰੇਗਾ।" ਇਹ ਪੁੱਛੇ ਜਾਣ ਕਿ ਭਾਰਤ-ਪਾਕਿ ਵਿਚਾਲੇ ਸਿਆਸੀ ਤਣਾਅ ਇਸ ਵਿਚ ਅੜਿੱਕਾ ਤਾਂ ਨਹੀਂ ਬਣੇਗਾ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਧਾਰਮਿਕ ਪਹਿਲਕਦਮੀ ਹੈ ਤੇ ਰਾਜਨੀਤੀ

ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਨਵੇਂ ਟਰੱਸਟ ਦੀ ਯੋਜਨਾ ਜੋ ਯੂਕੇ ਵਿਚ ਰਜਿਸਟਰ ਹੋਵੇਗਾ ਅਤੇ ਉਸ ਦੀ ਦੇਖ ਰੇਖ ਵੀ ਇਥੋਂ ਹੀ ਕੀਤੀ ਜਾਵੇਗੀ, ਨੂੰ ਇਸ ਹਫਤੇ ਲੰਡਨ ਵਿਚ ਹੋਈ ਕੇਂਦਰੀ ਗੁਰਦੁਆਰਾ ਖਾਲਸਾ ਜਥਾ ਦੀ ਮੀਟਿੰਗ



ਵਿਚ ਅੰਤਿਮ ਰੂਪ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਵਿਰਦੀ ਅਤੇ ਹੋਰਨਾਂ ਬ੍ਰਿਟਿਸ਼ ਸਿੱਖਾਂ ਨੇ ਪਾਕਿਸਤਾਨ ਸੈਲਾਨੀ ਬੋਰਡ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਜ਼ੁਲਫੀਕਾਰ ਬੁਖਾਰੀ ਨਾਲ ਸਿੱਖ ਭਾਈਚਾਰੇ ਦੀ ਅਹਿਮੀਅਤ ਦੇ ਇਸ ਮੁੱਦੇ 'ਤੇ ਗੱਲਬਾਤ ਕੀਤੀ ਸੀ।

## ਪਾਕਿਸਤਾਨੀ ਔਰਤਾਂ ਦਾ ਚੀਨ ਵਿਚ ਹੋ ਰਿਹੈ ਸ਼ੋਸ਼ਣ

**ਫੈਸਲਾਬਾਦ:** ਨਤਾਸ਼ਾ ਮਸੀਹ (19) ਨੇ ਪਾਕਿਸਤਾਨ ਵਿਚ ਜਦ ਆਪਣੀ ਮਾਂ ਨੂੰ ਕਾਹਲੀ ਜਿਹੀ 'ਚ ਫੋਨ ਕੀਤਾ ਤਾਂ ਉਹ ਉਸ ਨੂੰ ਦੱਸ ਨਾ ਸਕੀ ਕਿ ਉਸ ਨਾਲ ਕੀ ਵਾਪਰ ਰਿਹਾ ਹੈ। ਉਸ ਨੇ ਸਿਰਫ ਐਨਾ ਹੀ ਦੱਸਿਆ ਕਿ ਚੀਨ ਦੇ ਜਿਸ ਵਿਅਕਤੀ ਨੂੰ ਉਸ ਦੇ ਪਰਿਵਾਰ ਨੇ ਵਿਆਹ ਕਰਵਾਉਣ ਲਈ ਵੇਚ ਦਿੱਤਾ, ਉਹ ਹੁਣ ਉਸ 'ਤੇ ਤਸੱਦਦ ਢਾਹ ਰਿਹਾ ਹੈ। ਇਸ ਪਿੱਛੋਂ ਉਹ ਰੋਣ ਲੱਗ ਗਈ ਤੇ ਮਾਂ ਨੂੰ ਸਾਰੀ ਕਹਾਣੀ ਦੱਸੀ।

ਨਤਾਸ਼ਾ ਨੇ ਮਾਂ ਨੂੰ ਕਿਹਾ ਕਿ ਉਸ ਨੂੰ ਘਰ ਵਾਪਸ ਲੈ ਆਉਣਾ। ਨਤਾਸ਼ਾ ਨੇ ਦੱਸਿਆ ਕਿ ਪਤੀ ਨੇ ਕੁਝ ਹਫ਼ਤਿਆਂ ਤੋਂ ਉਸ ਨੂੰ ਚੀਨ ਦੇ ਕਿਸੇ ਦੂਰ-ਦਰਾਜ਼ ਦੇ ਇਲਾਕੇ ਵਿਚ ਹੋਟਲ 'ਚ ਰੱਖਿਆ ਹੋਇਆ ਹੈ। ਉਹ ਉਸ ਨੂੰ ਹੋਰਨਾਂ ਵਿਅਕਤੀਆਂ

ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਹੈ। ਫੈਸਲਾਬਾਦ ਦੇ ਇਕ ਝੁੰਗੀ ਝੋਂਪੜੀ ਵਾਲੇ ਇਲਾਕੇ ਵਿਚ ਚਰਚ ਨਾਲ ਜੁੜੀ ਉਸ ਦੀ ਮਾਂ ਕੁਝ ਜਾਣਕਾਰਾਂ ਕੋਲੋਂ ਮਦਦ ਦੀ ਆਸ ਰੱਖ ਰਹੀ ਹੈ ਜੋ ਕਿ ਉਨ੍ਹਾਂ ਦੇ ਇਲਾਕੇ ਤੋਂ ਸਿਰਫ 1100 ਮੀਲ ਦੂਰ ਘਿਰੀ ਨਤਾਸ਼ਾ ਦੇ ਬਚਾਅ ਦੀ ਕੋਈ ਯੋਜਨਾਬੰਦੀ ਕਰਨ ਵਿਚ ਲੱਗੇ ਹੋਏ ਹਨ। ਨਤਾਸ਼ਾ ਉਨ੍ਹਾਂ ਸੈਂਕੜੇ ਪਾਕਿਸਤਾਨੀ ਕੁੜੀਆਂ ਵਿਚੋਂ ਇਕ ਹੈ ਜਿਨ੍ਹਾਂ ਦਾ ਚੀਨੀ ਪੁਰਸ਼ਾਂ ਨਾਲ ਪੈਸੇ ਬਦਲੇ ਵਿਆਹ ਕਰ ਦਿੱਤਾ ਜਾਂਦਾ ਹੈ। ਬਹੁਤੀਆਂ ਕੁੜੀਆਂ ਈਸਾਈ ਹਨ ਜੋ ਕਿ ਮੁਲਕ ਦਾ ਬੇਹੱਦ ਗਰੀਬ ਭਾਈਚਾਰਾ ਹੈ। ਐਸੋਸੀਏਟਡ ਪ੍ਰੈੱਸ ਦੀ ਰਿਪੋਰਟ ਮੁਤਾਬਕ ਇਸ ਧੰਦੇ 'ਚ ਈਸਾਈ ਪਾਦਰੀ, ਪਾਕਿ ਤੇ ਚੀਨੀ ਦਲਾਲਾਂ ਦੀ ਸ਼ਮੂਲੀਅਤ ਹੈ।

## ਭਾਰਤੀ ਆਈ. ਟੀ. ਮਾਹਿਰ ਸਣੇ ਪਰਿਵਾਰ ਦੇ ਚਾਰ ਜੀਅ ਮ੍ਰਿਤਕ ਮਿਲੇ

**ਵਾਸ਼ਿੰਗਟਨ:** ਅਮਰੀਕੀ ਰਾਜ ਆਇਓਵਾ 'ਚ ਭਾਰਤੀ ਮੂਲ ਦਾ 44 ਸਾਲਾ ਸੂਚਨਾ ਤਕਨੀਕ (ਆਈ.ਟੀ.) ਪੇਸ਼ੇਵਰ ਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰ ਆਪਣੇ ਘਰ ਵਿਚ ਹੀ ਮਰੇ ਹੋਏ ਪਾਏ ਗਏ ਹਨ। ਇਨ੍ਹਾਂ ਦੇ ਸਰੀਰ 'ਤੇ ਬੰਦੂਕ ਦੀਆਂ ਗੋਲੀਆਂ ਦੇ ਜ਼ਖਮ ਹਨ। ਮਰਨ ਵਾਲਿਆਂ ਵਿਚ ਦੋ ਨਾਬਾਲਗ ਵੀ ਹਨ।

ਮ੍ਰਿਤਕਾਂ ਵਿਚ ਚੰਦਰਸ਼ੇਖਰ ਸੁੰਕਾਰਾ, ਲਾਵਨਯਾ ਸੁੰਕਾਰਾ (41), ਉਨ੍ਹਾਂ ਦੇ 15 ਤੇ 10 ਸਾਲ ਦੇ ਬੇਟੇ ਸ਼ਾਮਲ ਹਨ। ਉਨ੍ਹਾਂ ਦੀ ਮੌਤ ਬਾਰੇ

ਪਤਾ ਸਵੇਰੇ ਦਸ ਵਜੇ ਲੱਗਾ ਹੈ। ਪੁਲਿਸ ਨੇ ਦੱਸਿਆ ਹੈ ਕਿ ਸਾਰਿਆਂ ਦੇ ਸਰੀਰ 'ਤੇ ਬੰਦੂਕ ਦੀਆਂ ਗੋਲੀਆਂ ਦੇ ਜ਼ਖਮ ਹਨ। ਸੂਬੇ ਦੇ ਜਨਤਕ ਸੁਰੱਖਿਆ ਵਿਭਾਗ (ਪਬਲਿਕ ਸੇਫਟੀ) ਨੇ ਦੱਸਿਆ ਕਿ ਚੰਦਰਾ ਵਜੋਂ ਜਾਣਿਆ ਜਾਂਦਾ ਚੰਦਰਸ਼ੇਖਰ ਇਸੇ ਵਿਭਾਗ ਦੀ ਤਕਨੀਕੀ ਸਰਵਿਸ ਬਿਊਰੋ ਵਿਚ ਸਿਵਲੀਅਨ ਸੂਚਨਾ ਤਕਨੀਕ ਮਾਹਿਰ ਵਜੋਂ ਤਾਇਨਾਤ ਸੀ। ਸਾਰਜੈਂਟ ਡਾਨ ਵੇਡ ਦਾ ਕਹਿਣਾ ਹੈ ਕਿ ਇਸ ਤ੍ਰਾਸਦੀ ਨਾਲ ਪਰਿਵਾਰ ਦੇ ਹੋਰ ਮੈਂਬਰ ਤੇ ਮਿੱਤਰ, ਸਹਿਯੋਗੀ ਤੇ ਹੋਰ ਸਾਰੇ ਜਾਣਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮਿਲੇ ਸਬੂਤਾਂ ਦੇ ਆਧਾਰ 'ਤੇ ਤਹਿ ਤੱਕ ਪੁੱਜਿਆ ਜਾਵੇਗਾ।

ਪੁਲਿਸ ਨੇ ਕਿਹਾ ਕਿ ਭਾਈਚਾਰੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਤੇ ਕੋਈ ਖਤਰਾ ਨਹੀਂ ਹੈ। ਪੁਲਿਸ ਨੇ ਕਿਹਾ ਕਿ ਘਰ ਵਿਚ ਚਾਰ ਜਣੇ ਹੋਰ ਮਹਿਮਾਨਾਂ ਵਜੋਂ ਠਹਿਰੇ ਹੋਏ ਸਨ ਤੇ ਉਨ੍ਹਾਂ ਕਿਸੇ ਰਾਹੀਂ 911 'ਤੇ ਫੋਨ ਕਰ ਕੇ ਪੁਲਿਸ ਸੱਦੀ। ਸੂਬੇ ਦਾ ਅਪਰਾਧਕ ਜਾਂਚ ਬਾਰੇ ਵਿਭਾਗ ਪੁਲਿਸ ਨੂੰ ਸਹਿਯੋਗ ਦੇ ਰਿਹਾ ਹੈ।

## ਚੰਦਰਯਾਨ-2 ਮਿਸ਼ਨ 15 ਜੁਲਾਈ ਨੂੰ ਲਾਂਚ ਹੋਵੇਗਾ

**ਬੰਗਲੋਰ:** ਚੰਨ ਦੀ ਸਤਹਿ 'ਤੇ ਖਣਿਜਾਂ ਦੇ ਅਧਿਐਨ ਅਤੇ ਵਿਗਿਆਨਕ ਤਜਰਬਿਆਂ ਲਈ ਭਾਰਤ ਦੇ ਦੂਜੇ ਚੰਦਰਮਾ ਮਿਸ਼ਨ 'ਚੰਦਰਯਾਨ-2' ਨੂੰ 15 ਜੁਲਾਈ ਨੂੰ ਰਵਾਨਾ ਕੀਤਾ ਜਾਵੇਗਾ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੇਅਰਮੈਨ ਕੇ ਸਿਵਾਨ ਨੇ ਇਹ ਐਲਾਨ ਕੀਤਾ। ਸੁੀ ਸਿਵਾਨ ਨੇ ਇਥੇ ਦੱਸਿਆ ਕਿ ਇਹ ਚੰਨ ਦੇ ਦੱਖਣੀ ਪੋਲ ਨੇੜੇ 6 ਜਾਂ 7 ਸਤੰਬਰ ਨੂੰ ਉਤਰੇਗਾ।

## ਮੈਕਸਿਕੋ ਸਰਹੱਦ ਤੋਂ ਮ੍ਰਿਤ ਮਿਲੀ ਬੱਚੀ ਸੱਤ ਸਾਲਾ ਗੁਰਪ੍ਰੀਤ ਕੌਰ ਨਿਕਲੀ

**ਹਿਊਸਟਨ:** ਯੂ.ਐਸ. ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਅਥਾਰਿਟੀ ਨੂੰ ਅਮਰੀਕਾ ਤੇ ਮੈਕਸਿਕੋ ਦੀ ਸਰਹੱਦ 'ਤੇ ਵੀਰਾਨ ਪਏ ਇਲਾਕੇ 'ਚੋਂ ਲੰਘੇ ਦਿਨੀਂ ਮ੍ਰਿਤ ਹਾਲਤ ਵਿਚ ਮਿਲੀ ਸੱਤ ਸਾਲਾ ਬੱਚੀ ਦੀ ਪਛਾਣ ਗੁਰਪ੍ਰੀਤ ਕੌਰ ਵਜੋਂ ਹੋਈ ਹੈ। ਉਹਦੀ ਮਾਂ ਪਾਣੀ ਦੀ ਭਾਲ ਵਿਚ ਉਸ ਨੂੰ ਇਥੋਂ ਛੱਡ ਗਈ ਸੀ। ਉਧਰ, ਅਮਰੀਕੀ ਅਧਿਕਾਰੀਆਂ ਨੇ ਇਸ ਦੁਖਾਂਤ ਦਾ ਠੀਕਰਾ ਮਨੁੱਖੀ ਤਸਕਰਾਂ ਸਿਰ ਭੰਨਿਆ ਹੈ। ਗਸ਼ਤੀ ਟੀਮ ਨੂੰ ਗੁਰਪ੍ਰੀਤ ਕੌਰ ਲਿਊਕਵਿਲੇ (ਐਰੀਜ਼ੋਨਾ) ਦੇ ਪੱਛਮ ਵਿਚ 27 ਕਿਲੋਮੀਟਰ ਦੂਰ ਮ੍ਰਿਤ ਹਾਲਤ ਵਿਚ ਮਿਲੀ ਸੀ।

ਪੀਮਾ ਕਾਉਂਟੀ ਦੇ ਮੁੱਖ ਮੈਡੀਕਲ ਅਧਿਕਾਰੀ ਗਰੈਗਰੀ ਹੈਂਸ ਨੇ ਮ੍ਰਿਤ ਬੱਚੀ ਦੀ ਪਛਾਣ ਗੁਰਪ੍ਰੀਤ ਕੌਰ ਵਜੋਂ ਦੱਸਦਿਆਂ ਕਿਹਾ ਕਿ ਉਹਦੀ ਮੌਤ ਇਤਫਾਕੀਆ ਸੀ ਤੇ ਮੌਤ ਦਾ ਕਾਰਨ ਵਧੇਰੇ ਗਰਮੀ ਸੀ। ਸਰਹੱਦੀ ਗਸ਼ਤੀ ਟੀਮ ਨੇ ਕੌਰ ਦੀ ਮੌਤ ਲਈ ਤਸਕਰਾਂ ਨੂੰ ਜ਼ਿੰਮੇਵਾਰ

ਦੱਸਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੱਤ ਸਾਲਾ ਬੱਚੀ ਚਾਰ ਹੋਰਨਾਂ ਵਿਅਕਤੀਆਂ ਨਾਲ ਸਫਰ ਕਰ ਰਹੀ ਸੀ, ਜਦੋਂ ਮਨੁੱਖੀ ਤਸਕਰਾਂ ਨੇ ਉਨ੍ਹਾਂ ਨੂੰ ਸਰਹੱਦ ਨਜ਼ਦੀਕ ਵੀਰਾਨ ਤੇ ਮਾਰੂਥਲ ਥਾਂ 'ਤੇ ਭਟਕਣ ਲਈ ਛੱਡ ਦਿੱਤਾ। ਯੂ.ਐਸ. ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਏਜੰਟਾਂ ਨੇ ਕਿਹਾ ਕਿ ਸਰਹੱਦ ਨਜ਼ਦੀਕ ਤੇ ਭਾਰਤੀ ਮਹਿਲਾਵਾਂ ਨਾਲ ਟਾਕਰਾ ਹੋਣ ਮਗਰੋਂ ਉਨ੍ਹਾਂ ਆਪਣੀ ਹੱਡਬੰਦੀ ਦੱਸੀ।

ਏਜੰਟਾਂ ਨੇ ਦੋਵਾਂ ਮਹਿਲਾਵਾਂ ਨੂੰ ਹਿਰਾਸਤ ਵਿਚ ਲੈਣ ਮਗਰੋਂ ਖੋਜ ਆਪਰੇਸ਼ਨ ਵਿੱਢਦਿਆਂ ਬੱਚੀ ਨੂੰ ਮ੍ਰਿਤ ਹਾਲਤ ਵਿਚ ਲੱਭ ਲਿਆ। ਇਸ ਦੌਰਾਨ ਗਸ਼ਤੀ ਟੀਮ ਨੇ ਇਕ ਹੋਰ ਮਹਿਲਾ ਤੇ ਉਹਦੀ ਅੱਠ ਸਾਲਾ ਧੀ ਨੂੰ ਹੈਲੀਕਾਪਟਰ ਰਾਹੀਂ ਮੁਕਾਮੀ ਹਸਪਤਾਲ 'ਚ ਤਬਦੀਲ ਕਰ ਦਿੱਤਾ ਹੈ। ਕਾਬਲੋਗੋਰ ਹੈ ਕਿ ਭਾਰਤੀਆਂ ਵੱਲੋਂ ਮੈਕਸਿਕੋ ਰਸਤੇ ਅਮਰੀਕਾ ਵਿਚ ਦਾਖਲ ਹੋਣ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਇਜਾਫਾ ਹੋਇਆ ਹੈ।

## ਦੁੱਬਈ 'ਚ ਦਮ ਤੋੜ ਗਏ ਨੌਜਵਾਨ ਦੀ ਲਾਸ਼ ਭਾਰਤ ਪੁੱਜੀ

**ਅੰਮ੍ਰਿਤਸਰ:** ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ 24 ਸਾਲਾ ਗੁਰਭੋਜ ਸਿੰਘ ਸਿੰਘੂ ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਦੁਬਈ ਗਿਆ ਸੀ, ਜਿਥੇ ਪਿਛਲੇ ਦਿਨੀਂ ਉਸ ਦੀ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.

**ਝੂਠਾ ਹਲਫਨਾਮਾ ਦਾਖਲ ਕਰਨ ਦੇ ਮਾਮਲੇ 'ਚ ਸਲਮਾਨ ਨੂੰ ਰਾਹਤ ਜੋਧਪੁਰ:** ਅਦਾਲਤ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਕੇਸ ਦੌਰਾਨ ਅਦਾਲਤ ਵਿਚ ਝੂਠਾ ਹਲਫਨਾਮਾ ਪੇਸ਼ ਕਰਨ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਰਾਜਸਥਾਨ ਸਰਕਾਰ ਨੇ 2006 ਵਿਚ ਅਦਾਲਤ ਵਿਚ ਅਰਜ਼ੀ ਪੇਸ਼ ਕੀਤੀ ਸੀ, ਜਿਸ ਵਿਚ ਸਲਮਾਨ ਖਿਲਾਫ 'ਤੇ ਕਾਲੇ ਹਿਰਨ ਦਾ ਸ਼ਿਕਾਰ ਕਰਨ ਦੇ ਕੇਸ ਵਿਚ ਗਲਤ ਹਲਫਨਾਮਾ ਦਾਖਲ ਕਰਨ ਦਾ ਦੋਸ਼ ਲਾਇਆ ਗਿਆ ਸੀ। ਜੋਧਪੁਰ ਦੇ ਮੁੱਖ ਨਿਆਇਕ ਮੈਜਿਸਟ੍ਰੇਟ ਐਕਿਤ ਰਮਨ ਦੀ ਅਦਾਲਤ ਨੇ ਸੂਬਾ ਸਰਕਾਰ ਦੀ ਸਲਮਾਨ ਖਿਲਾਫ ਕੇਸ ਚਲਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।

ਸਿੰਘ ਓਬਰਾਏ ਦੇ ਯਤਨਾਂ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਉਤੇ ਪੁੱਜੀ, ਜਿਥੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਗੁਰਭੋਜ ਸਿੰਘ ਢਾਈ ਸਾਲ ਪਹਿਲਾਂ ਹੀ ਦੁਬਈ ਗਿਆ ਸੀ। ਉਹ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣਾ ਚਾਹੁੰਦਾ ਸੀ। ਉਹ ਉਥੇ ਮਜ਼ਦੂਰੀ ਕਰਨ ਗਿਆ ਸੀ ਤੇ ਅਚਾਨਕ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਗੁਰਭੋਜ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ। ਇਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰ ਕੇ ਲਾਸ਼ ਵਾਪਸ ਭੇਜ ਦਿੱਤੀ।

ਟਰੱਸਟ ਦੇ ਆਗੂਆਂ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ 117 ਲਾਸ਼ਾਂ ਵਾਰਸਾਂ ਤੱਕ ਪਹੁੰਚਾਈਆਂ ਗਈਆਂ ਹਨ। ਇਹ ਸਾਰੇ ਭਵਿੱਖ ਸੰਵਾਰਨ ਦਾ ਸੁਪਨਾ ਲੈ ਕੇ ਦੁਬਈ ਗਏ ਸਨ। ਮ੍ਰਿਤਕ ਦੇਹ ਨਾਲ ਦੁਬਈ ਤੋਂ ਆਏ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਭੋਜ ਸਿੰਘ ਦੀ ਮੌਤ 14 ਮਈ ਨੂੰ ਹੋ ਗਈ ਸੀ ਪਰ ਲਾਸ਼ 19 ਮਈ ਨੂੰ ਮਿਲੀ ਤੇ ਉਸ ਦੀ ਸਨਾਖਤ 29 ਮਈ ਨੂੰ ਹੋਈ।

# ਪੰਜਾਬ ਸਪੋਰਟਸ ਅਤੇ ਕਲਚਰਲ ਕਲੱਬ, ਸ਼ਿਕਾਗੋ

## ਖੇਡ ਤੇ ਸਭਿਆਚਾਰਕ ਮੇਲਾ



**Sunday July 7th, 2019**

11AM to 7PM

(Busse Wood Forest Preserve South, Elk Grove Village, IL 60007)

**Free Entry, Free Parking & Free Food  
Free Mehandi Special For Ladies.**

ਰੱਖੜੇ ਦਾ ਮਾਣ  
ਸੂਬੇਦਾਰ ਬਾਪੂ ਕਰਤਾਰ ਸਿੰਘ



ਕੱਬੜੀ ਦਾ ਪਹਿਲਾ ਇਨਾਮ ਸੂਬੇਦਾਰ ਬਾਪੂ ਕਰਤਾਰ ਸਿੰਘ ਦੀ ਯਾਦ ਵਿਚ ਸ. ਦਰਸ਼ਨ ਸਿੰਘ ਧਾਲੀਵਾਲ ਵਲੋਂ

ਕੱਬੜੀ ਦਾ ਦੂਜਾ ਇਨਾਮ ਸਵਰਗੀ ਹਰਭਜਨ ਸਿੰਘ ਘੁਮਾਣ ਦੀ ਯਾਦ ਵਿਚ ਘੁਮਾਣ ਬੁਦਰਜ਼ ਇੰਡੀਆਨਾ ਵਲੋਂ



**Garry Sandhu**

ਵਾਲੀਬਾਲ ਦਾ ਟੂਰਨਾਮੈਂਟ  
ਸਵਰਗੀ ਹਰਭਜਨ ਸਿੰਘ ਗਾਖਲ,  
ਹਰਜਾਪ ਸਿੰਘ ਸੰਘਾ ਤੇ ਮੇਜਰ  
ਸਿੰਘ ਮੌਜੀ ਨੂੰ ਸਮਰਪਿਤ



ਮਰਹੂਮ ਮਰਹੂਮ ਮਰਹੂਮ ਮੇਜਰ  
ਹਰਭਜਨ ਸਿੰਘ ਹਰਜਾਪ ਸਿੰਘ ਸਿੰਘ ਮੌਜੀ  
ਗਾਖਲ ਸੰਘਾ



ਨਾਮੀ ਗਾਇਕ ਗੈਰੀ ਸੰਧੂ ਤਿੰਨ ਘੰਟੇ ਸਭਿਆਚਾਰਕ ਗਾਇਕੀ ਦਾ ਅਖਾੜਾ ਲਾਉਣਗੇ।  
ਫਰੀ ਪਾਰਕਿੰਗ, ਫਰੀ ਫੂਡ। ਬੀਬੀਆਂ ਲਈ ਫਰੀ ਮਹਿੰਦੀ



**1st Prize Sponsors**



Darshan Singh Dhaliwal



Surjit Singh Rakhra  
Ex. Cabinet Minister



Harry Ghoman  
Amarveer Ghoman



Satpal Singh Tittu



Parminder Singh Goldi



Jasvinder Singh Ghaggar



Mr. Sudhakar Dalela

**2nd Prize Sponsors**

**3rd Prize Sponsors**

**Consul General**



ਸ. ਲਵ ਮਿਨਹਾਸ (ਚੇਅਰਮੈਨ)  
630-776-9644



ਸ. ਰਜਿੰਦਰ ਸਿੰਘ ਦਿਆਲ (ਪ੍ਰਧਾਨ)  
214-457-1808



ਸ. ਅੰਮ੍ਰਿਤਪਾਲ ਸਿੰਘ ਸੰਘਾ (ਮੀਤ ਪ੍ਰਧਾਨ)  
630-673-9000

**ਸਾਡੇ ਮੁੱਖ ਸਪਾਂਸਰ ਅਤੇ ਮਹਿਮਾਨ**



Jathedar Tara Singh Sallhan



**Sallhan Brothers**  
Grand Sponsors



JP Khaira



Pal Khalil



Raja Krishnamoorthi  
Congressman



ਕੁਮੈਂਟੇਟਰ ਮੱਖਣ ਅਲੀ

ਕੁਮੈਂਟੇਟਰ ਮੱਖਣ ਅਲੀ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ

**ਸਭਨਾਂ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ, ਆਓ ਤੇ ਮੇਲੇ ਦਾ ਅਨੰਦ ਮਾਣੋ ਤੇ ਰੌਣਕ ਵਧਾਓ**

**ਕਲੱਬ ਮੈਂਬਰ**



ਸ. ਹੈਪੀ ਸਿੰਘ ਹੀਰ



ਸ. ਨਰਿੰਦਰ ਸਿੰਘ ਸਰਾਂ



ਸ. ਹਰਵਿੰਦਰ ਸਿੰਘ ਬਿੱਲਾ



ਸ. ਜਸਕਰਨ ਸਿੰਘ ਧਾਲੀਵਾਲ



ਸ. ਗੁਰਮੀਤ ਸਿੰਘ ਭੋਲਾ



ਸ. ਲਵਦੀਪ ਸਿੰਘ ਦੁੱਲਤ



ਸ. ਲਖਵੀਰ ਸਿੰਘ ਸਰੋਤਾ



ਡਾ. ਹਰਜਿੰਦਰ ਸਿੰਘ ਖਹਿਰਾ



ਸ. ਹਰਦੀਪ ਸਿੰਘ ਗਿੱਲ



ਸ. ਮਿੰਡਾ ਮਾਹਿਲਪੁਰੀਆ



ਸ. ਜਾਦਵਿੰਦਰ ਸਿੰਘ ਗਰੇਵਾਲ

# ਪੁਰਾਤਨ ਓਲੰਪਿਕਸ ਖੇਡਾਂ ਦੀ ਰੌਚਕ ਗਾਥਾ

## ਖੇਡ ਸੰਸਾਰ

ਯੂਨਾਨ (ਗਰੀਕ) ਨੂੰ ਓਲੰਪਿਕਸ ਖੇਡਾਂ ਦਾ ਜਨਮ ਦਾਤਾ ਹੋਣ ਦਾ ਮਾਣ ਹਾਸਲ ਹੈ। ਇਤਿਹਾਸਕਾਰਾਂ ਨੇ ਓਲੰਪਿਕਸ ਖੇਡਾਂ ਦੇ ਇਤਿਹਾਸ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੈ। ਇਤਿਹਾਸ ਦੇ ਇੱਕ ਹਿੱਸੇ ਵਿੱਚ ਪੁਰਾਤਨ ਓਲੰਪਿਕਸ ਖੇਡਾਂ ਦਾ ਵਰਣਨ ਹੈ ਅਤੇ ਦੂਜੇ ਹਿੱਸੇ ਵਿੱਚ ਆਧੁਨਿਕ ਖੇਡਾਂ ਦਾ। ਆਧੁਨਿਕ ਖੇਡਾਂ ਦੀ ਸ਼ੁਰੂਆਤ ਸੰਨ 1896 ਵਿੱਚ ਪੁਰਾਣੀਆਂ ਖੇਡਾਂ ਦੇ ਬੇਹਦ ਰੌਚਕ ਇਤਿਹਾਸ ਤੋਂ ਪ੍ਰਭਾਵਿਤ ਹੋ ਕੇ ਕੀਤੀ ਗਈ, ਜਿਸ ਕਰਕੇ ਪੂਰੇ ਵਿਸ਼ਵ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੀਆਂ ਨਜ਼ਰਾਂ ਵਿੱਚ ਪੁਰਾਤਨ ਓਲੰਪਿਕਸ ਖੇਡਾਂ ਦਾ ਖਾਸ ਮਹੱਤਵ ਹੈ।

ਇਹ ਤਾਂ ਅਸੀਂ ਜਾਣਦੇ ਹੀ ਹਾਂ ਕਿ ਹਜ਼ਾਰਾਂ ਸਾਲ ਪਹਿਲਾਂ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਹੋਣ ਕਰਕੇ ਹਰ ਖੇਤਰ ਵਿੱਚ ਯੂਨਾਨ ਦੀ ਤੁੱਝੀ ਬੋਲਦੀ ਸੀ। ਵਿਦਿਅਕ ਕੋਰਸਾਂ ਦੀਆਂ ਕਿਤਾਬਾਂ ਵਿੱਚ ਅਸੀਂ

**ਹਰਜਿੰਦਰ ਸਿੰਘ ਗੁਲਪੁਰ**  
ਫੋਨ: 91-98722-38722

ਅਕਸਰ ਪੜ੍ਹਦੇ ਆਏ ਹਾਂ ਕਿ ਫਲਾਣਾ ਸ਼ਬਦ ਫਲਾਣੇ ਯੂਨਾਨੀ ਸ਼ਬਦ ਤੋਂ ਲਿਆ ਗਿਆ ਹੈ। ਇਹ ਨੁਕਤਾ ਅਮੀਰ ਯੂਨਾਨੀ ਵਿਰਾਸਤ ਦੀ ਨਿਸ਼ਾਨਦੇਹੀ ਕਰਦਾ ਹੈ।

ਇਤਿਹਾਸਕਾਰਾਂ ਅਨੁਸਾਰ ਪੁਰਾਤਨ ਓਲੰਪਿਕਸ ਖੇਡਾਂ ਦੀ ਸ਼ੁਰੂਆਤ 776 ਬੀ. ਸੀ. ਦੌਰਾਨ ਏਥਨ ਵਿੱਚ ਕਲੋਡੀਅਸ ਦਰਿਆ ਦੇ ਕਿਨਾਰੇ ਓਲੰਪੀਆਡ ਦੇ ਸਥਾਨ 'ਤੇ ਹੋਈ ਮੰਨੀ ਜਾਂਦੀ ਹੈ। ਇਨ੍ਹਾਂ ਖੇਡਾਂ ਦੇ ਅਰੰਭ ਕਾਲ ਦਾ ਸਭ ਤੋਂ ਪੁਖਤਾ ਸਬੂਤ ਬਣੀ ਪੁਰਾਤਨ ਵਿਗਿਆਨੀਆਂ ਨੂੰ ਓਲੰਪੀਆਡ ਦੇ ਖੰਡਰਾਂ ਦੀ ਖੁਦਾਈ ਦੌਰਾਨ ਕਰੋਈਬੋਸ ਨਾਂ ਦੇ ਇੱਕ ਅਥਲੀਟ ਦੀ ਤਾਂਬੇ ਤੋਂ ਬਣੀ ਮੂਰਤੀ। ਏਲਿਸ ਸ਼ਹਿਰ ਨਾਲ ਸਬੰਧਿਤ ਇਸ

**ਅੱਜ ਓਲੰਪਿਕ ਖੇਡਾਂ ਦਾ ਬਹੁਤ ਵੱਡਾ ਰੁਤਬਾ ਹੈ। ਇਨ੍ਹਾਂ ਖੇਡਾਂ ਵਿੱਚ ਸ਼ੁਮੂਲੀਅਤ ਹੀ ਆਪਣੇ ਆਪ ਵਿੱਚ ਵੱਡੇ ਮਾਣ ਵਾਲੀ ਗੱਲ ਹੈ। ਮੌਜੂਦਾ ਓਲੰਪਿਕ ਖੇਡਾਂ ਦੀ ਸ਼ੁਰੂਆਤ ਸੰਨ 1896 ਵਿੱਚ ਪੁਰਾਣੀਆਂ ਖੇਡਾਂ ਦੇ ਬੇਹਦ ਰੌਚਕ ਇਤਿਹਾਸ ਤੋਂ ਪ੍ਰਭਾਵਿਤ ਹੋ ਕੇ ਕੀਤੀ ਗਈ। ਇਤਿਹਾਸਕਾਰਾਂ ਅਨੁਸਾਰ ਪੁਰਾਤਨ ਓਲੰਪਿਕ ਖੇਡਾਂ ਦੀ ਸ਼ੁਰੂਆਤ 776 ਬੀ. ਸੀ. ਦੌਰਾਨ ਏਥਨ ਵਿੱਚ ਕਲੋਡੀਅਸ ਦਰਿਆ ਦੇ ਕਿਨਾਰੇ ਓਲੰਪੀਆਡ ਦੇ ਸਥਾਨ 'ਤੇ ਹੋਈ। ਇਸ ਲੇਖ ਵਿੱਚ ਹਰਜਿੰਦਰ ਸਿੰਘ ਗੁਲਪੁਰ ਨੇ ਓਲੰਪਿਕ ਖੇਡਾਂ ਦਾ ਇਤਿਹਾਸ ਫਰੋਲਿਆ ਹੈ। -ਸੰਪਾਦਕ**

ਜੰਗ ਬੰਦੀ ਦੀ ਰਵਾਇਤ ਸੀ, ਜਿਸ ਨੂੰ ਗਰੀਕ ਭਾਸ਼ਾ ਵਿੱਚ Olympia Truce ਕਿਹਾ ਜਾਂਦਾ ਸੀ। ਕਰੀਬ ਤਿੰਨ ਮਹੀਨੇ ਪਹਿਲਾਂ ਇੱਕ ਦੂਜੀ ਰਿਆਸਤ ਖਿਲਾਫ ਚਲਦੀਆਂ ਫੌਜੀ ਕਾਰਵਾਈਆਂ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਸੀ। ਇਥੋਂ ਤੱਕ ਕਿ ਖੇਡਾਂ ਦੌਰਾਨ ਦਿੱਤੀਆਂ ਜਾਣ ਵਾਲੀਆਂ ਮੌਤ ਦੀਆਂ ਸਜ਼ਾਵਾਂ ਵੀ ਮੁਆਫ ਕਰ ਦਿੱਤੀਆਂ ਜਾਂਦੀਆਂ ਸਨ। ਇਸ ਰਵਾਇਤ ਦਾ ਉਦੇਸ਼ ਦੂਰ ਦੁਰਾਡੇ ਤੋਂ ਆਉਣ ਵਾਲੇ ਖਿਡਾਰੀਆਂ ਦੀ ਪਹੁੰਚ ਅਤੇ ਵਾਪਸੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ।

394 ਏ. ਡੀ. ਵਿੱਚ ਜਦੋਂ ਏਥਨ 'ਤੇ ਰੋਮਨ ਰਾਜਿਆਂ ਦਾ ਕਬਜ਼ਾ ਹੋਇਆ ਤਾਂ ਈਸਾਈ (ਕੈਥੋਲਿਕ) ਧਰਮ ਨਾਲ ਸਬੰਧਤ ਰਾਜਾ ਕਲੋਡੀਅਸ ਪਹਿਲੇ ਨੇ ਇਨ੍ਹਾਂ ਖੇਡਾਂ ਨੂੰ ਆਪਣੇ ਧਰਮ ਦੇ ਅਨੁਸਾਰੀ ਨਾ ਹੋਣ ਦਾ ਫਤਵਾ ਜਾਰੀ ਕਰਦਿਆਂ ਬੰਦ ਕਰਵਾ ਦਿੱਤਾ। ਇਥੇ ਹੀ ਬੱਸ ਨਹੀਂ, ਉਸ ਨੇ ਇਸ ਮਹਾਨ ਓਲੰਪਿਕਸ ਲਹਿਰ ਨਾਲ ਸਬੰਧਤ ਹਰ ਨਿਸ਼ਾਨੀ ਨੂੰ ਤਹਿਸ ਨਹਿਸ ਕਰ ਦਿੱਤਾ। ਰਹਿੰਦੀ ਕਸਰ ਕਲੋਡੀਅਸ ਦਰਿਆ ਵਿੱਚ ਆਉਂਦੇ ਹੜ੍ਹਾਂ ਨੇ ਪੂਰੀ ਕਰ ਦਿੱਤੀ। ਭਾਈਚਾਰਕ ਸਾਂਝ ਨੂੰ ਮਜ਼ਬੂਤੀ ਬਖਸ਼ਣ ਵਾਲੀ ਇਹ ਖੇਡ ਲਹਿਰ ਕਈ ਸਦੀਆਂ ਤੱਕ ਆਪਣੀ ਹਾਜ਼ਰੀ ਲਵਾ ਕੇ ਵਕਤ ਦੀ ਗਰਦਿਸ਼ ਹੇਠ ਦਬ ਕੇ ਚਮ ਤੋੜ ਗਈ।

ਰਾਜ ਪ੍ਰਬੰਧ ਸੀ। ਏਥਨ ਦਾ ਰਾਜ ਪ੍ਰਬੰਧ ਜਿਥੇ ਆਪਣੇ ਨਾਗਰਿਕਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵੱਲ ਧਿਆਨ ਦਿੰਦਾ ਸੀ, ਉਥੇ ਸਪਾਰਟਾ



ਕਰੋਈਬੋਸ ਨਾਂ ਦੇ ਇੱਕ ਅਥਲੀਟ ਦੀ ਤਾਂਬੇ ਤੋਂ ਬਣੀ ਮੂਰਤੀ


ਦਾ ਰਾਜ ਆਪਣੇ ਨਾਗਰਿਕਾਂ ਦੇ ਮਹਿਜ਼ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਹੋਣ 'ਤੇ ਜੋਰ ਦਿੰਦਾ ਸੀ। ਇਨ੍ਹਾਂ ਵਖ ਵਖ ਰਾਜ ਪ੍ਰਣਾਲੀਆਂ ਦੇ ਫਲਸਰੂਪ ਏਥਨ ਵਿੱਚ ਯੋਧੇ ਅਤੇ ਵਿਦਵਾਨ-ਦੋਵੇਂ ਪੈਦਾ ਹੋਏ ਜਿਵੇਂ ਸੁਕਰਾਤ, ਅਰਸਤੂ ਅਤੇ ਸਿਕੰਦਰ ਮਹਾਨ ਆਦਿ, ਜਦੋਂ ਕਿ ਸਪਾਰਟਾ ਰਿਆਸਤ ਵਿੱਚ ਕੇਵਲ ਬਲਸ਼ਾਲੀ ਯੋਧੇ ਪੈਦਾ ਹੋਏ।

ਸਪਾਰਟਾ ਦੀ ਫੌਜੀ ਹਕੂਮਤ ਵਲੋਂ ਸਰੀਰਕ ਤੌਰ 'ਤੇ ਅਪਾਹਜ ਜਾਂ ਕਮਜ਼ੋਰ ਬੱਚਿਆਂ ਨੂੰ ਟਿਬਰੀ ਨਾਂ ਦੀ ਪਹਾੜੀ ਤੋਂ ਸੁੱਟ ਕੇ ਮਾਰ ਦਿੱਤਾ ਜਾਂਦਾ ਸੀ। ਬੱਚਿਆਂ ਦੀ ਸ਼ਨਾਖਤੀ ਪਰੇਡ ਕਰਵਾਈ ਜਾਂਦੀ ਸੀ। ਬਚਪਨ ਦੌਰਾਨ ਹੀ ਉਨ੍ਹਾਂ ਨੂੰ ਕੁਝ ਸਮੇਂ ਵਾਸਤੇ ਫੌਜੀ ਬੈਰਕਾਂ ਵਿੱਚ ਰੱਖਿਆ ਜਾਂਦਾ ਸੀ। ਸਪਾਰਟਾ ਦੇ ਰਾਜੇ ਦਾ ਫਰਮਾਨ ਸੀ ਕਿ ਉਸ ਨੂੰ ਕੇਵਲ ਤੇ ਕੇਵਲ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਨਾਗਰਿਕਾਂ ਦੀ ਲੋੜ ਹੈ। ਫੌਜੀ ਸਿਖਲਾਈ ਹਰ ਇੱਕ ਨਾਗਰਿਕ ਵਾਸਤੇ ਲਾਜ਼ਮੀ ਸੀ।

ਉਨ੍ਹਾਂ ਸਮਿਆਂ ਦੌਰਾਨ ਹੀ ਏਥਨ ਵਾਸੀਆਂ ਵਲੋਂ ਇਸ ਕਹਾਵਤ ਨੂੰ ਜਨਮ ਦਿੱਤਾ ਗਿਆ ਪ੍ਰਤੀਤ ਹੁੰਦਾ ਹੈ ਕਿ 'ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ।' ਇਨ੍ਹਾਂ ਖੇਡਾਂ ਦੀ ਸ਼ੁਰੂਆਤ ਦੇ ਧਾਰਮਿਕ ਕਾਰਨ ਤੋਂ ਇਲਾਵਾ ਇੱਕ ਹੋਰ ਦੰਦ ਕਥਾ ਜੁੜੀ ਹੋਈ ਹੈ ਕਿ ਯੂਨਾਨ ਦੀ ਇੱਕ ਰਿਆਸਤ ਦੇ ਤਾਕਤਵਰ ਰਾਜੇ ਨੇ ਆਪਣੀ ਧੀ ਦੇ ਵਿਆਹ ਵਾਸਤੇ ਸ਼ਰਤ ਰੱਖੀ ਕਿ ਜਿਹੜਾ ਰਾਜਕੁਮਾਰ ਉਸ ਦੀ ਧੀ ਨੂੰ ਆਪਣੇ

ਰਬ 'ਤੇ ਬਿਠਾ ਕੇ ਸਹੀ ਸਲਾਮਤ ਉਸ ਤੋਂ ਜਾਂ ਉਸ ਵਲੋਂ ਨਿਯਤ ਕੀਤੇ ਯੋਧਿਆਂ ਤੋਂ ਬਚ ਕੇ ਮਿਥੀ ਹੱਦ ਨੂੰ ਪਾਰ ਕਰ ਜਾਵੇਗਾ, ਉਹ ਆਪਣੀ ਧੀ ਦਾ ਵਿਆਹ ਉਸੇ ਰਾਜਕੁਮਾਰ ਨਾਲ ਕਰੇਗਾ। ਇਸ ਸ਼ਰਤ ਨੂੰ ਪੂਰਾ ਕਰਦਿਆਂ ਕਈ ਰਾਜਕੁਮਾਰ ਰਾਜੇ ਹੱਥੋਂ ਕਤਲ ਹੋ ਗਏ। ਆਖਰ ਏਥਨ ਦਾ ਰਾਜਕੁਮਾਰ ਇਹ ਸ਼ਰਤ ਪੂਰੀ ਕਰਨ ਵਿੱਚ ਸਫਲ ਹੋ ਗਿਆ। ਉਸ ਨੇ ਸ਼ਰਤ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਉਸ ਸਾਰਥੀ ਨਾਲ ਗੰਢ ਤੁਪ ਕਰ ਲਈ ਸੀ, ਜਿਸ ਨੇ ਉਸ ਦਾ ਪਿਛਾ ਕਰਨ ਵਾਲੇ ਰਬ ਦੀ ਰਥਵਾਨੀ ਕਰਨੀ ਸੀ। ਉਸ ਰਥਵਾਨ ਨੇ ਮਿਲੀਭੁਗਤ ਨਾਲ ਸਬੰਧਤ ਰਬ ਦਾ ਪਹੀਆ ਕਮਜ਼ੋਰ ਪਾ ਲਿਆ, ਜੋ ਕੁਝ ਦੂਰੀ 'ਤੇ ਜਾ ਕੇ ਤੈਅਸੁਦਾ ਸਕੀਮ ਅਨੁਸਾਰ ਟੁੱਟ ਗਿਆ ਅਤੇ ਰਾਜ ਕੁਮਾਰ ਮਿਥੀ ਹੱਦ ਟੱਪਣ ਵਿੱਚ ਸਫਲ ਹੋ ਗਿਆ।

ਇਸ ਵਿਆਹ ਦੀ ਖੁਸ਼ੀ ਵਿੱਚ ਉਸ ਨੇ ਜੀਅਸ ਦੇਵਤਾ ਦੇ ਮੰਦਿਰ ਵਿੱਚ ਇੱਕ ਬਹੁਤ ਵੱਡਾ ਸਮਾਗਮ ਕਰਵਾਇਆ, ਜਿਸ ਦੌਰਾਨ ਤਰ੍ਹਾਂ ਤਰ੍ਹਾਂ ਦੇ ਕਰਤੱਭ ਮੁਕਾਬਲੇ ਕਰਵਾਏ ਗਏ, ਜੋ ਅੱਗੇ ਜਾ ਕੇ ਪੁਰਾਤਨ ਓਲੰਪਿਕਸ ਖੇਡਾਂ ਦੀ ਬੁਨਿਆਦ ਬਣੇ। ਔਰਤਾਂ ਨੂੰ ਪੁਰਾਤਨ ਓਲੰਪਿਕਸ ਖੇਡਾਂ ਵਿੱਚ ਭਾਗ ਲੈਣ ਅਤੇ ਖੇਡਾਂ ਨੂੰ ਦੇਖਣ ਦੀ ਸਖਤ ਮਨਾਹੀ ਸੀ। ਇਸ ਨਿਯਮ ਦੀ ਉਲੰਘਣਾ ਕਰਨ ਵਾਲੀ ਔਰਤ ਵਾਸਤੇ ਮੌਤ ਦੀ ਸਜ਼ਾ ਦਾ ਕਾਨੂੰਨ ਸੀ। ਇੱਕ ਵਾਰ 'ਕਾਲਿਪੋਤੀਆਰਾ' ਨਾਂ ਦੀ ਔਰਤ ਮਰਦਾਵਾਂ ਭੇਸ ਬਦਲ ਕੇ ਇਸ ਲਈ ਇਨ੍ਹਾਂ ਖੇਡਾਂ ਨੂੰ ਦੇਖਣ ਚਲੇ




724 ਬਿਕਰਮੀ ਕੈਲੰਡਰ ਈਸਵੀ ਵਿੱਚ ਦੂਜੀ ਲੰਮੀ ਦੌੜ ਸ਼ੁਰੂ ਕੀਤੀ ਗਈ, ਜਿਸ ਨੂੰ 'ਡਾਇਲੋਸ' (DIAULOS) ਕਰਕੇ ਜਾਣਿਆ ਜਾਂਦਾ ਸੀ

ਗਈ ਕਿ ਉਹ ਆਪਣੇ ਪੁੱਤਰ ਨੂੰ ਖੇਡਾਂ 'ਚ ਹਿੱਸਾ ਲੈਂਦਿਆਂ ਦੇਖ ਸਕੇ। ਜਦੋਂ ਉਹਦਾ ਪੁੱਤਰ ਮੁਕਾਬਲਾ ਜਿੱਤ ਕੇ ਓਲੰਪਿਕ ਚੈਂਪੀਅਨ ਬਣਿਆ ਤਾਂ ਉਹ ਖੁਸ਼ੀ ਵਿੱਚ ਉਛਲਣ ਲੱਗ ਪਈ। ਇਸ ਦੌਰਾਨ ਉਸ ਦੇ ਔਰਤ ਹੋਣ ਬਾਰੇ ਭੇਦ ਖੁੱਲ੍ਹ ਗਿਆ। ਉਸ ਔਰਤ ਦੇ ਪੁੱਤਰ ਤੋਂ ਇਲਾਵਾ ਉਸ

ਦਾ ਪਿਤਾ ਅਤੇ ਭਰਾ ਵੀ ਆਪਣੇ ਸਮੇਂ ਦੇ ਚੈਂਪੀਅਨ ਸਨ, ਜਿਨ੍ਹਾਂ ਦਾ ਸਤਿਕਾਰ ਕਰਕੇ ਔਰਤ ਨੂੰ ਮੁਆਫ ਕਰ ਦਿੱਤਾ ਗਿਆ। ਇਸ ਉਪਰੰਤ ਓਲੰਪੀਆਡ ਸਟੇਡੀਅਮ ਵਿੱਚ ਦਾਖਲ ਹੋਣ ਵਾਲਿਆਂ ਦੀ ਬਾਕਾਇਦਾ ਜਾਂਚ ਕਰਨੀ ਅਰੰਭ ਕਰ ਦਿੱਤੀ ਗਈ।

ਖੁਦਾਈ ਦੌਰਾਨ ਮਿਲੀਆਂ ਮੂਰਤੀਆਂ ਅਤੇ ਧਾਤੂ ਵਸਤਾਂ ਉੱਤੇ ਉਕਰੀਆਂ ਤਸਵੀਰਾਂ ਤੋਂ ਪਤਾ ਲਗਦਾ ਹੈ ਕਿ ਖਿਡਾਰੀ ਅਲਫ ਨੰਗੇ ਹੋ ਕੇ ਇਨ੍ਹਾਂ ਖੇਡਾਂ ਵਿੱਚ ਸ਼ਿਰਕਤ ਕਰਦੇ ਸਨ। ਅਜਿਹਾ ਵਧ ਤੋਂ ਵਧ ਕਾਰਗੁਜ਼ਾਰੀ ਦਿਖਾਉਣ ਦੀ ਗਰਜ ਨਾਲ ਕੀਤਾ ਜਾਂਦਾ ਸੀ, ਕਿਉਂਕਿ ਉਸ ਜਮਾਨੇ ਦੇ ਕੱਪੜੇ ਖਿਡਾਰੀਆਂ ਦੀ ਕਾਰਗੁਜ਼ਾਰੀ ਵਿੱਚ ਰੁਕਾਵਟ ਪੈਦਾ ਕਰਦੇ ਸਨ। ਪੁਰਾਤਨ ਓਲੰਪਿਕਸ ਖੇਡਾਂ ਚਾਰ ਸਾਲ ਬਾਅਦ 6 ਅਗਸਤ ਤੋਂ 18 ਸਤੰਬਰ ਦੇ ਵਿਚਕਾਰ ਕਰਵਾਈਆਂ ਜਾਂਦੀਆਂ ਸਨ। ਇਨ੍ਹਾਂ ਦੀ ਅਟਲਤਾ ਕਾਰਨ ਸਮਕਾਲੀ ਇਤਿਹਾਸਕਾਰ ਘਟਨਾਵਾਂ ਦਾ ਹਵਾਲਾ ਦੇਣ ਸਮੇਂ ਓਲੰਪਿਕਸ ਖੇਡਾਂ ਦੀ ਪੈਰਵੀ ਕਰਦੇ ਸਨ। ਪੁਰਾਣੀਆਂ ਓਲੰਪਿਕਸ ਖੇਡਾਂ ਵਿੱਚ ਸਮੇਂ ਦੇ ਨਾਲ ਈਵੈਂਟਸ ਦੀ ਗਿਣਤੀ ਵਧਦੀ ਗਈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਰਬ ਦੌੜਾਂ, ਘੋੜ ਦੌੜਾਂ, ਮੱਲ ਯੁਧ (ਕੁਸ਼ਤੀ ਅਤੇ ਮੁੱਕੇਬਾਜੀ ਦਾ ਸੁਮੇਲ), ਵਖ ਵਖ ਦੂਰੀ ਦੀਆਂ ਦੌੜਾਂ, ਲੰਬੀ ਛਾਲ, ਉਚੀ ਛਾਲ, ਡਿਸਕਸ ਥਰੋਅ, ਜੈਵਲੀਅਨ ਥਰੋਅ, ਤਲਵਾਰਬਾਜ਼ੀ, ਤੀਰਅੰਦਾਜ਼ੀ ਅਤੇ ਪਟੈਬਲਿਨ (ਪੰਜ ਟਰੈਕ ਤੇ ਫੀਲਡ ਇਵੈਂਟਸ) ਆਦਿ ਪ੍ਰਮੁੱਖ ਖੇਡ ਮੁਕਾਬਲੇ ਸ਼ਾਮਿਲ ਸਨ।

ਰਬ ਦੌੜਾਂ ਦੀ ਈਵੈਂਟ ਨੂੰ ਸਭ ਤੋਂ ਖਤਰਨਾਕ ਅਤੇ ਜੋਖਮ ਵਾਲੀ ਮੰਨਿਆ ਜਾਂਦਾ ਸੀ। ਰਬ ਔਗੇ ਦੇ ਅਤੇ ਚਾਰ ਘੋੜੇ ਜੋੜੇ ਜਾਂਦੇ ਸਨ। ਰਬ ਦੌੜ ਦਾ ਫਾਸਲਾ 2.5 ਮੀਲ ਤੋਂ 8 ਮੀਲ ਰਖਿਆ ਹੁੰਦਾ ਸੀ। ਲੰਬੀ ਦੂਰੀ ਦੀ ਮੈਰਾਥਨ ਦੌੜ ਭਾਵੇਂ ਪੁਰਾਤਨ ਓਲੰਪਿਕਸ ਖੇਡਾਂ ਦੀ ਸੂਚੀ ਵਿੱਚ ਸ਼ਾਮਿਲ ਨਹੀਂ ਸੀ, ਪਰ ਯੂਨਾਨੀ ਇਤਿਹਾਸ ਨਾਲ ਸਬੰਧਤ ਇੱਕ ਦਿਲਚਸਪ ਘਟਨਾ ਤੋਂ ਪ੍ਰਭਾਵਿਤ ਹੋ ਕੇ ਸੰਨ 1908 ਦੀਆਂ ਓਲੰਪਿਕਸ ਖੇਡਾਂ ਵਿੱਚ ਇਸ ਅਹਿਮ ਅਤੇ



ਅਥਲੀਟ ਦੀ ਮੂਰਤੀ ਉੱਤੇ ਉਸ ਦੇ ਬਾਇਓਡਾਟਾ ਸਮੇਤ ਓਲੰਪਿਕਸ ਚੈਂਪੀਅਨ 776 ਬੀ. ਸੀ. ਉਕਰਿਆ ਹੋਇਆ ਹੈ।

ਪਹਿਲੀ ਵਾਰ ਇਹ ਅਥਲੀਟ ਸਿਰਫ 192 ਮੀਟਰ (600 ਫੁੱਟ) ਲੰਬੀ ਫੱਰਾਟਾ ਦੌੜ ਜਿੱਤ ਕੇ ਚੈਂਪੀਅਨ ਬਣਿਆ ਸੀ, ਜਿਸ ਨੂੰ ਸਟੇਡ ਕਿਹਾ ਜਾਂਦਾ ਸੀ। ਸਟੇਡੀਅਮ ਸ਼ਬਦ ਦੀ ਉਤਪਤੀ ਇਸੇ ਸਟੇਡ ਸ਼ਬਦ ਤੋਂ ਹੋਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਹੋ ਸਕਦਾ ਹੈ ਇਹ ਖੇਡਾਂ ਇਸ ਤੋਂ ਵੀ ਪਹਿਲਾਂ ਅਰੰਭ ਹੋਈਆਂ ਹੋਣ। 776 ਬੀ. ਸੀ. ਤੋਂ ਇਨ੍ਹਾਂ ਖੇਡਾਂ ਦਾ ਲਿਖਤੀ ਇਤਿਹਾਸ ਮਿਲਣ ਦੇ ਵੀ ਪ੍ਰਮਾਣ ਮਿਲਦੇ ਹਨ। ਇਨ੍ਹਾਂ ਖੇਡਾਂ ਦਾ ਦੌਰ ਕਰੀਬ 12 ਸਦੀਆਂ ਤੱਕ ਚਲਦਾ ਰਿਹਾ।

ਚਾਰ ਸਾਲਾਂ ਪਿੱਛੋਂ ਹੋਣ ਵਾਲੀਆਂ ਇਨ੍ਹਾਂ ਖੇਡਾਂ ਦੀ ਹਰਮਨ ਪਿਆਰਤਾ ਦਾ ਪਤਾ ਇਥੋਂ ਲਗਦਾ ਹੈ ਕਿ ਇਨ੍ਹਾਂ ਵਿੱਚ ਭਾਗ ਲੈਣ ਲਈ ਯੂਨਾਨ ਦੇ ਕੋਨੇ ਕੋਨੇ ਤੋਂ ਇਲਾਵਾ ਰੋਮ ਅਤੇ ਤੁਰਕੀ ਆਦਿ ਤੋਂ ਵੀ ਖਿਡਾਰੀ ਆਉਂਦੇ ਸਨ। ਖੇਡਾਂ ਸ਼ੁਰੂ ਹੋਣ ਤੋਂ ਕੁਝ ਮਹੀਨੇ ਪਹਿਲਾਂ ਇੱਕ ਤਰ੍ਹਾਂ ਨਾਲ

ਸੰਨ 1896 ਵਿੱਚ ਓਲੰਪਿਕਸ ਖੇਡਾਂ ਦੀ ਮੁੜ ਕੇ ਜੋੜ ਜਗਾਉਣ ਲਈ ਖੇਡ ਪ੍ਰੇਮੀ ਅਤੇ ਵਿਦਵਾਨ ਪੇਰੀਅਰ ਡੀ. ਕੁਬਰਟਿਨ ਸਲਾਘਾ ਦੇ ਪਾਤਰ ਹਨ। ਪੁਰਾਤਨ ਓਲੰਪਿਕਸ ਖੇਡਾਂ ਦੀ ਸ਼ੁਰੂਆਤ ਬਾਰੇ ਇਤਿਹਾਸਕਾਰ ਇੱਕ ਮੱਤ ਨਹੀਂ ਹਨ। ਕੁਝ ਇੱਕ ਦਾ ਖਿਆਲ ਹੈ ਕਿ ਉਪਰੋਕਤ ਦਰਿਆ ਦੇ ਨੇੜੇ ਮੌਜੂਦ ਪਹਾੜੀ 'ਤੇ ਯੂਨਾਨੀਆਂ ਦੇ ਸਭ ਤੋਂ ਵੱਡੇ ਮੰਨੇ ਜਾਂਦੇ ਜੀਅਸ ਦੇਵਤਾ ਦਾ ਮੰਦਿਰ ਸੀ/ਹੈ। ਉਥੇ ਦੇਵਤਾ ਦੇ ਸਤਿਕਾਰ ਵਿੱਚ ਤਿਉਹਾਰ ਮਨਾਇਆ ਜਾਂਦਾ ਸੀ। ਇਸ ਪਵਿੱਤਰ ਮੰਨੇ ਜਾਂਦੇ ਅਵਸਰ 'ਤੇ ਸ਼ਰਧਾਲੂਆਂ ਦੇ ਮਨੋਰੰਜਨ ਲਈ ਕੁਝ ਖੇਡ ਕਰਤੱਭ ਦਿਖਾਏ ਜਾਂਦੇ ਸਨ, ਜਿਨ੍ਹਾਂ ਨੇ ਹੌਲੀ ਹੌਲੀ ਵਿਆਪਕ ਖੇਡ ਮੇਲੇ ਦਾ ਰੂਪ ਧਾਰ ਲਿਆ। ਉਸ ਸਮੇਂ ਯੂਨਾਨ ਦੇਸ਼ ਕਰੀਬ ਵੀਹ ਰਿਆਸਤਾਂ (Provincial States) ਵਿੱਚ ਵੰਡਿਆ ਹੋਇਆ ਸੀ। ਇਨ੍ਹਾਂ ਵਿੱਚ ਏਥਨ ਅਤੇ ਸਪਾਰਟਾ ਦੀਆਂ ਰਿਆਸਤਾਂ ਸ਼ਕਤੀਸ਼ਾਲੀ ਸਨ। ਜਿਥੇ ਏਥਨ ਵਿੱਚ ਸਮਕਾਲੀ ਲੋਕਤੰਤਰੀ ਰਾਜ ਪ੍ਰਣਾਲੀ ਸੀ, ਉਥੇ ਸਪਾਰਟਾ ਵਿੱਚ ਇੱਕ ਪੁਰਖਾ





ਖੇਡਾਂ: ਕਬੱਡੀ, ਵਾਲੀਬਾਲ, ਸੌਕਰ, ਅਥਲੈਟਿਕਸ

# ਪੰਜਾਬ ਸਪੋਰਟਸ ਐਂਡ ਕਲਚਰਲ ਐਸੋਸੀਏਸ਼ਨ, ਮਿਸ਼ੀਗਨ

ਸੋਹਰਤ ਦੇ ਦੀਵੇ ਵਿਚ ਖੂਨ ਜਿਗਰ ਦਾ ਪੈਂਦਾ ਏ, ਦੁਨੀਆਂ ਵਿਚ ਨਾਮ ਕਮਾਉਣਾ ਸੌਖਾ ਨਹੀਂ ਹੁੰਦਾ। ਕਾਮਯਾਬ ਨੇ ਜਿਹੜੇ ਉਨ੍ਹਾਂ ਤੋਂ ਸਦਕੇ ਜਾਵਾਂ ਮੈਂ, ਬਾਹਰਲੇ ਮੁਲਕ 'ਚ ਪੈਰ ਜਮਾਉਣਾ ਸੌਖਾ ਨਹੀਂ ਹੁੰਦਾ।

ਮਿਸ਼ੀਗਨ ਦੇ ਭਾਰਤੀ ਪੰਜਾਬੀ ਭਾਈਚਾਰੇ ਵਲੋਂ

## 12ਵਾਂ ਪੰਜਾਬੀ ਖੇਡ ਮੇਲਾ ਤੇ ਕਬੱਡੀ ਟੂਰਨਾਮੈਂਟ

3 ਅਗਸਤ 2019

**Heritage Park**

46202 Heritage Park Dr., Canton Twp, MI 48188

Behind Canton Library

Address: 1150 S Canton Center Toad, Canton Twp, MI 48188

(ਸਨਿਚਰਵਾਰ, ਸਵੇਰੇ 9 ਤੋਂ ਸ਼ਾਮ 8 ਵਜੇ ਤੱਕ)

### ਇਨਾਮ

#### ਕਬੱਡੀ ਓਪਨ

ਪਹਿਲਾ ਇਨਾਮ \$15,000

ਦੂਜਾ ਇਨਾਮ \$12,000

ਤੀਜਾ ਇਨਾਮ \$9,000

ਚੌਥਾ ਇਨਾਮ \$7,000

#### ਕਬੱਡੀ ਅੰਡਰ-21

ਪਹਿਲਾ ਇਨਾਮ \$3500

ਦੂਜਾ ਇਨਾਮ \$2500

ਤੀਜਾ ਇਨਾਮ \$1,000

#### ਸੌਕਰ

ਪਹਿਲਾ ਇਨਾਮ \$3500

ਦੂਜਾ ਇਨਾਮ \$2500

#### ਵਾਲੀਬਾਲ (ਓਪਨ)

ਪਹਿਲਾ ਇਨਾਮ \$3100

ਦੂਜਾ ਇਨਾਮ \$2100



ਪਰਿਵਾਰਾਂ ਸਮੇਤ ਆਓ ਤੇ ਮੇਲੇ ਦਾ ਲੁਤਫ ਉਠਾਓ

**ਸਭਨਾਂ ਨੂੰ ਖੁੱਲ੍ਹਾ ਸੱਦਾ**

ਲੰਗਰ ਦਾ ਖਰਚਾ ਤੇ ਸੇਵਾ ਆਗੇਨਾਈਜ਼ਿੰਗ ਕਮੇਟੀ ਦੇ ਮੈਂਬਰਾਂ ਵਲੋਂ ਹੋਣਗੇ

**Free Entry Free Food & Free Entertainment**

ਸਾਰੇ ਟਰੱਕ Under Warranty 800,000 kilometers



Sukhi Dhariwal Ph: 416-213-1334

ਨਾਮੀ ਗਾਇਕ ਆਪਣੀ ਗਾਇਕੀ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ

### PSCA Committee Members and Gold Sponsors



ਸੁੱਖਾ ਸੇਖੋਂ



ਕੇਵਲ ਗਿੱਲ



ਮਨਪ੍ਰੀਤ ਗਿੱਲ



ਕੁਲਬੀਰ ਗਿੱਲ



ਅਮਰਜੀਤ ਗਿੱਲ



ਰਵਿੰਦਰ ਥਿੰਦ



ਜਸਵਿੰਦਰ ਧਾਲੀਵਾਲ



ਸੁਖਵੰਤ ਸਿੰਘ ਗਿੱਲ



ਰਾਜ ਨਿੱਜਰ



ਅਰਜੁਨ ਗਿੱਲ



ਸੁਖਦੇਵ ਸੇਖੋਂ



ਕਰਮਬੀਰ ਸਿੰਘ



ਕਰਨ ਗਿੱਲ

### ਹੋਰ ਜਾਣਕਾਰੀ ਲਈ ਕਾਲ ਕਰੋ

ਜਸਵਿੰਦਰ ਧਾਲੀਵਾਲ ਫੋਨ: 734-347-1154

ਸੁਖਵੰਤ ਗਿੱਲ ਫੋਨ: 734-231-7035

ਰਾਜ ਨਿੱਜਰ ਫੋਨ: 734-637-7540

ਰਾਜ ਜਾਮਾਰਾਏ ਫੋਨ: 734-644-1010

ਸੁਖਦੇਵ ਸੇਖੋਂ ਫੋਨ: 248-431-9678

ਕਰਮਬੀਰ ਸਿੰਘ ਫੋਨ: 734-558-3151

ਇਸ ਵਰ੍ਹੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕ ਆਪਣੇ ਪਰਿਵਾਰਾਂ ਸਮੇਤ ਮੇਲੇ ਦਾ ਸੁਰੱਖਿਅਤ ਮਾਰੋਲ ਵਿਚ ਅਨੰਦ ਮਾਣ ਸਕਣ।

# ਪੰਜਾਬੀ ਚਿੰਤਨ ਦੀ ਹਕੀਕਤ

ਪੰਜਾਬ ਦਾ ਹਰ ਖੇਤਰ ਅੱਜ ਖੜੋਤ ਦੀ ਖਾਈ ਵੱਲ ਖਿਸਕ ਰਿਹਾ ਹੈ। ਇਸ ਖੜੋਤ ਨੂੰ ਤੋੜਨ ਲਈ ਭਵਿੱਖਮੁਖੀ ਪਹੁੰਚ ਪਹਿਲੀ ਸ਼ਰਤ ਹੁੰਦੀ ਹੈ, ਪਰ ਅਸੀਂ ਅੱਜ ਦੀਆਂ ਸਮੱਸਿਆਵਾਂ ਦਾ ਹੱਲ ਬੀਤੇ ਸਮੇਂ ਵਿਚੋਂ ਲੱਭ ਰਹੇ ਹਾਂ। ਰਾਜਪਾਲ ਸਿੰਘ ਨੇ ਆਪਣੇ ਇਸ ਲੇਖ ਵਿਚ ਕੁਝ ਅਜਿਹੇ ਨੁਕਤੇ ਉਭਾਰੇ ਹਨ, ਜਿਨ੍ਹਾਂ ਨੂੰ ਸਰ ਕੀਤੇ ਬਿਨਾ ਅਗਲਾ ਕਦਮ ਜੇ ਅਸੰਭਵ ਨਹੀਂ ਤਾਂ ਔਖਾ ਜ਼ਰੂਰ ਜਾਪਦਾ ਹੈ। -ਸੰਪਾਦਕ

ਵਕਤ ਦੇ ਨਾਲ-ਨਾਲ ਹਰ ਸਮਾਜ ਕਈ ਤਰ੍ਹਾਂ ਦੇ ਦੌਰਾਂ 'ਚੋਂ ਲੰਘਦਾ ਹੈ। ਇਕ ਦੌਰ ਲਹਿਰਾਂ ਦਾ ਹੁੰਦਾ ਹੈ, ਜਦ ਜਨਸਮੂਹ ਤੇ ਉਨ੍ਹਾਂ 'ਚੋਂ ਪੈਦਾ ਹੋਏ ਆਗੂਆਂ ਨੂੰ ਨਿਸ਼ਾਨਾ ਦਿਸਦਾ ਹੁੰਦਾ ਹੈ ਤੇ ਜਾਪਦਾ ਹੁੰਦਾ ਹੈ ਕਿ ਜੇ ਅਸੀਂ ਉਹ ਨਿਸ਼ਾਨਾ ਹਾਸਲ ਕਰ ਲਈਏ ਤਾਂ ਸਭ ਮੁਸ਼ਕਿਲਾਂ ਦੂਰ ਹੋ ਜਾਣਗੀਆਂ, ਸਮਾਜ ਸਹੀ ਰਸਤੇ 'ਤੇ ਚੱਲ ਪਵੇਗਾ। ਇਹ ਨਿਸ਼ਾਨਾ ਚੱਲ ਰਹੇ ਪ੍ਰਬੰਧ ਵਿਚ ਕਿਸੇ ਸੁਧਾਰ ਤੋਂ ਲੈ ਕੇ ਸਿਆਸੀ ਆਜ਼ਾਦੀ, ਕਿਸੇ ਤਾਨਾਸ਼ਾਹ ਹਾਕਮ ਦੇ ਜ਼ੁਲਮ ਤੋਂ ਛੁਟਕਾਰਾ ਜਾਂ ਕਿਸੇ ਸਥਾਪਿਤ ਪ੍ਰਬੰਧ ਨੂੰ ਪੂਰੀ ਤਰ੍ਹਾਂ ਬਦਲ ਕੇ ਨਵਾਂ ਪ੍ਰਬੰਧ ਸਥਾਪਿਤ ਕਰਨ ਤੀਕ ਹੋ ਸਕਦਾ ਹੈ। ਇਸ ਦੌਰ 'ਚ ਨਿਸ਼ਾਨਾ ਸਪਸ਼ਟ ਹੁੰਦਾ ਹੈ; ਇਸ ਨੂੰ ਹਾਸਲ ਕਰਨ ਵਾਲੇ



**ਰਾਜਪਾਲ ਸਿੰਘ**  
ਫੋਨ: 91-98767-10809

ਰਾਹ ਬਾਰੇ ਵਾਦ-ਵਿਵਾਦ ਚਲਦੇ ਹਨ, ਪਰ ਵੱਡੇ ਸਿਧਾਂਤਕ ਮੱਤਭੇਦ ਨਹੀਂ ਹੁੰਦੇ; ਜੇ ਮੱਤਭੇਦ ਹੁੰਦੇ ਵੀ ਹਨ, ਉਹ ਲਹਿਰ ਦੇ ਉਤਸ਼ਾਹ ਕਾਰਨ ਦਬ ਜਾਂਦੇ ਹਨ। ਵੱਖ ਵੱਖ ਦੋਸ਼ਾਂ 'ਚ ਆਜ਼ਾਦੀ, ਸਮਾਜਵਾਦ ਤੇ ਧਾਰਮਿਕ ਰਾਜ ਸਥਾਪਿਤ ਕਰਨ ਲਈ ਲਹਿਰਾਂ ਆਦਿ ਇਸ ਦੀਆਂ ਮਿਸਾਲਾਂ ਹਨ। ਸਮਾਜ ਖਾੜ ਸਮਾਂ ਉਸ ਲਹਿਰ ਦੇ ਆਸ਼ਿਆਂ ਨੂੰ ਹਾਸਲ ਕਰਨ ਲਈ ਨਿੱਠ ਕੇ ਕੰਮ ਕਰਦਾ ਹੈ। ਇਸ ਦੌਰ ਦੀਆਂ ਨਿਸ਼ਾਨੀਆਂ ਭਾਰਤ ਵਿਚ ਆਜ਼ਾਦੀ ਪਿਛੋਂ ਦੇ ਕੁਝ ਸਾਲਾਂ ਦੌਰਾਨ ਜਾਂ ਸਮਾਜਵਾਦੀ ਇਨਕਲਾਬ ਲਿਆਉਣ ਵਾਲੇ ਦੋਸ਼ਾਂ ਦੇ ਮੁਢਲੇ ਦੌਰ 'ਚ ਦੇਖੀਆਂ ਜਾ ਸਕਦੀਆਂ ਹਨ। ਨਵੇਂ ਜੋਸ਼ ਨਾਲ ਨਿਸ਼ਾਨਿਆਂ 'ਚੋਂ ਕੁਝ ਹਾਸਲ ਕਰ ਲਿਆ ਜਾਂਦਾ ਹੈ ਪਰ ਚਿੰਤਾਵਿਯਾ ਸਾਰਾ ਕੁਝ ਹਾਸਲ ਨਹੀਂ ਹੁੰਦਾ, ਕਿਉਂਕਿ ਸਮੇਂ ਨਾਲ ਹਾਲਾਤ ਬਦਲ ਜਾਂਦੇ ਹਨ, ਨਵੀਆਂ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ, ਸਮਾਜ ਵਿਚ ਨਵੀਂ ਪੀੜ੍ਹੀ ਅੱਗੇ ਆ ਜਾਂਦੀ ਹੈ ਜਿਸ ਵਿਚ ਪਹਿਲੀ ਲਹਿਰ ਪ੍ਰਤੀ ਉਹ ਭਵਨਾਤਮਿਕ ਲਗਾਓ ਨਹੀਂ ਹੁੰਦਾ। ਹੌਲੀ-ਹੌਲੀ ਸਮਾਜ ਵਿਚ ਆਈ ਖੜੋਤ ਨੂੰ ਤੋੜਨ ਲਈ ਸਮਾਜ 'ਚ ਚਿੰਤਨ/ਮੰਥਨ ਦਾ ਦੌਰ ਚਲਦਾ ਹੈ।


ਪੰਜਾਬ ਅੱਜ ਕੌਲੂ ਇਸੇ ਚਿੰਤਨ/ਮੰਥਨ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਇਹ ਹੁਣ ਤਕ ਆਜ਼ਾਦੀ, ਸਮਾਜਵਾਦੀ, ਧਾਰਮਿਕ ਤੇ ਸੁਧਾਰਕ, ਹਰ ਤਰ੍ਹਾਂ ਦੀਆਂ ਲਹਿਰਾਂ ਦੇ ਦੌਰ 'ਚੋਂ ਲੰਘ ਚੁਕਾ ਹੈ। ਸਿਆਸੀ ਖੇਤਰ 'ਚ ਪਾਰਟੀਆਂ ਬਣ ਤੇ ਟੁੱਟ ਰਹੀਆਂ ਹਨ, ਲੇਖ ਅਤੇ ਕਿਤਾਬਾਂ ਲਿਖੀਆਂ/ਪੜ੍ਹੀਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਬਹਿਸਾਂ ਹੋ ਰਹੀਆਂ ਹਨ। ਹਰ ਵਿਚਾਰ ਅਤੇ ਹਰ ਵਰਤਾਰੇ ਨੂੰ ਪੜਚੋਲਣੀ ਨਿਗੂ ਨਾਲ ਦੇਖਿਆ ਪਰਖਿਆ ਜਾ ਰਿਹਾ ਹੈ, ਪਰ ਕੋਈ ਸਪਸ਼ਟ ਸੇਧ ਜਾਂ ਅਜਿਹੇ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਨਹੀਂ ਆ ਰਹੇ।

ਸਵਾਲ ਹੈ ਕਿ ਮੌਜੂਦਾ ਦੌਰ ਦਾ ਚਿੰਤਨ ਸਮਾਜ ਨੂੰ ਕੋਈ ਸੇਧ ਦੇਣ ਜਾਂ ਨਵੇਂ ਸਮਿਆਂ ਦੀਆਂ ਸਮੱਸਿਆਵਾਂ ਦੇ ਹੱਲ ਪੇਸ਼ ਕਰਨ ਵਿਚ ਸਫਲ ਕਿਉਂ ਨਹੀਂ ਹੋ ਰਿਹਾ? ਚੱਲ ਰਹੇ ਚਿੰਤਨ/ਮੰਥਨ ਦੇ ਅਮਲ 'ਤੇ ਝਾਤੀ ਮਾਰਦਿਆਂ ਇਸ ਵਿਚ ਕੁਝ ਅਜਿਹੇ ਰੁਝਾਨ ਦਿਸਦੇ ਹਨ ਜਿਨ੍ਹਾਂ ਕਰਕੇ ਇਹ ਸਮਾਜ ਨੂੰ ਕੋਈ ਸਾਰਥਿਕ ਸੂਝ ਅਤੇ ਅਗਵਾਈ ਦੇਣ ਦੇ ਸਮਰੱਥ ਨਹੀਂ ਹੋ ਰਿਹਾ। ਪਹਿਲੀ ਗੱਲ ਤਾਂ ਪੰਜਾਬੀ ਚਿੰਤਨ ਭਵਿੱਖ-ਮੁਖੀ ਹੋਣ ਦੀ ਥਾਂ ਭੂਤ-ਮੁਖੀ ਹੈ। ਮੌਜੂਦਾ ਸਮੱਸਿਆਵਾਂ ਦੇ ਹੱਲ ਬੀਤੇ ਸਮੇਂ 'ਚੋਂ ਲੱਭੇ ਜਾ ਰਹੇ ਹਨ। ਅਸੀਂ ਬੀਤੇ ਸਮਿਆਂ ਦੇ ਵੱਖਰੇ ਜੀਵਨ ਹਾਲਾਤ ਵਿਚ ਪੈਦਾ ਹੋਏ ਵਿਚਾਰਾਂ ਨੂੰ ਆਧੁਨਿਕ ਜੀਵਨ ਲਈ ਰਾਹ ਦਸੇਰਾ ਮੰਨ ਰਹੇ ਹਾਂ। ਧਰਮ ਤੋਂ ਅਗਵਾਈ ਲੈਣ ਵਾਲਿਆਂ ਨੇ

ਤਾਂ ਮੋਢੀਆਂ ਦੇ ਸੈਂਕੜੇ ਸਾਲ ਪਹਿਲਾਂ ਕਰੇ ਬਚਨਾਂ ਨੂੰ ਸਦੀਵੀ ਸੱਚ ਮੰਨਣਾ ਹੀ ਹੋਇਆ, ਇਸ ਕੰਮ ਵਿਚ ਅਗਾਂਹਵਧੂ ਕਹਾਉਣ ਵਾਲੇ ਵੀ ਪਿਛਾਹ ਵੱਲ ਹੀ ਦੇਖ ਰਹੇ ਹਨ। ਉਹ ਸਮਾਜ ਨੂੰ ਬਦਲਣ ਲਈ ਕਦੇ ਬਿਲਕੁਲ ਵੱਖਰੇ ਸਮਾਜ 'ਚ ਸੌ ਸਾਲ ਪਹਿਲਾਂ ਅਪਣਾਈਆਂ ਜੁਗਤਾਂ ਨੂੰ ਅੱਜ ਵਰਤਣਾ ਚਾਹੁੰਦੇ ਹਨ ਤੇ ਕਦੇ ਕਿਸੇ ਹੋਰ ਮੁਲਕ ਵਿਚ 70 ਸਾਲ ਪਹਿਲਾਂ ਵਾਪਰੇ ਦੀ ਨਕਲ ਕਰਨਾ ਚਾਹੁੰਦੇ ਹਨ। ਜਿੰਨੀ ਤੇਜ਼ੀ ਨਾਲ ਦੁਨੀਆਂ ਬਦਲ ਰਹੀ ਹੈ, ਸਮਝਣ ਲਈ 20 ਸਾਲ ਪਹਿਲਾਂ ਘੜੀਆਂ ਜੁਗਤਾਂ ਵੀ ਕੰਮ ਨਹੀਂ ਆਉਣੀਆਂ, ਸੋ-ਡੇਢ ਸੌ ਸਾਲ ਪਹਿਲਾਂ ਤਾਂ ਹਾਲਾਤ ਬਿਲਕੁਲ ਹੀ ਹੋਰ ਸਨ।

ਇਉਂ ਅੱਜ ਦੇ ਬਹੁਤੇ ਲੇਖਕ ਸੌ ਸਾਲ ਪੁਰਾਣੇ ਪੰਜਾਬ ਨੂੰ ਆਵਾਜ਼ਾਂ ਮਾਰ ਰਹੇ ਹਨ ਪਰ ਉਹ ਭੁੱਲ ਜਾਂਦੇ ਹਨ ਕਿ ਸੌ ਸਾਲ ਪਹਿਲਾਂ ਵੀ ਪ੍ਰੋ. ਪੂਰਨ ਸਿੰਘ ਉਸ ਤੋਂ ਪੁਰਾਣੇ ਪੰਜਾਬ ਨੂੰ ਆਵਾਜ਼ਾਂ ਮਾਰ ਰਿਹਾ ਸੀ (ਪੰਜਾਬ ਨੂੰ ਕੂਕਾਂ ਮੈਂ)। ਉਸ ਤੋਂ ਪਹਿਲਾਂ ਬੁੱਲ੍ਹੇ ਸ਼ਾਹ ਵੀ ਆਪਣੇ ਸਮੇਂ ਬਾਰੇ ਕਹਿੰਦਾ ਸੀ ਕਿ ਉਲਟੇ ਹੋਰ ਜ਼ਮਾਨੇ ਆਏ। ਸ਼ਾਇਦ ਇਸ ਸੋਚ ਦੀਆਂ ਜੜ੍ਹਾਂ ਪੁਰਾਤਨ ਭਾਰਤੀ ਧਾਰਮਿਕ ਚਿੰਤਨ ਵਿਚ ਪਈਆਂ ਹਨ ਜੋ ਮੰਨਦਾ ਹੈ ਕਿ ਪਹਿਲਾਂ ਸਤਯੁਗ ਸੀ, ਉਸ ਤੋਂ ਬਾਅਦ ਤ੍ਰੇਤਾ, ਫਿਰ ਦੁਆਪਰ ਅਤੇ ਹੁਣ ਕਲਯੁਗ ਹੈ ਤੇ ਇਨ੍ਹਾਂ 'ਚੋਂ ਬਾਅਦ ਵਾਲਾ ਹਰ ਯੁੱਗ ਪਹਿਲੇ ਨਾਲੋਂ ਮਾੜਾ ਹੀ ਆਇਆ; ਭਾਵ ਮਨੁੱਖੀ ਸਮਾਜ ਵਿਕਾਸ ਦੀ ਥਾਂ ਵਿਨਾਸ਼ ਵੱਲ ਜਾ ਰਿਹਾ ਹੈ।

ਇੰਜ ਇਹ ਭੂਤ-ਮੁਖੀ ਪਹੁੰਚ ਕੁਝ ਨਵਾਂ ਸੋਚਣ ਤੇ ਨਵੇਂ ਵਿਚਾਰਾਂ ਨੂੰ ਅਪਨਾਉਣ ਤੋਂ ਇਨਕਾਰੀ ਹੋਈ ਰਹਿੰਦੀ ਹੈ। ਅਸਲ 'ਚ ਕੋਈ ਵੀ ਸਮਾਂ ਸਮੱਸਿਆਵਾਂ ਤੋਂ ਮੁਕਤ ਨਹੀਂ ਹੁੰਦਾ। ਜੇ ਪਹਿਲੇ ਸਮਿਆਂ ਵਿਚ ਦੁੱਖ ਤਕਲੀਫਾਂ ਸਨ,



**ਫਰਾਂਸੀਸੀ ਬੁੱਤਸਾਜ਼ ਅਗਸਤ ਰੋਦਿਨ ਦਾ ਬਣਾਇਆ ਬੁੱਤ 'ਚਿੰਤਕ'।**

ਉਹ ਅੱਜ ਨਹੀਂ ਹਨ ਤੇ ਜੇ ਅੱਜ ਹਨ, ਉਹ ਭਵਿੱਖ ਵਿਚ ਨਹੀਂ ਹੋਣਗੀਆਂ, ਕਿਉਂਕਿ ਮਨੁੱਖ ਆਖਰ ਹਰ ਸਮੱਸਿਆ ਦਾ ਹੱਲ ਲੱਭ ਹੀ ਲੈਂਦਾ ਹੈ। ਪੰਜਾਬੀ ਚਿੰਤਕਾਂ/ਲੇਖਕਾਂ ਵਿਚੋਂ ਗੁਰਬਖਸ਼ ਸਿੰਘ ਪ੍ਰੀਤਲੜੀ ਇਸ ਆਮ ਰੁਝਾਨ ਦੇ ਉਲਟ ਅਜਿਹਾ ਚਿੰਤਕ ਸੀ ਜਿਸ ਨੇ ਭਵਿੱਖਮੁਖੀ ਸੁਪਨੇ ਲਏ। ਉਹ ਅਜਿਹਾ ਲੇਖਕ ਸੀ ਜੋ ਪਹਿਲਾਂ ਵਰਣਨ ਕੀਤੀ ਆਮ ਪ੍ਰਚਲਿਤ ਧਾਰਨਾ ਦੇ ਉਲਟ ਦੁਨੀਆ ਨੂੰ ਬਿਹਤਰ ਹੋ ਰਹੀ ਤਸੱਵਰ ਕਰਦਾ ਸੀ। ਇਸੇ ਕਰਕੇ ਉਹ ਇਕ ਥਾਂ ਲਿਖਦਾ ਹੈ, “ਉਸ ਦੀਆਂ ਅੱਖਾਂ ਹੀ ਤੋੜ ਉਮਰ ਤੀਕ ਕੰਮ ਕਰਨਗੀਆਂ ਜੇ ਦੁਨੀਆਂ ਨੂੰ ਸੁਹਣੀ ਤੋਂ ਸੁਹਣੇਰੀ ਹੁੰਦੀ ਤਕਦਾ ਹੈ।” ਮੌਜੂਦਾ ਚਿੰਤਨ ਦਾ ਦੂਸਰਾ ਮਸਲਾ ਆਪਣੇ ਵਿਚਾਰਾਂ ਨੂੰ ਅੰਤਿਮ ਸੱਚ ਮੰਨਣ ਦਾ ਹੈ। ਇਕ ਦੂਜੇ ਨਾਲ ਸੰਵਾਦ ਕਰਕੇ ਸਿੱਖਣ ਸਿਖਾਉਣ ਦੀ ਬਜਾਏ ਦੂਜੇ ਨੂੰ ਗਲਤ ਸਿੱਧ ਕਰਕੇ ਆਪਣਾ ਲੋਹਾ ਮੰਨਵਾਉਣ ਦਾ ਰੁਝਾਨ ਭਾਰੂ ਰਹਿੰਦਾ ਹੈ। ਇਸ ਦੀਆਂ ਜੜ੍ਹਾਂ ਵੀ ਧਾਰਮਿਕ ਸੋਚ ਦੀ ਜਕੜ ਵਿਚ ਪਈਆਂ ਹਨ। ਕਦੇ ਧਾਰਮਿਕ ਲੋਕ

ਸ਼ਾਸਤਰਾਥ ਕਰਦੇ ਸਨ, ਉਥੇ ਕਿਸੇ ਸਚਾਈ 'ਤੇ ਪਹੁੰਚਣ ਦੀ ਬਜਾਏ ਦੂਜੇ ਨੂੰ ਬਹਿਸ ਵਿਚ ਹਰਾਉਣਾ ਮੁੱਖ ਮੰਤਵ ਹੁੰਦਾ ਸੀ।

ਕਿਸੇ ਵੀ ਸਾਰਥਿਕ ਬਹਿਸ ਵਿਚਾਰ ਲਈ ਇਹ ਜ਼ਰੂਰੀ ਹੁੰਦਾ ਹੈ ਕਿ ਵਿਚਾਰ ਕਰਤਾ ਇਹ ਮੰਨ ਕੇ ਚੱਲਣ ਕਿ ਸੰਪੂਰਨ ਸੱਚਾਈ ਕਿਸੇ ਕੋਲ ਨਹੀਂ ਹੁੰਦੀ; ਹਰ ਸ਼ਖਸ ਕੋਲ ਸੱਚਾਈ ਦਾ ਇਕ ਟੋਟਾ ਹੁੰਦਾ ਹੈ ਤੇ ਦੂਜਿਆਂ ਕੋਲ ਹੋਰ ਟੋਟੇ ਹੋ ਸਕਦੇ ਹਨ। ਸੰਵਾਦ ਦਾ ਮਕਸਦ ਇਹ ਸਾਰੇ ਟੁਕੜੇ ਇਕੱਠੇ ਕਰ ਕੇ ਪੂਰਨ ਸੱਚਾਈ ਦੇ ਵੱਧ ਤੋਂ ਵੱਧ ਨੇੜੇ ਪਹੁੰਚਣਾ ਹੁੰਦਾ ਹੈ ਪਰ ਜਦ ਆਪਣੇ ਅਧੂਰੇ ਸੱਚ ਨੂੰ ਸੰਪੂਰਨ ਮੰਨ ਕੇ ਬਹਿਸ ਕੀਤੀ ਜਾਂਦੀ ਹੈ ਤਾਂ ਉਹ ਮਸਲਿਆਂ ਦੇ ਹੱਲ ਵੱਲ ਵਧਣ ਦੀ ਥਾਂ ਬਹਿਸ ਕਰਨ ਦੀ ਕਲਾ ਦਾ ਪ੍ਰਗਟਾਵਾ ਮਾਤਰ ਰਹਿ ਜਾਂਦਾ ਹੈ। ਸਾਡੇ ਬਹੁਤ ਸਾਰੇ ਵਿਦਵਾਨ ਇਸ ਕਲਾ ਦੇ ਤਾਂ ਬਹੁਤ ਮਾਹਿਰ ਹਨ ਜਿਸ ਨਾਲ ਉਹ ਆਪਣੀ ਗੱਲ ਜਚਾ ਜਾਂਦੇ ਹਨ ਪਰ ਉਹ ਪਾਠਕ/ਸਰੋਤੇ ਦੀ ਸਮਝ ਵਿਚ ਕੋਈ ਵਾਧਾ ਨਹੀਂ ਕਰਦੇ। ਇਸੇ ਕਰਕੇ ਉਨ੍ਹਾਂ ਦੇ ਵਿਚਾਰਾਂ ਦਾ ਅਸਰ ਸਥਾਈ ਨਹੀਂ ਹੁੰਦਾ।

ਤੀਜਾ ਨੁਕਤਾ ਵਿਦਵਾਨਾਂ ਅਤੇ ਆਮ ਲੋਕਾਂ ਵਿਚਕਾਰ ਵੱਡਾ ਪਾੜਾ ਹੋਣਾ ਹੈ। ਆਮ ਲੋਕਾਂ ਦੇ ਵਿਚਾਰ ਆਪਣੇ ਜੀਵਨ ਤਜਰਬੇ ਵਿਚੋਂ ਬਣਦੇ ਹਨ ਜਦੋਂਕਿ ਵਿਦਵਾਨਾਂ ਦੇ ਵਿਚਾਰ ਉਨ੍ਹਾਂ ਵਲੋਂ ਪੜ੍ਹੀਆਂ ਕਿਤਾਬਾਂ ਵਿਚੋਂ ਬਣਦੇ ਹਨ। ਦੋਵਾਂ ਦਾ ਆਪੋ ਆਪਣਾ ਮਹੱਤਵ ਹੈ ਪਰ ਜੇ ਦੋਵਾਂ ਦਾ ਆਪਸੀ ਤਾਲਮੇਲ ਨਹੀਂ ਹੁੰਦਾ ਤਾਂ ਇਹ ਸਮਾਜ ਦੇ ਵਿਕਾਸ ਵਿਚ ਕੋਈ ਚੰਗੀ ਭੂਮਿਕਾ ਨਹੀਂ ਨਿਭਾ ਸਕਦੇ। ਜੇ ਭਾਰਤ ਵਿਚ ਵਿਗਿਆਨ ਦਾ ਵਿਕਾਸ ਨਹੀਂ ਹੋਇਆ ਤਾਂ ਇਸ ਪਿੱਛੇ ਵੀ ਇਹ ਤੀਜਾ ਨੁਕਤਾ ਹੀ ਕਾਰਜਸ਼ੀਲ ਸੀ।

ਭਾਰਤ ਵਿਚ ਜਾਤਪਾਤੀ ਪ੍ਰਬੰਧ ਹੋਣ ਕਰਕੇ ਜੋ ਲੋਕ ਕਿੱਤੇ ਵਾਲੇ ਅਮਲ ਵਿਚ ਪਏ ਹੋਏ ਸਨ, ਜਿਵੇਂ ਕਿਸਾਨ, ਲੁਹਾਰ, ਤਰਖਾਣ, ਚਮਾਰ, ਠਠਿਆਰ ਆਦਿ ਉਨ੍ਹਾਂ ਦੀ ਪਹੁੰਚ ਕਿਤਾਬੀ ਗਿਆਨ ਤਕ ਨਹੀਂ ਸੀ ਅਤੇ ਜਿਹੜੇ ਲੋਕ ਗ੍ਰੰਥ ਪੜ੍ਹਦੇ ਸਨ, ਬੌਧਿਕ ਸੋਚ ਵਿਚਾਰ ਕਰਦੇ ਸਨ, ਉਹ ਬ੍ਰਾਹਮਣ ਲੋਕ ਪੈਦਾਵਾਰ ਦੇ ਅਮਲ ਤੋਂ ਟੁੱਟੇ ਹੋਏ ਸਨ। ਇਸ ਕਰਕੇ ਬ੍ਰਾਹਮਣ ਵਰਗ ਲੋਕਾਂ ਦੇ ਜੀਵਨ ਦੀਆਂ ਅਸਲ ਸਮੱਸਿਆਵਾਂ ਨੂੰ ਸੰਬੋਧਿਤ ਨਾ ਹੋ ਕੇ ਬ੍ਰਾਹਮਣ ਅਤੇ ਆਤਮਾ ਆਦਿ ਬਾਰੇ ਸ਼ਬਦ ਜਾਲ ਘੜਨ ਵਿਚ ਲੱਗਾ ਰਿਹਾ ਅਤੇ ਕਿਰਤੀ ਵਰਗ ਆਪਣੀ ਕਿਰਤ ਦੇ ਤਜਰਬਿਆਂ ਵਿਚੋਂ ਸਿਧਾਂਤ ਨਾ ਘੜ ਸਕਿਆ ਅਤੇ ਨਾ ਹੀ ਆਪਣੇ ਅਮਲੀ ਗਿਆਨ ਨੂੰ ਲਿਖਤੀ ਰੂਪ ਦੇ ਕੇ ਦੂਰ ਨੇੜੇ ਦੇ ਹੋਰ ਲੋਕਾਂ ਨਾਲ ਸਾਂਝਾ ਕਰ ਸਕਿਆ। ਵਿਗਿਆਨ ਇਨ੍ਹਾਂ ਦੋਵਾਂ ਦੇ ਜੋੜਮੇਲ ਵਿਚੋਂ ਹੀ ਵਿਕਸਤ ਹੁੰਦਾ ਹੈ, ਜਿਵੇਂ ਪੱਛਮੀ ਦੇਸ਼ਾਂ ਵਿਚ ਹੋਇਆ।

ਇਹ ਪਾੜਾ ਅੱਜ ਵੀ ਇੰਨਾ ਹੀ ਤਿੱਖਾ ਹੈ, ਭਾਵੇਂ ਇਸ ਦਾ ਰੂਪ ਬਦਲ ਗਿਆ ਹੈ। ਵੱਖ-ਵੱਖ ਖੇਤਰਾਂ 'ਚੋਂ ਅਨੇਕਾਂ ਮਿਸਾਲਾਂ ਲਈਆਂ ਜਾ ਸਕਦੀਆਂ ਹਨ। ਕਾਲਜਾਂ, ਯੂਨੀਵਰਸਿਟੀਆਂ ਦੀ ਪੜ੍ਹਾਈ ਜ਼ਿੰਦਗੀ ਤੇ ਸਮਾਜ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਨ ਦੇ ਯੋਗ ਨਹੀਂ ਕਰ ਰਹੀ। ਤਕਨੀਕੀ ਕਾਲਜਾਂ ਤੇ ਸੰਸਥਾਵਾਂ ਦੀ ਸਿਖਲਾਈ ਕਿਸੇ ਮਿਸਤਰੀ ਦੀ ਆਮ ਵਰਕਸ਼ਾਪ ਵਿਚ ਸਿੱਖੇ ਕੰਮ ਦੀ ਬਰਾਬਰੀ ਨਹੀਂ ਕਰ ਰਹੀ।

ਇਸ ਪ੍ਰਸੰਗ ਵਿਚ ਇਕ ਹੋਰ ਉਦਾਹਰਣ ਅੰਗਰੇਜ਼ੀ ਭਾਸ਼ਾ ਪ੍ਰਤੀ ਪਹੁੰਚ ਦੀ ਹੈ। ਜਦ ਸਾਡੇ ਵਿਦਵਾਨ ਲੋਕ 'ਮੈਮਰੀ ਕਾਰਡ' ਨੂੰ 'ਯਾਦ ਪੱਤਾ' ਕਹਿਣ ਲਈ ਜ਼ੋਰ ਲਾ ਰਹੇ ਹਨ; ਲੇਖਕ, ਸਰਕਾਰ ਤੋਂ ਸਖਤ ਕਾਨੂੰਨਾਂ ਦੀ ਮੰਗ ਲਈ ਧਰਨੇ ਲਾ ਰਹੇ ਹੁੰਦੇ ਹਨ ਅਤੇ ਨੇਤਾਗਿਰੀ ਦੇ ਇਛੁੱਕ ਕੁਝ ਹੋਰ ਲੋਕ ਨੇਮਪਲੇਟਾਂ ਅਤੇ ਸਾਈਨ ਬੋਰਡਾਂ ਉੱਤੇ ਕਾਲੀਆਂ ਕੂਚੀਆਂ ਫੇਰ ਰਹੇ ਹੁੰਦੇ ਹਨ ਤਾਂ ਉਨ੍ਹਾਂ ਦੇ ਆਪਣੇ ਬੱਚੇ ਅੰਗਰੇਜ਼ੀ ਵਿਚ ਮੁਹਾਰਤ ਹਾਸਲ ਕਰਨ ਲਈ ਆਈਲੈਂਟਸ ਸੈਂਟਰਾਂ ਦੀਆਂ ਪੌੜੀਆਂ ਚੜ੍ਹ ਰਹੇ ਹੁੰਦੇ ਹਨ ਅਤੇ ਆਮ ਲੋਕ ਆਪਣੇ ਬੱਚਿਆਂ ਨੂੰ 'ਚੰਗੇ ਅੰਗਰੇਜ਼ੀ ਸਕੂਲ' ਵਿਚ ਦਾਖਲ ਕਰਵਾਉਣ ਲਈ ਜੁੱਤੀਆਂ ਤੁੜਾ ਰਹੇ ਹੁੰਦੇ ਹਨ।

ਕਹਿਣ ਦਾ ਭਾਵ ਕਿ ਵਿਦਵਾਨ ਲੋਕ ਜਾਂ ਤਾਂ ਆਮ ਲੋਕਾਂ ਨੂੰ ਮਾਤ ਭਾਸ਼ਾ ਦਾ ਮਹੱਤਵ ਸਮਝਾ ਨਹੀਂ ਸਕੇ, ਜਾਂ ਉਹ ਖੁਦ ਅੰਗਰੇਜ਼ੀ ਵਰਗੀ ਭਾਸ਼ਾ ਦੇ ਮਹੱਤਵ ਅਤੇ ਲੋੜ ਨੂੰ ਸਮਝ ਨਹੀਂ ਸਕੇ। ਚਿੰਤਕਾਂ ਅਤੇ ਲੋਕਾਂ ਦੀ ਸੋਚ ਵਿਚਲਾ ਅਜਿਹਾ ਪਾੜਾ ਹੋਰ ਵੀ ਬਹੁਤ ਖੇਤਰਾਂ ਵਿਚ ਦੇਖਿਆ ਜਾ ਸਕਦਾ ਹੈ।

# ਆਖ ਤਸਵੀਰਾਂ ਬੋਲਦੀਆਂ

ਕਾਲਮ 'ਆਖ ਤਸਵੀਰਾਂ ਬੋਲਦੀਆਂ' ਨੇ ਪਾਠਕਾਂ ਦੇ ਦਿਲਾਂ ਅੰਦਰ ਬੈਠੇ ਸ਼ਾਇਰ ਨੂੰ ਖੂਬ ਹਲੂਣਿਆ ਹੈ। ਤਸਵੀਰ ਦੇਖ ਕੇ ਤੁਹਾਡੇ ਮਨ ਵਿਚ ਜੋ ਵਲਵਲੇ ਉਠਦੇ ਹਨ, ਉਹ ਕਵਿਤਾ ਦੀਆਂ ਦੋ ਤੋਂ ਚਾਰ ਸਤਰਾਂ 'ਚ ਸਾਨੂੰ ਤਸਵੀਰ ਦੇ ਸਿਰਲੇਖ ਦੇ ਤੌਰ 'ਤੇ ਭੇਜੋ। ਪਾਠਕਾਂ ਦੀ ਸਹੂਲਤ ਲਈ, ਮਿਸਾਲ ਵਜੋਂ ਫੋਟੋ ਨਾਲ ਕਾਵਿ ਟੋਟਾ ਵੀ ਦਿੱਤਾ ਗਿਆ ਹੈ। ਇਸ ਵਾਰ ਕੈਪਸ਼ਨ ਭੇਜਣ ਲਈ ਆਖਰੀ ਤਾਰੀਖ 29 ਜੂਨ 2019 ਹੈ। -ਸੰਪਾਦਕ

## ਕੈਪਸ਼ਨ ਮੁਕਾਬਲਾ-383



ਫਤਿਹਵੀਰ ਨੂੰ ਯਾਦ ਕਰ ਰੋਂਦਿਓ ਜੀ, ਦੇਖੋ ਲੱਦੇ ਨੇ ਕਿਸ ਤਰ੍ਹਾਂ ਬਾਲ ਯਾਰੋ। ਕਿਹੜਾ ਮੰਨਦਾ ਟ੍ਰੈਫਿਕ ਦੇ ਨਿਯਮ ਉਥੇ, ਉਤੋਂ ਸੜਕਾਂ ਦਾ ਮੰਦੜਾ ਹਾਲ ਯਾਰੋ।

## ਕੈਪਸ਼ਨ ਮੁਕਾਬਲਾ-381



ਫੋਨ: 925-325-2486

ਜਾਨ ਤਲੀ 'ਤੇ ਰੱਖ ਕੇ ਤੁਰਦੇ ਪੰਜਾਬੀ ਪੁੱਤ ਸਰਦਾਰਾਂ ਦੇ। ਖੇਡ ਅਨੋਖੀ ਕਰ ਕੇ ਵਿਖਾਉਂਦੇ ਜਿਗਰੇ ਨੇ ਦਿਲਦਾਰਾਂ ਦੇ। ਬਾਈਕ ਉਤੇ ਖੜ੍ਹ ਪੱਗ ਬੰਨ੍ਹਦੇ ਹੋਸਲੇ ਬਰਖੁਰਦਾਰਾਂ ਦੇ। ਕਿੱਜ ਬੰਨ੍ਹੀਏ ਸਿਫਟਾਂ ਦੇ ਪੁਲ ਜਾਂਬਾਜ਼ ਤੇ ਖੁਦਦਾਰਾਂ ਦੇ।

-ਸੇਵਾ ਸਿੰਘ ਨੂਰਪੁਰੀ

ਬੰਬੂ ਕਾਟ ਦੀ ਪਿੱਠ 'ਤੇ ਖੜ੍ਹ ਕੇ ਮਸਤੀ ਵਿਚ ਭਜਾਈ ਜਾਵੇ। ਚਿਣ ਚਿਣ ਲਾਵੇ ਪੇਚ ਪੱਗ ਦੇ ਹੈਰਾਨੀ ਦੇ ਵਿਚ ਸਭ ਨੂੰ ਪਾਵੇ। ਜਾਨ ਤਲੀ 'ਤੇ ਧਰ ਕੇ ਰੱਖਦਾ ਜੁਆਨ ਪੰਜਾਬੀ ਇਹ ਅਖਵਾਵੇ।

-ਜਗਮੀਤ ਸਿੰਘ ਪੰਧਰ ਵਿੰਨੀਪੈਗ, ਐਮ. ਬੀ. (ਕੈਨੇਡਾ) ਫੋਨ: 1-431-887-7222

ਲੋਕੀ ਖੜ੍ਹ-ਖੜ੍ਹ ਤਕਦੇ ਨੇ ਸਿੰਘਾਂ ਦੀਆਂ ਦਸਤਾਰਾਂ ਨੂੰ। ਹਰਦਮ ਰਹੇ ਤਿਆਰ ਖਾਲਸਾ ਆਪਣੇ ਪਹਿਨ ਕੱਕਾਰਾਂ ਨੂੰ। ਲੱਖਾਂ ਦੇ ਵਿਚ ਖੜ੍ਹਾ ਖਾਲਸਾ ਹਰ ਥਾਂ ਦਿਸੇ ਨਿਰਾਲਾ ਜੀ। ਜੇਕਰ ਪੈ ਜਾਏ ਲੋੜ ਦੇਸ਼ ਨੂੰ ਹੈ ਕੌਮੀ ਰਖਵਾਲਾ ਜੀ। ਖੜ੍ਹ ਕੇ ਮੋਟਰ-ਸਾਈਕਲ 'ਤੇ ਸਿੱਖ ਚੱਕਰ ਲਾਉਂਦੇ ਦੁਨੀਆਂ ਦਾ। ਨਾਲ ਸਮੇਂ ਦੇ ਬਣੇ ਸਿਆਣੇ ਵੇਲਾ ਨਹੀਂ ਅਕਲਾਂ ਸੁੰਨੀਆਂ ਦਾ।

-ਮਾਸਟਰ ਪ੍ਰੀਤਮ ਸਿੰਘ ਲੰਮੇ

ਬੁਲੇਟ 'ਤੇ ਅਡੋਲ ਖੜ੍ਹ ਪੱਗ ਬੰਨ੍ਹਦਾ ਸੀਸ਼ੇ ਮੂਹਰੇ ਰੋਜ ਜਿਵੇਂ ਬੰਨ੍ਹਦਾ। ਜੋਸ਼, ਜਜ਼ਬਾ, ਤਸਵੀਰ ਮੂੰਹੋਂ ਬੋਲਦੀ, ਰੁਕੀਆਂ ਕਾਰਾਂ, ਨਾ ਕੋਈ ਲੰਘੇ ਕੋਲ ਦੀ। ਅਲੋਕਾਰਾ ਕੰਮ ਕੀਤਾ ਸਰਦਾਰ ਨੇ, ਵੀਡੀਓ ਬਣਾਉਣ ਲੱਗੇ, ਸਤਕ ਵਿਚਕਾਰ ਨੇ।

-ਦਵਿੰਦਰ ਕੌਰ

ਪੱਗ ਇਕ ਵਿਲੱਖਣ ਮੁੱਦਾ ਲਹਿ ਜਾਏ ਜੇ ਪਰਿਆ ਵਿਚ ਇੱਜਤ ਰੁਲ ਜਾਂਦੀ ਖਾਕ 'ਚ ਨਿਗੂਾ ਨੀਵੀਂ, ਜੀਣਾ ਹਰਾਮ ਹੋ ਜਾਂਦਾ। ਰੱਖ ਦਿੱਤੀ ਜੇ ਪੱਗ ਪੈਰਾਂ 'ਚ ਕਿਸੇ ਦੇ ਸਮਝੋ ਜਮੀਰ ਦਾਅ 'ਤੇ ਲਾ ਦਿੱਤੀ। ਲੜ ਸਾਂਝੇ ਕਰ ਬਣੇ ਜੇ ਪੱਗ ਵੱਟ ਭਰਾ ਇਹ ਪੈਰਾਂ 'ਚ ਨਹੀਂ ਰੁਲਣੀ ਚਾਹੀਦੀ। ਪੱਗ ਸੁੰਦਰਤਾ ਵੱਖਰੀ ਪਛਾਣ ਹੈ। ਖੜ੍ਹੇ ਹੋਵਣ ਜੇ ਹਜ਼ਾਰਾਂ ਮਨੁੱਖ ਇਕੋ ਪਗੜੀਧਾਰ ਦੂਰੋਂ ਨਜ਼ਰ ਆਉ। ਪੰਜਾਬੀ ਪੱਗ ਇਕੱਲਾ ਇਕੱਲਾ ਲੜ ਠੱਕਵਾਂ ਠਾਠੀ ਮੱਥੇ ਵਿਚਕਾਰ ਨੱਕ ਦੀ ਸੇਧ ਉਪਰ ਨੱਥੇ ਪ੍ਰਤੀਸ਼ਟ ਦਾ ਐਂਗਲ ਬਣ ਜਾਵੇ ਕਹਾਉਂਦਾ ਫਿਰ ਮੈਂ ਪੰਜਾਬੀ ਗੱਭਰੂ ਹਾਂ।

-ਦਰਸ਼ਨਪਾਲ ਦੇਸਾਂਝ

ਪੱਗ ਉਨਾਭੀ ਵਿਚ ਵੀਰ ਮੇਰਾ ਪੇਚ ਪਟਿਆਲਾ ਸਾਗੀ ਲਾਵੇ। ਪੱਗਾਂ ਉਹਦੀਆਂ ਦੇ ਰੰਗ ਗਿਣਦਿਆਂ ਡਾਹਵਾਂ ਚੇਤਾ ਵੀਰ ਦਾ ਆਵੇ। ਇਹ ਪੱਗ ਮੇਰੇ ਮਾਪਿਆਂ ਦਿੱਤੀ ਇੱਕ ਲਾਹਵੇ, ਇੱਕ ਪਾਵੇ। ਸਦਾ ਵੱਸੇ ਮੇਰੇ ਬਾਬਲ ਦਾ ਖੇੜਾ ਅੰਮਤੀ ਜਾਈ ਧੁਰ ਅੰਦਰੋਂ ਇਹੋ ਐਸੀਆਂ ਪਾਵੇ।

-ਸੁਕੰਨਿਆ ਭਾਰਦਵਾਜ

## ਕੈਪਸ਼ਨ ਮੁਕਾਬਲਾ-380

ਘਰ ਦੀ ਬਣੀ ਨੂੰ ਨੱਕ-ਮੂੰਹ ਮਾਰਨ ਅੱਜ ਦੇ ਨਿਆਣੇ-ਸਿਆਣੇ। ਤਲੀਆਂ, ਫੁੱਲੀਆਂ, ਮਸਾਲੇਦਾਰ ਬਾਹਰੋਂ ਖਾਂਦੇ, ਭੁੱਲ ਗਏ ਛੱਤੀ ਰੋਗ ਸਹੇਤਨ ਹੱਥੀ।

# ਜਾਤ ਆਧਾਰਤ ਸਿਆਸਤ ਅਤੇ ਦਲਿਤ ਮੁਕਤੀ ਦਾ ਸਵਾਲ

ਲੋਕ ਸਭਾ ਚੋਣਾਂ ਵਿਚ ਦੋਆਬਾ ਖੇਤਰ ਵਿਚ ਦਲਿਤ ਪੈਂਤੜੇ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਵਾਹਵਾ ਵੋਟਾਂ ਮਿਲਣ ਨਾਲ ਦਲਿਤ ਮੁਕਤੀ ਸੰਘਰਸ਼ ਦੀ ਦਸ਼ਾ ਤੇ ਦਿਸ਼ਾ ਬਾਰੇ ਫਿਰ ਚਰਚਾ ਛਿੜੀ ਹੈ। ਇਸ ਦਾ ਖਾਸ ਪ੍ਰਸੰਗ ਇਹ ਵੀ ਹੈ ਕਿ ਜਮਾਤੀ ਪੈਂਤੜੇ ਤੋਂ ਚੋਣ ਲੜਨ ਵਾਲਿਆਂ ਨੂੰ ਕੁੱਲ ਦੇ ਮੁਕਾਬਲੇ ਨਾ-ਮਾਤਰ ਵੋਟ ਮਿਲੇ ਹਨ। ਸੋ ਅਜਿਹੇ ਮੌਕੇ ਇਹ ਸਵਾਲ ਉਭਰਨਾ ਸੁਭਾਵਕ ਹੈ: ਕੀ ਦਲਿਤ ਭਾਈਚਾਰਾ ਜਾਤ ਆਧਾਰਤ ਦਲਿਤ ਸਿਆਸਤ ਅਪਣਾ ਰਿਹਾ ਹੈ? ਕੀ ਉਹ ਸਿਆਸੀ ਤੌਰ ਤੇ ਇੰਨਾ ਚੇਤਨ ਹੋ ਗਿਆ ਹੈ ਕਿ ਸਰਮਾਏਦਾਰਾਨਾ ਸਿਆਸਤ ਨੂੰ ਚੁਣੌਤੀ ਦੇਣ ਦੇ



**ਹਰਮੇਸ਼ ਮਾਲਤੀ**  
ਫੋਨ: +91-98724-53246

ਕਾਬਿਲ ਹੋ ਗਿਆ ਹੈ? ਜੇ ਨਿਰਾ ਵੋਟ ਫੀਸਦ ਨੂੰ ਆਧਾਰ ਬਣਾ ਕੇ ਫੈਸਲਾ ਕਰਨਾ ਹੋਵੇ ਤਾਂ ਅਜਿਹਾ ਭੁਲੇਖਾ ਪੈ ਸਕਦਾ ਹੈ ਪਰ ਜ਼ਮੀਨੀ ਹਕੀਕਤ ਇਹ ਨਹੀਂ। ਅਸਲ ਵਿਚ ਦਲਿਤ ਸਮਾਜ ਇਕ ਵੰਨਗੀ ਨਹੀਂ ਅਤੇ ਨਾ ਹੀ ਸਮਾਜ ਅੰਦਰਲੀਆਂ ਵਿਰੋਧਤਾਈਆਂ ਇਕਸਾਰ ਹਨ। ਵੱਖੋ-ਵੱਖਰੀਆਂ ਜਾਤਾਂ ਤੇ ਅਗਾਂਹ ਆਰਥਿਕਤਾ ਆਧਾਰਤ ਪੁਗਤ ਜਾਂ ਰੁਤਬੇ ਹਨ। ਐਸ.ਸੀ. ਭਾਈਚਾਰੇ ਵਿਚ ਦੋ ਜਾਤਾਂ ਮੁੱਖ ਹਨ, ਰਵਿਦਾਸੀਏ ਤੇ ਵਾਲਮੀਕੀ ਮਜ਼੍ਹਬੀ। ਇਨ੍ਹਾਂ ਦੋਹਾਂ ਦੀ ਆਪਸੀ ਰਸਨਾ (ਸਮਾਜਕ ਮੇਲਜੋਲ) ਇੰਦਾਂ ਹੀ ਹੈ ਜਿੰਦਾਂ ਅਖੌਤੀ ਉਚ ਜਾਤੀਆਂ ਦੀ ਇਨ੍ਹਾਂ ਪ੍ਰਤੀ; ਭਾਵ ਦੋਵੇਂ ਸੋਸ਼ਿਤ ਜਾਤਾਂ ਇਕ ਦੂਜੇ ਤੋਂ ਬਰਾਬਰ ਵਿਥ ਤੇ ਖੜ੍ਹੀਆਂ ਹਨ। ਇਸ ਵਿਥ ਦੀ ਜੜ੍ਹ ਜਾਤ ਪ੍ਰਣਾਲੀ ਵਿਚ ਪਈ ਹੈ। ਦਰਜੇਵਾਰ ਹਰ ਜਾਤ ਖੁਦ ਨੂੰ ਦੂਜੇ ਤੋਂ ਉੱਪਰ ਸਮਝਦੀ ਹੈ। ਇਸ ਮਾਨਸਿਕਤਾ ਦਾ ਆਧਾਰ ਪਹਿਲਾਂ ਹੀ ਸਮਾਜਿਕ ਬਣਤਰ 'ਚ ਪਿਆ ਹੈ; ਮਸਲਨ, ਪਿੰਡਾਂ ਵਿਚ ਜਾਤ ਆਧਾਰਤ ਸਮਾਜਨਾਘਾਟ, ਮੰਦਿਰ, ਗੁਰਦੁਆਰੇ ਅਤੇ ਧਰਮਸ਼ਾਲਾਵਾਂ ਵੱਖ ਵੱਖ ਹਨ। ਦਲਿਤ ਭਾਈਚਾਰਿਆਂ ਵਿਚ ਆਪਣੇ ਗੁਰੂਆਂ ਦੇ ਪੁਰਬ ਵੀ ਵੱਖਰੇ ਵੱਖਰੇ ਮਨਾਏ ਜਾਂਦੇ ਹਨ ਜਿਨ੍ਹਾਂ 'ਚ ਸਿਰਫ ਉਸ ਜਾਤ ਦੇ ਲੋਕ ਹੀ ਜਾਂਦੇ ਹਨ। ਸਵਾਲ ਹੈ ਕਿ ਸਮਾਜ ਦੀ ਸਭ ਤੋਂ ਹੇਠਲੀ ਕੰਨੀ ਤੇ ਵਿਚਰਨ ਵਾਲੀ ਸੋਸ਼ਿਤ ਧਿਰ ਵਿਚ ਇਸ ਜਾਤੀ ਵੰਡ ਨੂੰ ਗੂੜ੍ਹੀ ਕਰਨ ਵਾਲੇ ਕਿਹੜੇ ਕਾਰਕ ਹਨ? ਬਿਨਾਂ ਸੱਕ ਹਾਕਮ ਜਮਾਤਾਂ, ਅਧੀਨ ਜਮਾਤਾਂ ਨੂੰ ਸਦੀਵੀ ਤੌਰ 'ਤੇ ਗੁਲਾਮ ਰੱਖਣ ਲਈ ਹਰ

ਹਰਬਾ ਵਰਤਦੀਆਂ ਹਨ ਪਰ ਦਲਿਤ ਭਾਈਚਾਰੇ ਵਿਚੋਂ ਉਭਰੇ, ਜਾਤ ਆਧਾਰਤ ਸਿਆਸਤ ਕਰਨ ਵਾਲੇ ਲੀਡਰਾਂ ਤੇ ਉਨ੍ਹਾਂ ਦੀਆਂ ਤਨਜ਼ੀਮਾਂ ਨੇ ਆਪਣੇ ਸੌਤੇ ਮਨੋਰਥਾਂ ਲਈ ਜਾਤੀ ਗੌਰਵ ਨੂੰ ਪੱਠੇ ਪਾ ਕੇ ਇਸ ਲਕੀਰ ਨੂੰ ਹੋਰ ਗੂੜ੍ਹੀ ਕੀਤਾ ਹੈ। ਉਚ ਜਾਤੀ ਹੰਕਾਰ ਨੂੰ ਵੰਗਾਰਨ ਲਈ ਆਪਣੀ ਜਾਤ ਤੇ ਹੰਕਾਰ ਵਾਲੇ ਗੀਤ ਲਿਖੇ/ਗਾਏ ਜਾ ਰਹੇ ਹਨ ਜਿਸ ਵਿਚ ਅਮੀਰੀ ਚੋਜ, ਕੋਠੀਆਂ, ਮਹਿੰਗੀਆਂ ਕਾਰਾਂ, ਜਾਤ ਦੀ ਬਹਾਦਰੀ ਨੂੰ ਦਰਸਾਉਂਦਿਆਂ, ਫੱਟੇ ਚੱਕਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ।

ਇਸ ਮਾਨਸਿਕਤਾ ਦੇ ਗ੍ਰੇਸੇ ਦਲਿਤ ਨੌਜਵਾਨ ਇਹ ਸਮਝਣ ਤੋਂ ਅਸਮਰਥ ਹਨ ਕਿ ਕਿਸ ਤਰ੍ਹਾਂ ਵਿਆਪਕ ਬੇਰੁਜ਼ਗਾਰੀ ਨੇ ਉਨ੍ਹਾਂ ਦਾ ਜੀਣਾ ਔਖਾ ਕੀਤਾ ਹੋਇਆ ਹੈ। ਅਰਬ ਮੁਲਕਾਂ ਦੀ ਝੁਲਸਾ ਦੇਣ ਵਾਲੀ ਗਰਮੀ ਵਿਚ ਚੋਦਾਂ-ਚੋਦਾਂ ਘੰਟੇ ਕੰਮ ਕਰਕੇ ਵੀ ਉਨ੍ਹਾਂ ਦੇ ਸਿਰੋਂ ਕਰਜ਼ਾ ਨਹੀਂ ਲਹਿੰਦਾ। ਉਨ੍ਹਾਂ ਨੂੰ ਸਰਕਾਰ ਵਲੋਂ ਵਧਾਈ ਜਾ ਰਹੀ ਮਹਿੰਗਾਈ, ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਦੁਰਗਤ ਜਿਨ੍ਹਾਂ ਵਿਚ ਦਲਿਤਾਂ ਦੇ ਹੀ ਬੱਚੇ ਪੜ੍ਹਦੇ ਹਨ, ਸਰਕਾਰੀ ਹਸਪਤਾਲ ਤੇ ਹੋਰ ਮਹਿਕਮੇ, ਜਿਥੋਂ ਗਰੀਬਾਂ ਦਲਿਤਾਂ ਨੂੰ ਕੁਝ ਰਾਹਤ ਮਿਲਦੀ ਸੀ, ਨੂੰ ਖੋਖਲੇ ਜਾਂ ਬੰਦ ਕਰਨ ਦੀ ਲੋਕ ਮਾਰੂ ਨੀਤੀ ਦਿਸ ਹੀ ਨਹੀਂ ਰਹੀ।

ਅਸਲ ਵਿਚ, ਸੁਤੇਸਿਧ ਹੀ ਲੋਕਾਂ (ਦਲਿਤਾਂ) ਦੀ ਮਾਨਸਿਕਤਾ ਵਿਚ ਧਾਰਮਿਕਤਾ ਤਾਂ ਹੈ ਹੀ, ਇਨ੍ਹਾਂ ਭਾਈਚਾਰਿਆਂ ਦੇ ਛੋਟੇ ਵੱਡੇ ਧਾਰਮਿਕ ਸਥਾਨ ਵੀ ਉਸਰ ਰਹੇ ਹਨ ਪਰ ਇਨ੍ਹਾਂ ਧਾਰਮਿਕ ਸਥਾਨਾਂ, ਡੇਰਿਆਂ ਦੇ ਬਾਬਿਆਂ/ਪੁਜਾਰੀਆਂ ਅਤੇ ਸ਼ਰਧਾਲੂਆਂ ਦੇ ਦੂਜੇ ਡੇਰਿਆਂ ਜਾਂ ਸ਼ਰਧਾਲੂਆਂ ਨਾਲ ਵੀ ਆਪਸੀ ਸਾਂਝ ਨਹੀਂ ਹੈ। ਜਾਤ ਆਧਾਰਤ ਧਾਰਮਿਕ ਰੰਗਤ ਵਾਲੇ ਛੋਟੇ ਛੋਟੇ ਸਿਆਸੀ ਗਰੁਪਾਂ ਦੇ ਆਪਣੇ ਬਣੇ ਲੀਡਰਾਂ ਦਾ ਇਕ ਮਾਤਰ ਕੰਮ ਬਾਣਿਆਂ ਤੱਕ ਹੀ ਰਹਿ ਗਿਆ ਹੈ ਅਤੇ ਪੁਲਿਸ ਵੀ ਇਨ੍ਹਾਂ ਨੂੰ ਉਚੇਚਾ ਉਭਾਰਦੀ ਹੈ। ਇਸ ਪਿੱਛੇ ਸਰਕਾਰੀ ਖੁਫੀਆ ਤੰਤਰ ਦਾ ਮਕਸਦ ਇਹ ਹੈ ਕਿ ਜਮਾਤੀ ਪੈਂਤੜੇ ਤੋਂ ਲੜਨ ਵਾਲੀਆਂ ਜਥੇਬੰਦੀਆਂ ਨੂੰ ਕਮਜ਼ੋਰ ਕੀਤਾ ਜਾਵੇ ਤੇ ਦਲਿਤ ਸਮਾਜ ਨੂੰ ਵੱਧ ਤੋਂ ਵੱਧ ਵੰਡਿਆ ਜਾਵੇ।

ਇਨ੍ਹਾਂ ਲੀਡਰਾਂ ਦੀ ਕਾਰਗੁਜ਼ਾਰੀ ਨੂੰ ਰਤਾ ਕੁ ਗੁਰੂ ਨਾਲ ਦੇਖਣ ਇਹ ਸਭ ਪਤਾ ਲੱਗ ਜਾਂਦਾ ਹੈ। ਮਿਸਾਲ ਵਜੋਂ, ਪੰਜਾਬ ਵਿਚ ਜਮਾਤੀ ਸੰਘਰਸ਼ ਦੇ ਪੈਂਤੜੇ ਨੂੰ ਪਰਨਾਈਆਂ ਕੁਝ ਮਜ਼ਦੂਰ (ਤੱਤ ਰੂਪ ਵਿਚ ਦਲਿਤ) ਜਥੇਬੰਦੀਆਂ ਛੋਟੇ ਵਿਚ ਦੇ ਬਾਵਜੂਦ ਕਰੀਬ ਦੋ ਦਹਾਕਿਆਂ ਤੋਂ ਮਜ਼ਦੂਰਾਂ ਦੀਆਂ ਆਰਥਿਕ ਤੇ ਬੁਨਿਆਦੀ ਮੰਗਾਂ ਤੇ ਸੰਘਰਸ਼ ਕਰ ਰਹੀਆਂ ਹਨ। ਆਰਥਿਕ ਜਾਂ ਫੌਰੀ ਮੰਗਾਂ ਵਿਚ



ਸਰਕਾਰ ਦੀਆਂ ਰਾਹਤ ਸਕੀਮਾਂ ਲਾਗੂ ਕਰਾਉਣਾ, ਜਗੀਰੂ ਤੇ ਸਰਕਾਰੀ ਜਬਰ ਵਿਰੁਧ ਦਲਿਤਾਂ ਦੇ ਸਵੈ-ਮਾਣ ਲਈ ਸੰਘਰਸ਼, ਬੁਨਿਆਦੀ ਮੰਗਾਂ ਵਿਚ ਜ਼ਮੀਨ ਦੀ ਕਾਫੀ ਵੰਡ ਖਤਮ ਕਰਕੇ ਦਲਿਤਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣਾ ਆਦਿਕ ਹਨ। ਸੰਘਰਸ਼ ਕਰਦਿਆਂ ਕਈ ਵਾਰੀ ਅਜਿਹਾ ਵਾਪਰਿਆ ਹੈ, ਜਦੋਂ ਪੁਲਿਸ ਲਾਠੀਚਾਰਜ ਹੋਏ, ਆਗੂਆਂ 'ਤੇ ਤਸੱਦਦ ਹੋਏ, ਜੇਲ੍ਹਾਂ ਵਿਚ ਡੱਕਿਆ ਗਿਆ, ਪੇਂਡੂ ਧਨਾਢਾਂ ਨੇ ਕਈ ਬਾਈਂ ਪੁਲਿਸ 'ਤੇ ਸਿਆਸੀ ਸਰਪ੍ਰਸਤੀ ਕਾਰਨ ਵਿਹੜਿਆਂ 'ਤੇ ਹਮਲੇ ਕਰਕੇ ਮਜ਼ਦੂਰਾਂ ਦੀ ਸਮੂਹਿਕ ਕੁੱਟਮਾਰ ਕੀਤੀ, ਔਰਤਾਂ ਦੀ ਬੇਇਜ਼ਤੀ ਕੀਤੀ, ਕਤਲ ਕੀਤੇ ਅਤੇ ਮਜ਼ਦੂਰ ਬੱਚਿਆਂ ਨਾਲ ਜਬਰ ਜਨਾਹ ਹੋਏ। ਅਜਿਹੇ ਸਮਾਜਿਕ ਜਬਰ ਖਿਲਾਫ ਵੀ ਸੰਘਰਸ਼ ਲੜੇ ਗਏ ਪਰ ਇਨ੍ਹਾਂ ਜਾਤ ਆਧਾਰਤ ਜਥੇਬੰਦੀਆਂ/

ਗਰੁੱਪਾਂ ਨੇ ਕਦੇ ਵੀ ਹਾਅ ਦਾ ਨਾਹਰਾ ਨਹੀਂ ਮਾਰਿਆ। ਇਸ ਦੇ ਉਲਟ, ਜੇ ਕਿਤੇ ਵੀ ਦਲਿਤ ਭਾਈਚਾਰੇ ਦੀ ਧਾਰਮਿਕ ਬੇਹੁਰਮਤੀ ਹੋਈ ਹੋਵੇ, ਜਾਤੀ ਸੂਚਕ ਸਬਦਾਂ ਰਾਹੀਂ ਦਲਿਤ ਸਵੈ-ਮਾਣ ਨੂੰ ਠੇਸ ਪਹੁੰਚਾਈ ਹੋਵੇ ਜਾਂ ਐਸ.ਸੀ./ਐਸ.ਟੀ. ਕਾਨੂੰਨ ਛਾਂਗਣ ਦੀ ਸਰਕਾਰੀ ਬਦਨੀਤੀ ਹੋਵੇ, ਤਾਂ ਜਮਾਤੀ ਪੈਂਤੜੇ ਵਾਲੀਆਂ ਜਥੇਬੰਦੀਆਂ ਡਟ ਕੇ ਭਾਈਚਾਰੇ ਦੇ ਨਾਲ ਖੜ੍ਹੀਆਂ ਹਨ। ਦਲਿਤਾਂ ਉਤੇ

ਗਰੁੱਪਾਂ ਨੇ ਕਦੇ ਵੀ ਹਾਅ ਦਾ ਨਾਹਰਾ ਨਹੀਂ ਮਾਰਿਆ। ਇਸ ਦੇ ਉਲਟ, ਜੇ ਕਿਤੇ ਵੀ ਦਲਿਤ ਭਾਈਚਾਰੇ ਦੀ ਧਾਰਮਿਕ ਬੇਹੁਰਮਤੀ ਹੋਈ ਹੋਵੇ, ਜਾਤੀ ਸੂਚਕ ਸਬਦਾਂ ਰਾਹੀਂ ਦਲਿਤ ਸਵੈ-ਮਾਣ ਨੂੰ ਠੇਸ ਪਹੁੰਚਾਈ ਹੋਵੇ ਜਾਂ ਐਸ.ਸੀ./ਐਸ.ਟੀ. ਕਾਨੂੰਨ ਛਾਂਗਣ ਦੀ ਸਰਕਾਰੀ ਬਦਨੀਤੀ ਹੋਵੇ, ਤਾਂ ਜਮਾਤੀ ਪੈਂਤੜੇ ਵਾਲੀਆਂ ਜਥੇਬੰਦੀਆਂ ਡਟ ਕੇ ਭਾਈਚਾਰੇ ਦੇ ਨਾਲ ਖੜ੍ਹੀਆਂ ਹਨ। ਦਲਿਤਾਂ ਉਤੇ

ਜਬਰ ਦੇ ਅਜਿਹੇ ਕਈ ਮਾਮਲਿਆਂ ਵਿਚ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਤਾਂ ਮਦਦ ਤੇ ਆਉਂਦੀਆਂ ਰਹੀਆਂ ਹਨ ਪਰ ਜਾਤ ਆਧਾਰਤ ਸਿਆਸਤ ਵਾਲੇ ਲੋਕ ਕਦੇ ਨਹੀਂ ਆਏ। ਦਰਅਸਲ, ਇਸ ਪ੍ਰਸੰਗ ਵਿਚ ਹੀ ਦਲਿਤ ਮੁਕਤੀ ਸੰਘਰਸ਼ ਨੂੰ ਸਮਝਿਆ ਜਾ ਸਕਦਾ ਹੈ। ਜਾਤ ਆਧਾਰਤ ਜਾਂ ਵੋਟ ਸਿਆਸਤ ਨੂੰ ਖਾਸ ਕਰਕੇ ਦੋਆਬੇ ਦੇ ਪ੍ਰਸੰਗ ਵਿਚ ਸਮਝਣ ਲਈ, ਭਾਈਚਾਰੇ ਦੀਆਂ ਦੋਹਾਂ ਮੁੱਖ ਜਾਤਾਂ ਦੀ ਅੰਦਰੂਨੀ ਸੰਰਚਨਾ ਨੂੰ ਸਮਝਣਾ ਜ਼ਰੂਰੀ ਹੈ। ਰਵਿਦਾਸੀਏ ਭਾਈਚਾਰਾ ਮੁਕਾਬਲਤਨ ਵੱਧ ਪੜ੍ਹਿਆ ਲਿਖਿਆ ਤੇ ਆਰਥਿਕ ਤੌਰ ਤੇ ਕੁਝ ਖੁਸ਼ਹਾਲ ਹੈ। ਜਲੰਧਰ ਵਰਗੇ ਸ਼ਹਿਰ ਵਿਚ ਕੁਝ ਕੁ ਅਸਮਾਨ ਛੂੰਹਦੀਆਂ ਬਿਲਡਿੰਗਾਂ ਦੇ ਮਾਲਕ ਤੇ ਕਾਰੋਬਾਰੀਏ ਇਸੇ ਭਾਈਚਾਰੇ ਵਿਚੋਂ ਹਨ। ਗਿਣਨਯੋਗ ਹਿੰਸਾ ਨੌਕਰਸ਼ਾਹ ਹੈ। ਕਾਫੀ ਸਾਰੇ ਦੁਕਾਨਦਾਰ ਵੀ ਹਨ। ਰਾਜ ਕਰਦੀਆਂ ਪਾਰਟੀਆਂ ਵਿਚ ਵੀ ਕੁਝ ਉਚ ਪੱਧਰੇ ਲੀਡਰ ਇਸ ਭਾਈਚਾਰੇ ਵਿਚੋਂ ਹਨ। ਫਿਰ ਵੀ ਵੱਡੀ ਗਿਣਤੀ ਲੋਕ ਦਿਹਾੜੀਦਾਰ ਜਾਂ ਹੋਰ ਛੋਟੇ ਮੋਟੇ ਕੰਮ ਧੰਦੇ ਕਰਨ ਵਾਲੇ ਹਨ। ਭਾਈਚਾਰੇ ਦੀ ਕਰੀਮੀ ਲੋਅਰ (ਉੱਪਰਲੀ ਖੁਸ਼ਹਾਲ ਪਰਤ) ਹੁਣ ਨਿਗੁਣੇ ਆਰਥਿਕ ਲਾਭਾਂ ਦੀ ਬਜਾਏ ਰਾਜ ਭਾਗ ਵਿਚ ਹਿੰਸੇਦਾਰੀ ਲੋਚਦੀ ਹੈ; ਭਾਵ ਸਮਾਜ ਵਿਚ ਤਾਕਤ ਦੇ ਕੇਂਦਰ ਵਜੋਂ ਸਥਾਪਤ ਹੋਣਾ ਚਾਹੁੰਦੀ ਹੈ। ਇਸੇ ਲਈ ਦੋਆਬਾ ਖੇਤਰ ਵਿਚ ਚਾਹੇ ਭਾਈਚਾਰੇ ਦੇ ਉਮੀਦਵਾਰ ਹਾਰ ਗਏ ਪਰ ਮਿਲੀਆਂ ਵੋਟਾਂ ਨੂੰ ਉਹ ਜਿੱਤ ਦੇ ਜਸ਼ਨ ਵਜੋਂ ਮਨਾਉਂਦੇ ਹਨ। ਇਸ ਜਸ਼ਨ ਦਾ ਸਿੱਧਾ ਸਿੱਧਾ ਮਤਲਬ ਹੈ: ਸਾਡੀ ਜਾਤ ਬਹਾਦਰੀ ਸਾਡੇ ਨਾਲ ਹੈ ਤੇ ਅਸੀਂ ਲੱਖਾਂ ਵਿਚ ਹਾਂ। ਇਸ ਨਾਲ ਭਾਈਚਾਰੇ ਦਾ ਸਮਾਜਿਕ ਰੁਤਬਾ ਤੇ ਸਿਆਸੀ ਕੀਮਤ ਦੂਜਿਆਂ ਦੇ ਮੁਕਾਬਲੇ ਵਧਦੀ ਹੈ। ਦੂਜਾ ਭਾਈਚਾਰਾ ਇਸ ਪੱਖੋਂ ਕਾਫੀ ਪਿੱਛੇ ਹੈ। ਇਸ ਭਾਈਚਾਰੇ ਦੀ ਉੱਪਰਲੀ ਖੁਸ਼ਹਾਲ ਪਰਤ ਰਾਜ ਕਰਦੀਆਂ ਰਵਾਇਤੀ ਪਾਰਟੀਆਂ ਨਾਲ ਹੀ ਜੁੜੀ ਹੋਈ ਹੈ। ਜਾਤ ਆਧਾਰਤ ਸਿਆਸਤ ਵਰਤ ਕੇ ਭਾਈਚਾਰੇ ਦੀਆਂ ਵੋਟਾਂ ਰਵਾਇਤੀ ਪਾਰਟੀਆਂ ਨੂੰ ਪਵਾ ਕੇ ਉਨ੍ਹਾਂ ਵਿਚ ਆਪਣੀ ਪੜ੍ਹਤ ਬਣਾਉਣੀ ਤੇ ਛੋਟੇ ਮੋਟੇ ਨਿੱਜੀ ਲਾਭਾਂ ਤੇ ਆਪਣੇ ਹੀ ਭਾਈਚਾਰੇ ਦੇ ਗਰੀਬ ਹਿੱਸਿਆਂ 'ਤੇ ਚੌਧਰ ਕਰਨਾ ਇਸ 'ਪਰਤ' ਦਾ ਅਖੀਰਲਾ ਮਕਸਦ ਹੈ। ਸੋ, ਦਲਿਤ ਸਮੱਸਿਆਵਾਂ, ਮੰਗਾਂ-ਮਸਲੇ, ਸਵੈ-ਮਾਣ ਦੀ ਰਾਖੀ ਲਈ ਲੜਨਾ, ਜਾਤ ਆਧਾਰਤ ਸਿਆਸਤ ਦਾ ਏਜੰਡਾ ਹੀ ਨਹੀਂ ਕਿਉਂਕਿ ਦਲਿਤਾਂ ਦੇ ਸਵੈ-ਮਾਣ ਨੂੰ ਪੈਰਾਂ ਹੇਠ ਰੋਲਣ ਵਾਲੀਆਂ ਪੇਂਡੂ ਧਨਾਢ ਜਮਾਤਾਂ ਹੀ ਹਨ। ਰਵਾਇਤੀ ਪਾਰਟੀਆਂ ਨਾਲ ਜੁੜੀ ਦਲਿਤਾਂ ਦੀ ਉੱਪਰਲੀ ਪਰਤ ਇਨ੍ਹਾਂ ਧਨਾਢਾਂ ਦੀ ਪਿਛਲੱਗ ਹੈ। ਇਸ ਲਈ ਇਨ੍ਹਾਂ ਤੋਂ ਇਹ ਆਸ ਨਹੀਂ ਕਿ ਇਹ ਭਾਈਚਾਰੇ ਦੇ ਸਵੈ-ਮਾਣ ਲਈ ਲੜਨਗੇ। ਦਲਿਤ ਭਾਈਚਾਰੇ ਦਾ ਅਸਲ ਸਵੈ-ਮਾਣ ਤਾਂ ਜ਼ਮੀਨ ਦੀ ਕਾਫੀ ਵੰਡ ਖਤਮ ਕਰਕੇ ਦਲਿਤਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਨਾਲ ਹੀ ਬਹਾਲ ਹੋਣਾ ਹੈ। ਦਲਿਤਾਂ ਦੀ ਇਹ ਵਿਰੋਧਤਾਈ ਵੀ ਮੁੱਖ ਤੌਰ ਤੇ ਪੇਂਡੂ ਜਾਗੀਰਦਾਰਾਂ ਨਾਲ ਹੀ ਹੈ। ਜਾਤ ਆਧਾਰਤ ਸਿਆਸਤ ਦਾ ਇਹ ਏਜੰਡਾ ਨਹੀਂ ਕਿਉਂਕਿ ਉਹ ਤਾਂ ਜਿਸ ਪਾਰਟੀ ਦਾ ਰਾਜ ਹੋਵੇ, ਉਸੇ ਦਾ ਸਿਰੋਪਾ ਗਲ ਪਵਾ ਕੇ ਪਾਲਾ ਬਦਲ ਲੈਂਦੇ ਹਨ। ਰਹੀ ਗੱਲ ਸੰਸਦ ਜਾਂ ਵਿਧਾਨ ਸਭਾ ਵਿਚ ਪੁੱਜ ਕੇ ਦਲਿਤ ਭਾਈਚਾਰੇ ਦੇ ਮਸਲੇ ਚੁੱਕਣ ਦੀ, ਪਿਛਲੇ ਸੱਤਰ ਸਾਲਾਂ ਤੋਂ ਸਭੇ ਰਵਾਇਤੀ ਪਾਰਟੀਆਂ ਇਹੋ ਕਹਿ ਰਹੀਆਂ ਹਨ ਕਿ ਉਹ ਗਰੀਬਾਂ ਲਈ ਹੀ ਲੜਦੀਆਂ ਹਨ। ਉਂਜ, ਅਜਿਹੇ ਕਿੰਨੇ ਲੀਡਰ ਹਨ ਜਿਹੜੇ ਜਿੱਤ ਕੇ ਵੀ ਪਾਰਟੀਆਂ ਬਦਲ ਲੈਂਦੇ ਹਨ। ਅਜਿਹੇ ਦਲਿਤ ਲੀਡਰ ਵੀ ਬਥੇਰੇ ਹਨ ਜਿਨ੍ਹਾਂ ਨੂੰ ਜਦੋਂ ਮਹਿਸੂਸ ਹੋਣ ਲਗਦਾ ਹੈ ਕਿ ਇਕੱਲੇ ਦਲਿਤਾਂ ਜਾਂ ਆਪਣੀ ਜਾਤ ਦੇ ਵੋਟ ਨਾਲ ਸੱਤਾ ਦੀਆਂ ਪੱਤੀਆਂ ਨਹੀਂ ਚੜ੍ਹੀਆਂ ਜਾ ਸਕਦੀਆਂ, ਉਹ ਰਵਾਇਤੀ ਪਾਰਟੀਆਂ ਦੇ ਕੰਪਾਝੇ ਜਾ ਚੜ੍ਹਦੇ ਹਨ। ਸੋ, ਦਲਿਤ ਸਿਆਸਤ ਉਨ੍ਹਾਂ ਲਈ ਸੱਤਾ ਦੀਆਂ ਪੱਤੀਆਂ ਚੜ੍ਹਨ ਦਾ ਜ਼ਰੀਆ ਹੈ। ਦਲਿਤ ਭਾਈਚਾਰੇ ਦੀ ਮੁਕਤੀ ਲਈ ਜ਼ਰੂਰੀ ਹੈ ਕਿ ਭਾਈਚਾਰਾ ਜਾਤਾਂ ਵਾਲੀ ਸੌਤੀ ਸੋਚਣੀ ਦੀਆਂ ਵਲਗਣਾਂ ਵਿਚੋਂ ਨਿਕਲੇ, ਸਮਾਜ ਦੇ ਹੋਰ ਗਰੀਬ ਹਿੱਸਿਆਂ ਨਾਲ ਵੀ ਸਾਂਝ ਪਾ ਕੇ ਇਕ ਜਮਾਤ ਹੋ ਕੇ ਵੱਡੀ ਤਾਕਤ ਨਾਲ ਆਪਣੇ ਸਵੈ-ਮਾਣ ਤੇ ਬੁਨਿਆਦੀ ਮੰਗਾਂ ਲਈ ਜੱਦੋਜਹਿਦ ਕਰੇ।

**ਅਸਲ ਵਿਚ, ਸੁਤੇਸਿਧ ਹੀ ਲੋਕਾਂ (ਦਲਿਤਾਂ) ਦੀ ਮਾਨਸਿਕਤਾ ਵਿਚ ਧਾਰਮਿਕਤਾ ਤਾਂ ਹੈ ਹੀ, ਇਨ੍ਹਾਂ ਭਾਈਚਾਰਿਆਂ ਦੇ ਛੋਟੇ ਵੱਡੇ ਧਾਰਮਿਕ ਸਥਾਨ ਵੀ ਉਸਰ ਰਹੇ ਹਨ ਪਰ ਇਨ੍ਹਾਂ ਧਾਰਮਿਕ ਸਥਾਨਾਂ, ਡੇਰਿਆਂ ਦੇ ਬਾਬਿਆਂ/ਪੁਜਾਰੀਆਂ ਅਤੇ ਸ਼ਰਧਾਲੂਆਂ ਦੇ ਦੂਜੇ ਡੇਰਿਆਂ ਜਾਂ ਸ਼ਰਧਾਲੂਆਂ ਨਾਲ ਵੀ ਆਪਸੀ ਸਾਂਝ ਨਹੀਂ ਹੈ। ਜਾਤ ਆਧਾਰਤ ਧਾਰਮਿਕ ਰੰਗਤ ਵਾਲੇ ਛੋਟੇ ਛੋਟੇ ਸਿਆਸੀ ਗਰੁਪਾਂ ਦੇ ਆਪਣੇ ਬਣੇ ਲੀਡਰਾਂ ਦਾ ਇਕ ਮਾਤਰ ਕੰਮ ਬਾਣਿਆਂ ਤੱਕ ਹੀ ਰਹਿ ਗਿਆ ਹੈ ਅਤੇ ਪੁਲਿਸ ਵੀ ਇਨ੍ਹਾਂ ਨੂੰ ਉਚੇਚਾ ਉਭਾਰਦੀ ਹੈ। ਇਸ ਪਿੱਛੇ ਸਰਕਾਰੀ ਖੁਫੀਆ ਤੰਤਰ ਦਾ ਮਕਸਦ ਇਹ ਹੈ ਕਿ ਜਮਾਤੀ ਪੈਂਤੜੇ ਤੋਂ ਲੜਨ ਵਾਲੀਆਂ ਜਥੇਬੰਦੀਆਂ ਨੂੰ ਕਮਜ਼ੋਰ ਕੀਤਾ ਜਾਵੇ ਤੇ ਦਲਿਤ ਸਮਾਜ ਨੂੰ ਵੱਧ ਤੋਂ ਵੱਧ ਵੰਡਿਆ ਜਾਵੇ।**

ਕੁਦਰਤੀ ਆਫ਼ਤਾਂ ਬਾਰੇ ਪੰਜਾਬ ਜਾਂ ਭਾਰਤ ਵਾਸੀਆਂ ਦਾ ਵਤੀਰਾ ਅਜੇ ਵੀ ਪੁਰਾਣੇ ਸਮੇਂ ਵਾਲਾ ਹੈ। ਸਭ ਇਹੀ ਸੋਚਦੇ ਹਨ ਕਿ ਮੁਸੀਬਤ ਦੀ ਘੜੀ ਭਗਵਾਨ ਆਪ ਬੰਦੇ ਦੀ ਮਦਦ ਲਈ ਬਹੁਤਦਾ ਹੈ। ਜੇ ਅਜਿਹਾ ਹੁੰਦਾ ਤਾਂ ਭਗਵਾਨ ਭਗਵਾਨਪੁਰੇ ਵੀ ਜ਼ਰੂਰ ਬਹੁਤਦਾ ਜਿਥੇ ਦੋ ਸਾਲ ਦੇ ਮਾਸੂਮ ਬੱਚੇ ਦੀ ਬੋਰਵੈੱਲ ਵਿਚ ਡਿੱਗ ਕੇ ਦੁਖਦ ਮੌਤ ਹੋ ਗਈ। ਭਗਵਾਨ ਸਿਰ ਬਹੁਤ ਸਾਰਾ ਦਾਰੋਮਦਾਰ ਛੱਡ ਕੇ ਅਸੀਂ ਨਾ ਕੇਵਲ ਕੁਦਰਤੀ ਆਫ਼ਤਾਂ ਦੇ ਸਮੇਂ ਆਪਣੇ ਆਪ ਨੂੰ ਲਾਚਾਰ ਪਾਉਂਦੇ ਹਾਂ ਸਗੋਂ ਬਹੁਤ ਵਾਰ ਤਾਂ ਕੁਦਰਤੀ ਆਫ਼ਤਾਂ ਨੂੰ ਸੱਦਾ ਵੀ

**ਪ੍ਰੋ. ਰਾਕੇਸ਼ ਰਮਨ**  
ਫੋਨ: +91-98785-31166

ਖੁਦ ਹੀ ਦਿੰਦੇ ਹਾਂ। ਸਾਡੀਆਂ ਔਖਾਂ ਤਾਂ ਉਦੋਂ ਵੀ ਨਹੀਂ ਖੁੱਲ੍ਹਦੀਆਂ ਜਦੋਂ ਸਾਡੀਆਂ ਆਪਣੀਆਂ ਲਾਪ੍ਰਵਾਹੀਆਂ ਕਾਰਨ ਵੱਡੀਆਂ ਦੁਰਘਟਨਾਵਾਂ ਹੋ ਚੁੱਕੀਆਂ ਹੁੰਦੀਆਂ ਹਨ। ਅਸੀਂ ਸਾਰੇ ਜਾਣਦੇ ਹਾਂ ਕਿ ਬੀਤੇ ਸਮੇਂ ਦੌਰਾਨ ਬੋਰਵੈੱਲ ਵਿਚ ਬੱਚਿਆਂ ਦੇ ਡਿੱਗ ਪੈਣ ਦੀਆਂ ਕਈ ਦੁਰਘਟਨਾਵਾਂ ਹੋਈਆਂ ਹਨ। ਬੋਰਵੈੱਲ ਨੂੰ ਅਣਢਕਿਆ ਛੱਡਣਾ ਖਤਰੇ ਤੋਂ ਖਾਲੀ ਨਹੀਂ। ਫਿਰ ਵੀ ਭਗਵਾਨਪੁਰੇ ਤੋਂ ਇਲਾਵਾ ਹੋਰ ਵੀ ਕਿੰਨੀਆਂ ਥਾਵਾਂ ਹੋਣਗੀਆਂ ਜਿੱਥੇ ਬੋਰਵੈੱਲ ਅਣਢਕੇ ਹਨ। ਅਸੀਂ ਸੋਚਦੇ ਹੀ ਨਹੀਂ ਕਿ ਜੇ ਸਾਡਾ ਬੱਚਾ ਨਹੀਂ ਤਾਂ ਕੋਈ ਹੋਰ ਮੌਤ ਦੇ ਇਸ ਮੂੰਹ ਵਿਚ ਡਿੱਗ

## ਕੁਦਰਤੀ ਆਫ਼ਤਾਂ ਬਾਰੇ ਕੰਮ ਚਲਾਊ ਵਤੀਰਾ

ਸਕਦਾ ਹੈ। ਪਿੰਡਾਂ, ਕਸਬਿਆਂ, ਸ਼ਹਿਰਾਂ ਵਿਚ ਸੀਵਰੇਜ ਦੇ ਮੈਨਹੋਲ ਸਾਨੂੰ ਅਕਸਰ ਅਣਢਕੇ ਮਿਲ ਜਾਣਗੇ। ਅਸੀਂ ਮਨ ਹੀ ਮਨ ਇਸ ਲਈ ਜ਼ਿੰਮੇਵਾਰ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕੌਸ ਕੇ ਅੱਗੇ ਲੰਘ ਜਾਂਦੇ ਹਾਂ। ਬੰਦੇ ਤੋਂ ਲੈ ਕੇ ਪ੍ਰਸ਼ਾਸਨ ਤਕ ਲਾਪ੍ਰਵਾਹੀਆਂ ਦਾ ਵਿਸ਼ਾਲ ਸਾਮਰਾਜ ਫੈਲਿਆ ਹੋਇਆ ਹੈ ਜਿਸ ਨੇ ਮੁਲਕ ਵਿਚ ਜੀਵਨ ਨੂੰ ਅਸੁਰੱਖਿਅਤ ਬਣਾ ਦਿੱਤਾ ਹੈ। ਨਗਰਾਂ-ਸ਼ਹਿਰਾਂ ਵਿਚ ਲਾਵਾਰਜ ਪਸ਼ੂ ਆਮ ਹੀ ਖਰੂਦ ਪਾਉਂਦੇ ਫਿਰਦੇ ਹਨ। ਭਿੜਦੇ ਭਿੜਦੇ ਸਾਨੂੰ ਕਈ ਵਾਰ ਅਚਾਨਕ ਸੜਕ ਦੇ ਵਿਚਕਾਰ ਆ ਜਾਂਦੇ ਹਨ। ਇਨ੍ਹਾਂ ਦੀ ਆਪਣੀ ਹਾਲਤ ਤਾਂ ਤਰਸਯੋਗ ਹੁੰਦੀ ਹੀ ਹੈ, ਨਾਲ ਭਿਆਨਕ ਹਾਦਸਿਆਂ ਦਾ ਸਬੱਬ ਵੀ ਬਣਦੇ ਹਨ। ਹੁਣ ਤੱਕ ਅਨੇਕਾਂ ਕੀਮਤੀ ਜਾਨਾਂ ਇਨ੍ਹਾਂ ਹਾਦਸਿਆਂ ਵਿਚ ਜਾ ਚੁੱਕੀਆਂ ਹਨ। ਇਹ ਲਾਵਾਰਜ ਪਸ਼ੂ ਆਮ ਕਰਕੇ ਉਹ ਹੁੰਦੇ ਹਨ ਜੋ ਪਸ਼ੂ ਪਾਲਕਾਂ ਦੁਆਰਾ ਬੇਕਾਰ ਹੋਣ ਕਰਕੇ ਛੱਡ ਦਿੱਤੇ ਜਾਂਦੇ ਹਨ। ਇਨ੍ਹਾਂ ਨੂੰ ਕਿਸੇ ਯੋਗ ਪ੍ਰਬੰਧ ਹੇਠ ਲਿਆਉਣ ਤੋਂ ਬੰਦਾ ਅਤੇ ਪ੍ਰਸ਼ਾਸਨ ਫਿਰ ਲਾਪ੍ਰਵਾਹੀ ਦਿਖਾਉਂਦੇ ਹਨ। ਇਹ ਜਨਤਕ ਥਾਵਾਂ ਅਤੇ ਸੜਕਾਂ ਨੂੰ ਅਸੁਰੱਖਿਅਤ ਬਣਾਉਣ ਦਾ ਕਾਰਨ ਬਣਦੇ ਹਨ। ਲਾਵਾਰਜ ਪਸ਼ੂਆਂ ਅਤੇ ਜਾਨਵਰਾਂ ਦੀ ਭਰਮਾਰ ਦੇ ਬਹੁਤ ਸਾਰੇ ਕਾਰਨ ਹਨ। ਇਨ੍ਹਾਂ

ਵਿਚੋਂ ਮੁੱਖ ਕਾਰਨ ਪਾਸ ਹੋਏ ਕਾਨੂੰਨ ਮੁਤਾਬਿਕ ਕਿਸੇ ਜਾਨਵਰ ਨੂੰ ਮਾਰਨਾ ਜਾਂ ਜ਼ਖਮੀ ਕਰਨਾ ਸਜ਼ਾਯੋਗ ਅਪਰਾਧ ਹੈ। ਇਸੇ ਕਾਨੂੰਨ ਕਾਰਨ ਪਿੰਡਾਂ, ਨਗਰਾਂ, ਕਸਬਿਆਂ, ਸ਼ਹਿਰਾਂ ਵਿਚ ਤੇ ਹੱਡਾਰੋਤੀ ਵਾਲੀਆਂ ਸੜਕਾਂ ਉੱਪਰ ਮਾਸਖੋਰੇ ਕੁੱਤਿਆਂ ਦੇ ਗੈਰ ਤੁਰੇ ਫਿਰਦੇ ਹਨ। ਇਹ ਕੁੱਤੇ ਕਈ ਬਾਲਾਂ ਨੂੰ ਮਾਰ ਚੁੱਕੇ ਹਨ, ਕਈਆਂ ਨੂੰ ਜ਼ਖਮੀ ਕਰ ਚੁੱਕੇ ਹਨ ਤੇ ਇਨ੍ਹਾਂ ਦੀ ਦਹਿਸ਼ਤ ਕਾਰਨ ਕਈ ਰਾਹਾਂ ਤੋਂ ਲੰਘਣਾ ਔਖਾ ਹੋ ਗਿਆ ਹੈ। ਇਸ ਵਿਚ ਕੋਈ ਸੱਕ ਨਹੀਂ ਕਿ ਧਰਤੀ ਹਰ ਤਰ੍ਹਾਂ ਦੇ ਜੀਵਾਂ ਲਈ ਬਣੀ ਹੈ ਪਰ ਸਾਨੂੰ ਅਜਿਹੇ ਪ੍ਰਬੰਧ ਵੀ ਤਾਂ ਕਰਨੇ ਪੈਣਗੇ ਜਿਸ ਦੇ ਅਧੀਨ ਮਨੁੱਖ ਅਤੇ ਬਾਕੀ ਜੀਵ ਜਗਤ ਦਾ ਜੀਵਨ ਵੀ ਸੁਰੱਖਿਅਤ ਰਹੇ। ਅਜਿਹਾ ਪ੍ਰਬੰਧ ਉਸਾਰਨ ਲਈ ਹਰ ਨਾਗਰਿਕ ਟੈਕਸ ਦੀ ਅਦਾਇਗੀ ਕਰਦਾ ਹੈ ਪਰ ਅਫਸੋਸ, ਹਾਲ ਦੀ ਘੜੀ ਇਹ ਪੈਸਾ ਅਫਸਰਾਂ ਤੇ ਸਿਆਸਤਦਾਨਾਂ ਦੀ ਜੇਬ ਵਿਚ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਗੁਜਰਾਤ ਵਿਚ ਭਿਆਨਕ ਅਗਨੀ ਕਾਂਡ ਵਾਪਰਿਆ ਜਿਸ ਵਿਚ 21 ਹੋਣਹਾਰ ਨੌਜਵਾਨਾਂ ਦੀ ਮੌਤ ਹੋ ਗਈ। ਬਹੁ ਮੰਜ਼ਿਲੀ ਇਮਾਰਤ ਦੀ ਉੱਪਰਲੀ ਮੰਜ਼ਿਲ ਵਿਚ ਕੋਚਿੰਗ ਸੈਂਟਰ ਚੱਲ ਰਿਹਾ ਸੀ। ਇਸ ਮੰਜ਼ਿਲ ਨੂੰ ਅੱਗ ਲੱਗ ਗਈ। ਵਿਦਿਆਰਥੀਆਂ ਨੂੰ ਉੱਪਰਲੀ

ਇਮਾਰਤ ਤੋਂ ਹੇਠਾਂ ਕੁੱਦਣਾ ਪਿਆ। ਬਹੁਤਿਆਂ ਦੀ ਜਾਨ ਹੇਠਾਂ ਕੁੱਦਣ ਕਾਰਨ ਚਲੀ ਗਈ। ਜੇ ਹੇਠਾਂ ਉਤਰਨ ਲਈ ਵੱਡੀਆਂ ਪੱਤੀਆਂ ਹੁੰਦੀਆਂ ਤਾਂ ਕੁੱਦਣ ਕਾਰਨ ਹੋਈਆਂ ਮੌਤਾਂ ਰੋਕੀਆਂ ਜਾ ਸਕਦੀਆਂ ਸਨ। ਇਸੇ ਤਰ੍ਹਾਂ ਫਾਇਰ ਬ੍ਰਿਗੇਡ ਵਾਲਿਆਂ ਦੀ ਪਹੁੰਚ ਵਿਚ ਵੀ ਉੱਪਰਲੀ ਮੰਜ਼ਿਲ ਆ ਜਾਣੀ ਸੀ। ਉਸ ਦੁਖਾਂਤ ਸਮੇਂ ਇਹ ਤੱਥ ਠੀਕ ਹੀ ਵਾਰ ਵਾਰ ਦੁਹਰਾਇਆ ਗਿਆ ਕਿ ਇਹ ਮੁਲਕ ਇਕ ਖਾਸ ਤਰ੍ਹਾਂ ਦੇ ਸਿਆਸੀ ਰੁਝਾਨ ਨੂੰ ਹਵਾ ਦੇਣ ਲਈ ਕਿਸੇ ਲੀਡਰ ਦੀ ਸਭ ਤੋਂ ਉੱਚੀ ਤੇ ਸਭ ਤੋਂ ਮਹਿੰਗੀ ਮੂਰਤੀ ਤਾਂ ਬਣਵਾ ਸਕਦਾ ਹੈ ਪਰ ਚੌਥੀ ਮੰਜ਼ਿਲ ਉਤੇ ਅੱਗ ਨਾਲ ਜੁੜ ਰਹੇ ਮੁਲਕ ਦੇ ਭਵਿੱਖ ਨੂੰ ਪੱਤੀ ਮੁਹੱਈਆ ਨਹੀਂ ਕਰਵਾ ਸਕਦਾ। ਸੁਰੱਖਿਅਤ ਜੀਵਨ ਹਾਲਾਤ ਸਾਇਦ ਕਦੇ ਵੀ ਸਾਡੀ ਭਾਰੂ ਸਿਆਸਤ ਦੇ ਏਜੰਡੇ ਤੇ ਨਹੀਂ ਰਹੀਆਂ। ਮੁਲਕ ਦਾ ਇਹ ਬਹੁਤ ਵੱਡਾ ਦੁਖਾਂਤ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੀ ਥਾਂ ਫਜ਼ੂਲ ਚੀਜ਼ਾਂ ਉਤੇ ਖਰਚ ਹੋ ਰਿਹਾ ਹੈ ਜਾਂ ਫਿਰ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਰਿਹਾ ਹੈ। ਭਗਵਾਨਪੁਰੇ ਵਿਚ ਜਦੋਂ ਮਾਸੂਮ ਫਤਹਿਵੀਰ ਨੂੰ ਬੋਰਵੈੱਲ ਵਿਚੋਂ ਕੱਢਣ ਲਈ ਬਚਾਅ ਕਾਰਜ ਚੱਲ ਰਹੇ ਸਨ ਤਾਂ ਵਾਰ ਵਾਰ ਉਥੇ ਵਰਤੀ ਜਾ

ਰਹੀ ਤਕਨਾਲੋਜੀ ਉੱਪਰ ਉਂਗਲ ਉਠਾਈ ਜਾ ਰਹੀ ਸੀ ਅਤੇ ਇਨ੍ਹਾਂ ਕਾਰਜਾਂ ਲਈ ਸੰਸਾਰ ਪੱਧਰ ਤੇ ਵਰਤੀਆਂ ਜਾ ਰਹੀਆਂ ਮਸ਼ੀਨਾਂ ਸੁਝਾਈਆਂ ਜਾ ਰਹੀਆਂ ਸਨ ਪਰ ਅਸੀਂ ਲੋਕ ਆਪਣੀਆਂ ਸੰਸਥਾਵਾਂ ਰਾਹੀਂ ਅਜਿਹੀਆਂ ਮਸ਼ੀਨਾਂ ਖਰੀਦਣ ਨੂੰ ਤਰਜੀਹ ਹੀ ਨਹੀਂ ਦਿੰਦੇ। ਅਸੀਂ ਕਿਸੇ ਡੇਰੇ ਜਾਂ ਕਿਸੇ ਹੋਰ ਧਾਰਮਿਕ ਸੰਸਥਾ ਲਈ ਰੋਟੀਆਂ ਪਕਾਉਣ ਤੇ ਦਾਲ ਬਣਾਉਣ ਵਾਲੀ ਮਸ਼ੀਨ ਤਾਂ ਖਰੀਦ ਸਕਦੇ ਹਾਂ ਪਰ ਮਨੁੱਖੀ ਜਾਨਾਂ ਬਚਾਉਣ ਲਈ ਲੋੜੀਂਦੀ ਮਸ਼ੀਨਰੀ ਖਰੀਦਣ ਦੇ ਮਾਮਲੇ ਵਿਚ ਅਕਸਰ ਹੱਥ ਘੁੱਟ ਲੈਂਦੇ ਹਾਂ। ਇਸੇ ਤਰ੍ਹਾਂ ਅਸੀਂ ਐਨ.ਐਚ.ਆਈ. ਦੇ ਪੈਸੇ ਅਖੌਤੀ ਖੋਡ ਮੇਲਿਆਂ ਉਤੇ ਤਾਂ ਲੁਆ ਦਿੰਦੇ ਹਾਂ ਪਰ ਉਹ ਪੈਸੇ ਸਾਂਝੇ ਹੈਪੀ ਸੀਡਰ ਖਰੀਦਣ ਲਈ ਨਹੀਂ ਲਾਉਂਦੇ। ਅਜਿਹਾ ਕਰੀਏ ਤਾਂ ਅਸੀਂ ਸਹਿਜੇ ਹੀ ਪਰਾਲੀ ਦੇ ਪੂੰਝੇ ਤੋਂ ਨਿਜਾਤ ਪਾ ਸਕਦੇ ਹਾਂ। ਪਰਾਲੀ ਦਾ ਪੂੰਝਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਪ੍ਰਦੂਸ਼ਣ ਦੇ ਬੋਰਵੈੱਲ ਵਿਚ ਹੀ ਸੁੱਟ ਰਿਹਾ ਹੈ। ਸਮਾਂ ਮੰਗ ਕਰ ਰਿਹਾ ਹੈ ਕਿ ਅਸੀਂ ਆਪਣੇ ਟੈਕਸਾਂ ਦੇ ਪੈਸੇ ਦੀ ਜਵਾਬਦੇਹੀ ਸਰਕਾਰ ਤੋਂ ਮੰਗੀਏ ਅਤੇ ਉਸ ਤੋਂ ਜ਼ਾਮਨੀ ਲਈਏ ਕਿ ਉਹ ਇਸ ਪੈਸੇ ਦਾ ਸਦਉਪਯੋਗ ਕਰੇ ਅਤੇ ਲੋਕਾਂ ਤੋਂ ਲਏ ਪੈਸੇ ਬਦਲੇ ਸਹੂਲਤਾਂ ਦੇਵੇ। ਅਜਿਹੀ ਮੰਗ ਧਾਰਮਿਕ ਸੰਸਥਾਵਾਂ ਤੋਂ ਵੀ ਕਰਨੀ ਚਾਹੀਦੀ ਹੈ ਕਿਉਂਕਿ ਉਥੇ ਦਾ ਚੜ੍ਹਾਵਾ ਵੀ ਤਾਂ ਆਖਰ ਜਨਤਕ ਧਨ ਹੀ ਹੈ।

# ਤੂੰ ਜ਼ਿੰਦਾ ਹੈ ਤੇ ਜ਼ਿੰਦਗੀ ਕੀ ਜੀਤ ਮੇਂ ਯਕੀਨ ਕਰ

ਉਥਾ ਲਿਖਾਰੀ ਅਤੇ ਅਦਾਕਾਰ ਗਿਰੀਸ਼ ਕਰਨਾਡ ਰਾਬਿੰਦਰਨਾਥ ਟੈਗੋਰ ਵਾਲੀ ਸਰਬ ਸਾਂਝੀਵਾਲਤਾ ਦੀ ਚੇਤਨਾ ਦੀ ਲੜੀ ਦੀ ਅਗਲੀ ਕਤੀ ਸੀ। ਉਸ ਨੂੰ ਸਰੀਰਕ ਤੌਰ 'ਤੇ ਅਲਵਿਦਾ ਕਹਿੰਦਿਆਂ ਫਿਰਕਪ੍ਰਸਤੀ, ਫਾਸੀਵਾਦ ਅਤੇ ਕੁਫਰ ਦੇ ਇਸ ਦੌਰ ਵਿਚ ਨਿਰੋਧ ਤੇ ਨਿਤਾਣੇ ਹੋਣ ਦਾ ਅਹਿਸਾਸ ਸੁਭਾਵਿਕ ਹੈ। ਮੁਨਸ਼ੀ ਪ੍ਰੇਮ ਚੰਦ, ਸਤਿਆਜੀਤ ਰੇਅ, ਸਮਾਦਤ ਹਸਨ ਮੰਟੋ, ਗੁਰੂ ਦੱਤ, ਬਿਮਲ ਰਾਏ, ਬਾਦਲ ਸਰਕਾਰ, ਕੈਫੀ ਆਜ਼ਮੀ, ਜਾਂ ਨਿਸਾਰ ਅਖਤਰ, ਏ.ਕੇ. ਅੰਬਾਸ, ਸਾਹਿਰ ਲੁਧਿਆਣਵੀ, ਕ੍ਰਿਸ਼ਨਾ ਸੋਬਤੀ, ਸਫਦਰ ਹਾਸਮੀ ਵਰਗਿਆਂ ਦੀਆਂ ਪੈੜਾਂ ਦਾ ਇਹ ਰਾਹੀ ਭਾਰਤੀ ਆਤਮਾ ਦੀਆਂ ਸੁਖਮ ਰਮਜਾਂ ਨੂੰ ਤਾਉਮਰ ਆਪਣੀ ਕਲਮ, ਕਲਾ



**ਡਾ. ਕੁਲਦੀਪ ਕੌਰ**  
ਫੋਨ: +91-98554-04330

ਤੇ ਵਿਚਾਰਾਂ ਦੀ ਸਾਣ 'ਤੇ ਤਿੱਖਾ ਕਰਦਾ ਲੋਕ ਚੇਤਨਾ ਨੂੰ ਝੰਜੋੜਦਾ ਰਿਹਾ।

ਗਿਰੀਸ਼ ਕਰਨਾਡ ਦੀ ਜ਼ਿੰਦਗੀ ਦਾ ਪਲਾਟ ਵੀ ਉਸ ਦੇ ਨਾਟਕਾਂ ਵਾਂਗ ਬਹੁਪਰਤੀ, ਜਜ਼ਬਾਤ ਨਾਲ ਓਤ-ਪੋਤ ਅਤੇ ਸਮਾਜਿਕ ਬਦਲਾਓ ਦੇ ਜਨੂੰਨ ਨਾਲ ਭਰਿਆ ਹੋਇਆ ਸੀ। ਇਸ ਸੰਵੇਦਨਸ਼ੀਲ ਅਤੇ ਜ਼ਿੰਦਾਦਿਲ ਜਿਉਣੇ ਦੀ ਸ਼ਾਨਦਾਰ ਸੋਚ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਸਾਹਿਤ ਦੇ ਬੇਸਕੀਮਤੀ ਪੁਰਸਕਾਰ ਜਿੱਤਣ ਅਤੇ ਭਾਰਤੀ ਕਲਾ ਜਗਤ ਨੂੰ ਆਪਣੀ ਜ਼ਿੰਦਗੀ ਲੇਖੇ ਲਾਉਣ ਦੇ ਬਾਵਜੂਦ ਉਸ ਦੇ ਸਸਕਾਰ ਮੌਕੇ ਨਾ ਤਾਂ ਚਿੱਟੇ ਕੱਪੜੀਏ ਨੇੜਾ, ਪੁਲਿਸ ਅਤੇ ਸਮਾਜਿਕ ਠੇਕੇਦਾਰ ਕਿਤੇ ਨਜ਼ਰੀ ਪਏ ਅਤੇ ਨਾ ਹੀ ਮੀਡੀਆ ਕਰਮੀਆਂ ਦੀਆਂ 'ਆਜ਼ ਕੀ ਤਾਜ਼ਾ ਖਬਰ' ਚੀਕਦੀਆਂ ਭੀੜਾਂ ਉਸ ਦੀ ਅਰਥੀ ਦੇ ਆਸ ਪਾਸ ਫਟਕੀਆਂ। ਕੋਈ ਪੰਡਤ ਨਹੀਂ, ਕੋਈ ਮੁੱਲਾ ਨਹੀਂ, ਕੋਈ ਧਾਰਮਿਕ ਕਰਮ-ਕਾਂਡ ਨਹੀਂ, ਕੋਈ ਰੋਣਾ-ਧੋਣਾ ਨਹੀਂ। ਉਸ ਆਪਣੀ ਮੌਤ ਸਮੇਂ ਵੀ ਆਪਣੀ ਮਨੁੱਖੀ ਅਣਖ ਅਤੇ ਸਵੈਮਾਣ ਨੂੰ ਬੁਲੰਦ ਰੱਖਿਆ।

ਮੌਤ ਦਾ ਦਿੱਸ ਇੰਨਾ ਸੁਭਾਵਿਕ, ਤਰਕਸ਼ੀਲਾ ਅਤੇ ਮਾਨਵੀ ਨਜ਼ਰੀਏ ਨਾਲ ਭਰਿਆ ਹੋਇਆ ਕਿਵੇਂ ਸਿਰਜਿਆ ਗਿਆ? ਇਸ ਨੂੰ ਘੋਖਣ ਲਈ ਸਾਨੂੰ ਉਸ ਗਿਰੀਸ਼ ਕਰਨਾਡ ਨੂੰ ਦੇਖਣਾ ਤੇ ਸਮਝਣਾ ਪਵੇਗਾ ਜਿਹੜਾ ਕਰਨਾਟਕ ਦੇ ਛੋਟੇ ਜਿਹੇ ਪਿੰਡ ਦੀਆਂ ਗਲੀਆਂ ਵਿਚ ਖੇਡਦਾ ਜਵਾਨ ਹੋਇਆ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੌਰਾਨ ਆਪਣੇ ਗਲੀ ਵਿਚ ਬੈਠੇ ਬਜ਼ੁਰਗਾਂ ਦੇ ਸਿਰੁੱਚੀ ਬੈਠ ਕੇ ਰਾਤ-ਰਾਤ ਭਰ ਕਦੇ ਨਾ ਮੁੱਕਣ ਵਾਲੀਆਂ ਝਾੜਾਂ ਸੁਣਦਾ ਰਿਹਾ। ਉਸ ਅਨੁਸਾਰ, "ਮੈਂ ਕੋਈ ਵਾਰ ਕਈ ਨਾਟਕ ਬਹੁਤ-ਬਹੁਤ ਵਾਰ ਦੇਖੇ।" ਆਪਣੀ ਜੀਵਨੀ ਵਿਚ ਉਹ ਇਸ ਦੁਹਰਾਉ ਦਾ ਧੰਨਵਾਦ ਕਰਦਿਆਂ ਆਖਦਾ ਹੈ, "ਦਰਦ, ਤਰਾਸਦੀ ਅਤੇ ਵੇਦਨਾ ਨਾਲ ਮੇਰਾ ਪਹਿਲਾ ਵਾਰ ਸਿਰਸੀ ਹਸਪਤਾਲ ਦੇ ਕੰਪਾਊਂਡ ਵਿਚ ਖੇਡਦਿਆਂ ਪਿਆ। ਇਥੇ ਹਮੇਸ਼ਾ ਕੁਝ ਨਾ ਕੁਝ ਭਿਆਨਕ ਅਤੇ ਅਚਾਨਕ ਵਾਪਰਦਾ ਰਹਿੰਦਾ ਸੀ। ਮੈਂ, ਮੇਰੀ ਭੈਣ ਲੀਨਾ ਅਤੇ ਬਾਕੀ ਬੱਚਿਆਂ ਨੂੰ ਰੋਕਣ ਵਾਲਾ ਕੋਈ ਨਹੀਂ ਸੀ। ਅਸੀਂ ਉਥੇ ਕੰਪਾ ਨਾਲ ਲੱਗ ਕੇ ਇਹ ਸਾਰਾ ਕੁਝ ਦੇਖੀ ਜਾਂਦੇ, ਸੁਣੀ ਜਾਂਦੇ, ਰੋਈ ਜਾਂਦੇ। ਐਪਰ, ਸਾਡੀ ਪੋਸਟਮਾਰਟਮ ਰੂਮ ਵਿਚ ਜਾਣ ਦੀ ਕਦੇ ਹਿੰਮਤ ਨਾ ਹੋਈ। ਕੁਝ ਅਜਿਹਾ ਅਜੀਬ ਅਤੇ ਭਿਆਨਕ ਧੜਕ ਸੀ ਉਸ ਕਮਰੇ ਬਾਰੇ ਸਾਡੇ ਮਨਾਂ ਵਿਚ। ਉਥੇ ਮ੍ਰਿਤਕ ਸਰੀਰ ਪਏ ਰਹਿੰਦੇ, ਹਾਦਸਿਆਂ ਵਿਚ ਮਰੇ ਹੋਏ, ਝਗੜਿਆਂ ਵਿਚ ਜਾਨ ਗਵਾਉਣ ਵਾਲੇ ਜਾਂ ਫਿਰ ਕਤਲ ਹੋਈਆਂ ਅਣਪਛਾਤੀਆਂ ਲਾਸ਼ਾਂ। ਪਿਤਾ ਜੀ ਡਾਕਟਰ ਸਨ ਅਤੇ ਉਨ੍ਹਾਂ ਦੀ ਡਿਊਟੀ ਲਾਸ਼ਾਂ ਦਾ ਪੋਸਟਮਾਰਟਮ ਕਰਨ ਦੀ ਸੀ। ਸਾਨੂੰ ਪਿਤਾ ਤੋਂ ਭੈ ਆਉਂਦਾ, ਉਹ ਕਿਵੇਂ ਉਨ੍ਹਾਂ ਲਾਸ਼ਾਂ ਦੀ ਚੀਰ-ਫਾੜ ਕਰਦੇ ਅਤੇ ਫਿਰ ਸਿਉਂਦੇ ਸਨ।"

ਮੌਤ ਦਾ ਇਹ ਮੈਟਾਫਰ ਜਾਂ ਚਿੰਨ੍ਹ ਸਾਰੀ ਉਮਰ ਕਿਰਨਾਡ ਦੇ ਨਾਲ-ਨਾਲ ਰਿਹਾ। ਉਸ ਨੇ ਬਚਪਨ ਵਿਚ ਮਨੁੱਖੀ ਜ਼ਿੰਦਗੀ ਦੀਆਂ ਦੋ ਮੁਹੱਜ਼ਰ ਸਚਾਈਆਂ - ਮੌਤ ਤੇ ਪਿਆਰ, ਦੋਵਾਂ ਵਿਚਲੀ ਅਨਿਸ਼ਚਿਤਤਾ, ਕਸ਼ਮਕਸ਼, ਬੇਵਸੀ ਅਤੇ ਜਨੂੰਨ

## ਅਲਵਿਦਾ ਪਿਆਰੇ ਗਿਰੀਸ਼ ਕਰਨਾਡ...

ਨੂੰ ਬਹੁਤ ਨੇੜਿਉਂ ਤੱਕਿਆ। ਉਨ੍ਹਾਂ ਦੇ ਪਿਤਾ ਦੀ ਦੂਜੀ ਪਤਨੀ ਉਸੇ ਹਸਪਤਾਲ ਵਿਚ ਨਰਸ ਵਜੋਂ ਕੰਮ ਕਰਦੀ ਸੀ ਅਤੇ ਉਨ੍ਹਾਂ ਦੇ ਗਿਸ਼ਤੇ ਵਿਚਲੇ ਦਵੰਦਾਂ ਤੇ ਨੈਤਿਕ ਜੱਦੋਜਹਿਦ ਨੇ ਉਸ ਦੇ ਜੀਵਨ ਬਾਰੇ ਨਜ਼ਰੀਏ ਵਿਚ ਦ੍ਰਿਸ਼ਟੀਕੋਣ ਦੀ ਸਪਸ਼ਟਤਾ ਦੀ ਜ਼ਰੂਰਤ ਨੂੰ ਪਕੇਰਿਆ ਕਰ ਦਿੱਤਾ। ਆਪਣੀ ਜੀਵਨੀ ਵਿਚ ਉਹ ਇਸ ਨੂੰ ਬਹੁਤ ਮਜ਼ਹੂਰੀਆਂ ਲਹਿਜ਼ੇ ਵਿਚ ਦਰਜ ਕਰਦਿਆਂ ਲਿਖਦਾ ਹੈ ਕਿ ਬਚਪਨ ਵਿਚ ਬਹੁਤਾ ਵਾਰ ਪੋਸਟਮਾਰਟਮ ਦੇ ਕਮਰੇ ਦੇ ਆਸ-ਪਾਸੇ ਮੇਰੀ ਕਲਪਨਾ ਵਿਚ ਘੁੰਮਦੇ-ਫਿਰਦੇ ਭੂਤਾਂ ਨਾਲ ਪਿਆ। ਸਮਝ ਆ ਗਿਆ ਜ਼ਿੰਦਗੀ ਕੋਈ ਗੁੰਝਲਦਾਰ ਸ਼ੈਲੀ ਹੈ ਜਿਸ ਨੂੰ ਤਰਕ ਅਤੇ ਮਾਨਵੀ ਦ੍ਰਿਸ਼ਟੀ ਤੋਂ ਬਿਨਾ ਸੁਲਝਾਉਣ ਦਾ ਕੋਈ ਹੋਰ ਰਸਤਾ ਨਹੀਂ ਹੋ ਸਕਦਾ। ਉਸ ਦਾ ਲਿਖਿਆ ਪਹਿਲਾ ਨਾਟਕ 'ਯਯਾਤੀ' ਅਤੇ 'ਤੁਗਲਕ' ਵਿਚ ਤੁਗਲਕ ਦਾ ਨੀਮ ਪਾਗਲ ਕਿਰਦਾਰ ਸਵੈ-ਹੋਂਦ ਨੂੰ ਸੰਬੋਧਿਤ ਸਵਾਲਾਂ ਅਤੇ ਮਨੋਵਿਗਿਆਨਕ ਘਾੜਤਾਂ ਦੀ ਅਮੁੱਕ ਲੜੀ ਹੈ। ਨਾਟਕ 'ਨਾਗਮੰਡਲ' ਦੇ ਪਾਤਰਾਂ ਵਿਚੋਂ ਸਹਿਜੇ ਹੀ ਦੋਹਰੀ ਸ਼ਖਸੀਅਤ ਅਤੇ ਸਹੀ ਗਲਤ ਦੇ ਅਲਜ਼ਬਰੇ ਵਿਚ ਉਲਝੇ ਕਿਰਦਾਰਾਂ ਦੀ ਨਿਸ਼ਾਨਦੇਹੀ ਕੀਤੀ ਜਾ ਸਕਦੀ ਹੈ।

ਗਿਰੀਸ਼ ਕਰਨਾਡ ਦਾ ਲਿਖਿਆ ਪਹਿਲਾ ਨਾਟਕ 'ਯਯਾਤੀ' ਉਦੋਂ ਛਪਿਆ ਜਦੋਂ ਉਹ ਆਕਸਫੋਰਡ ਵਿਚ ਵਜ਼ੀਫੇ 'ਤੇ ਪੜ੍ਹ ਰਿਹਾ ਸੀ। ਜ਼ਿੰਦਗੀ ਉਸ ਨੂੰ ਪੱਛਮ ਵਿਚ ਇਕ ਬੁੱਧੀਜੀਵੀ ਵਜੋਂ ਸਥਾਪਿਤ ਹੋਣ ਅਤੇ ਐਸੋ-ਅਰਾਮ ਨਾਲ ਅੰਗਰੇਜ਼ੀ ਭਾਸ਼ਾ ਵਿਚ ਖੱਟਣ-ਕਮਾਉਣ ਦਾ ਸੱਦਾ ਦੇ ਰਹੀ ਸੀ। ਫਿਰ ਵੀ ਉਸ ਨੇ ਵਾਪਿਸ ਆਪਣੇ ਮੁਲਕ ਆ ਕੇ ਕੰਨੜ ਵਿਚ ਲਿਖਦੇ ਰਹਿਣ ਅਤੇ ਆਪਣੀਆਂ ਸਾਹਿਤਕ-ਸਭਿਆਚਾਰਕ ਜੜ੍ਹਾਂ ਨਾਲ ਜੁੜਨ ਦਾ ਫੈਸਲਾ ਕਿਉਂ ਕੀਤਾ? ਇਸ ਦਾ ਜਵਾਬ ਉਸ ਦੀ ਬੌਧਿਕ ਇਮਾਨਦਾਰੀ ਅਤੇ ਆਜ਼ਾਦੀ ਦੀ ਧਾਰਨਾ ਨਾਲ ਇਕ-ਸੁਰ ਹੋਣ ਤੋਂ ਮਿਲਦਾ ਹੈ।

ਇਸ ਬਾਰੇ ਇਕ ਇੰਟਰਵਿਊ ਦੌਰਾਨ ਉਸ ਨੇ ਸਪਸ਼ਟ ਕੀਤਾ ਕਿ ਸਾਹਿਤ, ਦਰਸ਼ਨ, ਵਿਗਿਆਨ ਤੋਂ ਬਿਨਾ ਹਿਸਾਬ ਮੇਰਾ ਮਨਪਸੰਦ ਵਿਸ਼ਾ ਰਿਹਾ ਹੈ। ਮੈਂ ਇਨ੍ਹਾਂ ਤਿੰਨਾਂ ਵਿਚ ਹਮੇਸ਼ਾ ਵੰਡਿਆ ਰਿਹਾ। ਮੇਰਾ ਸੁਪਨਾ ਕਵੀ ਬਣਨ ਦਾ ਰਿਹਾ ਪਰ ਸ਼ਾਇਦ ਹਿਸਾਬ ਵਿਸ਼ੇ ਨਾਲ ਲਗਾਉ ਨੇ ਕਵਿਤਾ ਨੂੰ ਨਾਟਕਾਂ ਦਾ ਰੂਪ ਦੇ ਦਿੱਤਾ। ਐਲਡੋਕਸ ਹੋਕਸਲੇ ਦੇ ਨਾਵਲ ਦਾ ਇਕ ਕਿਰਦਾਰ ਬਾਈਨੋਮੀਅਲ ਥਿਊਰਮ ਦੀ ਖੂਬਸੂਰਤੀ ਨੂੰ ਮਹਿਸੂਸ ਕਰਕੇ ਰੋ ਪੈਂਦਾ ਹੈ। ਤੁਗਲਕ ਲਿਖਦਿਆਂ ਨੌਬਰ ਨੇ ਮੈਨੂੰ ਆਪਣੇ ਮੋਹ ਵਿਚ ਜਕੜ ਲਿਆ। ਮੈਂ ਕਿਰਦਾਰਾਂ ਨੂੰ ਹਿਸਾਬ ਦੇ ਗੁਣਾ-ਭਾਗ ਤੇ ਜਮ੍ਹਾਂ-ਘਟਾਊ ਨਾਲ ਨਾਪਿਆ, ਘੜਿਆ, ਤੋੜਿਆ ਅਤੇ ਭੋਗਿਆ। ਨਾਟਕ ਖਤਮ ਕਰਨ ਦੀ ਦਿਸ਼ਾ ਵੱਲ ਲਿਜਾਇਆਂ ਮੈਨੂੰ ਹਿਸਾਬ ਦੀ ਕਿਸੇ ਖੂਬਸੂਰਤ ਥਿਊਰਮ ਨੂੰ ਹੱਲ ਕਰਨ ਦਾ ਅਹਿਸਾਸ ਹੋਇਆ।

ਉਸ ਦੇ ਇਸ ਬਿਆਨ ਤੋਂ ਉਸ ਦੀ ਕਾਰਜਸ਼ੈਲੀ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਇਸ ਤੋਂ ਵੀ ਅਗਲੇਰੀ ਸਿੱਖਣ ਦੀ ਪ੍ਰਕਿਰਿਆ ਹੋਰ ਵੀ ਦਿਲਚਸਪ ਹੈ। ਇਸ ਨੂੰ ਉਦਾਹਰਣ ਰਾਹੀਂ ਸਮਝਿਆ ਜਾ ਸਕਦਾ ਹੈ। ਜਦੋਂ ਉਹ ਧਾਰਵਾਤ (ਕਰਨਾਟਕ) ਰਹਿੰਦੇ ਸਨ ਤਾਂ ਇਕ ਅਧਿਆਪਕ ਕੇ.ਜੇ. ਸ਼ਾਹ ਉਸ ਨੂੰ ਹਿਸਾਬ, ਫਿਲਾਸਫੀ ਆਫ ਮਾਈਂਡ ਅਤੇ ਫਿਲਾਸਫੀ ਆਫ ਲੈਂਗੂਏਜ ਪੜ੍ਹਾਉਂਦੇ ਸਨ। ਇਸ ਅਧਿਆਪਕ ਦੀ ਪ੍ਰਰਨਾ ਨਾਲ ਹੀ ਉਹ ਆਕਸਫੋਰਡ ਤੱਕ ਪੁੱਜਾ। ਆਪਣੇ ਆਖਰੀ ਸਾਲਾਂ ਵਿਚ ਕੇ.ਜੇ. ਸ਼ਾਹ ਨੇ ਜਦੋਂ ਇੰਦਰਾ ਗਾਂਧੀ ਦੁਆਰਾ ਲਗਾਈ ਐਮਰਜੈਂਸੀ ਦਾ ਸਮਰਥਨ ਕੀਤਾ ਅਤੇ ਮੁਸਲਿਮ ਵਿਰੋਧੀ ਪੱਤਾ ਖੇਡਣਾ ਸ਼ੁਰੂ ਕੀਤਾ ਤਾਂ ਗਿਰੀਸ਼ ਕਰਨਾਡ ਨੇ ਭਰੇ ਮਨ ਪਰ ਸਪਸ਼ਟ ਸੁਰ ਵਿਚ ਨਾ ਸਿਰਫ ਉਨ੍ਹਾਂ ਦਾ ਵਿਰੋਧ ਕੀਤਾ ਸਗੋਂ ਗੁਰੂ-ਵਿਦਿਆਰਥੀ ਦੇ ਗਿਸ਼ਤੇ ਨੂੰ ਵੀ ਸਦਾ ਲਈ ਤਿਲਾਂਜਲੀ ਦੇ ਦਿੱਤੀ।

ਇਤਿਹਾਸਕਾਰ ਰਾਮ ਚੰਦਰ ਗੁਰੂ ਗਿਰੀਸ਼ ਕਰਨਾਡ ਬਾਰੇ ਲਿਖੇ ਆਪਣੇ ਸ਼ਰਧਾਂਜਲੀ ਲੇਖ ਲਿਖਦਾ ਹੈ ਕਿ ਗਿਰੀਸ਼ ਕਰਨਾਡ ਭਾਰਤੀ ਸਭਿਅਤਾ ਦੀ ਅਮੀਰੀ ਦਾ ਪ੍ਰਤੀਕ ਸੀ। ਇਸ ਟਿਪਣੀ ਦੇ ਪ੍ਰਸੰਗ ਵਿਚ ਦੇਖਿਆ ਜਾਵੇ ਤਾਂ ਸਿਰਫ ਨਾਟਕ ਦੇ ਖੇਤਰ ਵਿਚ ਹੀ ਉਹ ਇਕ ਮਾਤਰ ਅਜਿਹੇ ਭਾਰਤੀ ਨਾਟਕਕਾਰ ਸਨ ਜਿਸ ਦੇ ਨਾਟਕਾਂ ਬਾਰੇ ਕੌਮਾਂਤਰੀ

ਹਲਕਿਆਂ ਵਿਚ ਲਗਾਤਾਰ ਚਰਚਾ ਹੁੰਦੀ ਰਹੀ ਹੈ। ਦਿਲਚਸਪ ਤੱਥ ਇਹ ਹੈ ਕਿ ਉਸ ਦੇ ਨਾਟਕਾਂ ਜਿਨ੍ਹਾਂ ਵਿਚੋਂ 'ਤੁਗਲਕ', 'ਨਾਗਮੰਡਲ', 'ਹਿਆਵੰਦਨਾ' ਮੁੱਖ ਹਨ, ਭਾਰਤੀ ਮਿਥਿਹਾਸ ਕਥਾਵਾਂ 'ਤੇ ਆਧਾਰਿਤ ਹਨ ਪਰ ਇਨ੍ਹਾਂ ਵਿਚਲਾ ਸੱਚ ਅੱਜ ਦੇ ਸਮਿਆਂ ਦੀ ਸਟੀਕ ਵਿਆਖਿਆ ਕਰਦਾ ਹੈ।

ਉਸ ਦੇ ਨਾਟਕ 'ਤੁਗਲਕ' ਦੇ ਅਨੇਕਾਂ ਸ਼ੋਅ ਕਰਨ ਵਾਲੇ ਨਿਰਦੇਸ਼ਕ ਭਾਨੂ ਭਾਰਤੀ ਅਨੁਸਾਰ, 1950 ਅਤੇ 1960 ਦੇ ਦਹਾਕਿਆਂ ਦੌਰਾਨ ਭਾਰਤੀ ਨਾਟਕਕਾਰਾਂ ਵਿਚ ਕਈ ਪ੍ਰਤਿਭਾਸ਼ਾਲੀ ਸ਼ਖਸੀਅਤਾਂ ਸਥਾਨਕ ਭਾਸ਼ਾਵਾਂ ਵਿਚ ਨਾਟਕ ਲਿਖ ਅਤੇ ਖੇਡ ਰਹੀਆਂ ਸਨ ਜਿਵੇਂ ਮੋਹਨ ਰਾਕੇਸ਼, ਬਾਦਲ ਸਰਕਾਰ, ਵਿਜੇ ਤੈਂਦੁਲਕਰ, ਧਰਮਵੀਰ ਭਾਰਤੀ ਆਦਿ। ਜੇ ਅਸੀਂ ਅੱਜ 50-60 ਸਾਲਾਂ ਬਾਅਦ ਭਾਰਤੀ ਨਾਟਕਾਂ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਧਰਮਵੀਰ ਭਾਰਤੀ ਦਾ 'ਅੰਧਾ ਯੁੱਗ' ਅਤੇ ਗਿਰੀਸ਼ ਕਰਨਾਡ ਦਾ 'ਤੁਗਲਕ' ਆਪਣੀ ਗਹਿਰੀ



ਗਿਰੀਸ਼ ਕਰਨਾਡ

ਸਭਿਆਚਾਰਕ ਪੈਂਠ ਤੇ ਮੌਜੂਦਾ ਦੌਰ ਦਾ ਸਟੀਕ ਵਿਸ਼ਲੇਸ਼ਣ ਕਾਰਨ ਕਸਮਾਂ ਤੋਂ ਪਾਰ ਵਾਲੀਆਂ ਲਿਖਤਾਂ ਸਾਬਿਤ ਹੋਈਆਂ ਹਨ। ਇਨ੍ਹਾਂ ਵਿਚ ਮਾਨਵੀ ਤ੍ਰਾਸਦੀਆਂ, ਸਮਾਜਕ ਹਾਲਾਤ ਤੇ ਮਨੋਵਿਗਿਆਨਕ ਜੱਦੋਜਹਿਦ ਦਾ ਅਜਿਹਾ ਸੂਖਮ ਤੇ ਪਾਰਦਰਸ਼ੀ ਜਾਲ ਬੁਣਿਆ ਪਿਆ ਹੈ, ਜੋ ਦਰਸ਼ਕਾਂ ਦੀਆਂ ਨਾਜ਼ੁਕ, ਦੁਖਦੀਆਂ ਰਗਾਂ ਨੂੰ ਸਬਦਾਂ ਅਤੇ ਮਨੋਭਾਵਾਂ ਨਾਲ ਛੋੜਦਾ ਚਲਾ ਜਾਂਦਾ ਹੈ। ਇਸ ਵਿਚ ਸਿਆਸਤ ਹੈ, ਇਤਿਹਾਸ ਹੈ, ਮਨੁੱਖੀ ਰੁਚਨ ਹੈ, ਵੇਦਨਾ ਹੈ, ਰੋਹ ਹੈ, ਰੰਜ ਹੈ, ਗੁੱਸਾ ਹੈ, ਬੇਵਸੀ ਹੈ, ਭੋਗੇ ਜਾਣ ਦੀ ਪੀੜਾ ਹੈ ਅਤੇ ਹਾਲਾਤ ਦੀ ਨਿਰੰਤਰਤਾ ਖਿਲਾਫ ਵਿਦਰੋਹ ਹੈ।

ਇਨ੍ਹੀਂ ਦਿਨੀਂ ਵਿਚ ਹਿੰਦੀ ਦੇ ਮੁੱਖ ਨਾਟਕਕਾਰ ਪ੍ਰੋ. ਕੇ.ਐਸ. ਰਾਜਿੰਦਰਨ ਗਿਰੀਸ਼ ਕਰਨਾਡ ਦੇ ਤਿੰਨ ਨਾਟਕਾਂ 'ਅਗਨੀ ਔਰ ਵਰਸ਼ਾ', 'ਵੈਡਿੰਗ ਐਲਬਮ' ਅਤੇ 'ਬਾਲੀ' ਦਾ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅਨੁਸਾਰ, ਦਰਸ਼ਕਾਂ ਇਨ੍ਹਾਂ ਨਾਟਕਾਂ ਨੂੰ ਵਾਰ-ਵਾਰ ਦੇਖਣ ਆ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਇਹ ਮੌਜੂਦਾ ਦੌਰ ਦੇ ਗੁੰਝਲਦਾਰ ਹਾਲਾਤ ਦੀ ਘੁੰਮਣ-ਘੇਰੀ ਵਿਚ ਫਸੇ ਮਰਦਾਂ ਅਤੇ ਔਰਤਾਂ ਦੀਆਂ ਆਪਣੀਆਂ ਕਹਾਣੀਆਂ ਅਤੇ ਹਕੀਕਤ ਦੀ ਹੂ-ਬ-ਹੂ ਪੇਸ਼ਕਾਰੀ ਹਨ।

ਹਕੀਕਤ ਅਤੇ ਕਲਪਿਤਾ ਵਿਚਲੀ ਮਹੀਨ ਲਕੀਰ ਦੇ ਆਸ-ਪਾਸ ਹੀ ਉਸ ਦੀਆਂ ਜ਼ਿਆਦਾਤਰ ਫਿਲਮਾਂ ਦੀਆਂ ਪਟਕਥਾਵਾਂ ਘੁੰਮਦੀਆਂ ਹਨ। 1970 ਵਿਚ ਉਸ ਨੇ ਆਪਣੇ ਅਭਿਨੈ ਕਰੀਅਰ ਦੀ ਸ਼ੁਰੂਆਤ ਸ਼੍ਰੀ ਅਨੰਤਮੂਰਤੀ ਦੀ ਕਲਮਬਧ ਕੀਤੀ ਫਿਲਮ 'ਸਮਸਕਾਰਾ' (ਅੰਤਿਮ ਸੰਸਕਾਰ) ਤੋਂ ਕੀਤੀ। ਫਿਲਮ ਕੰਨੜ ਭਾਸ਼ਾ ਵਿਚ ਸੀ ਅਤੇ ਇਸ ਫਿਲਮ ਨੂੰ ਕੰਨੜ ਭਾਸ਼ਾ ਵਿਚ ਸਮਾਂਤਰ ਸਿਨੇਮਾ ਅੰਦੋਲਨ ਦੀ ਸ਼ੁਰੂਆਤੀ ਫਿਲਮ ਗਿਣਿਆ ਜਾਂਦਾ ਹੈ। ਫਿਲਮ ਦੇ ਰਿਲੀਜ਼ ਹੁੰਦਿਆਂ ਹੀ ਮਦਰਾਸ ਹਾਈਕੋਰਟ ਨੇ

ਇਸ ਉਤੇ ਪਾਬੰਦੀ ਲਗਾ ਦਿਤੀ ਕਿ ਫਿਲਮ ਵਿਚ ਜਾਤੀ ਪ੍ਰਥਾ ਦਾ ਵਿਰੋਧ ਇੰਨੇ ਜ਼ਬਰਦਸਤ ਢੰਗ ਨਾਲ ਕੀਤਾ ਗਿਆ ਹੈ ਕਿ ਇਸ ਨਾਲ ਰਾਜ ਵਿਚ ਬਹੁਗਿਣਤੀ ਉਚ ਜਾਤੀ ਦੀਆਂ ਭਾਵਨਾਵਾਂ ਭੜਕ ਸਕਦੀਆਂ ਸਨ।

ਬਾਅਦ ਵਿਚ ਇਸ ਫਿਲਮ ਨੂੰ ਕੌਮੀ ਪੁਰਸਕਾਰ ਮਿਲਿਆ ਅਤੇ ਕੇਂਦਰੀ ਸਰਕਾਰ ਨੇ ਇਹ ਪਾਬੰਦੀ ਹਟਾ ਦਿੱਤੀ। ਜੇ ਇਸ ਫਿਲਮ ਦੀ ਪੜਚੋਲ ਕੀਤੀ ਜਾਵੇ ਤਾਂ ਇਹ ਮੌਜੂਦਾ ਦੌਰ ਵਿਚ ਬੀਫ ਖਾਣ ਦੇ 'ਸ਼ੌਕ' ਦੇ ਆਧਾਰ 'ਤੇ ਕੀਤੇ ਕਤਲਾਂ ਅਤੇ ਵੇਲਾ ਵਿਹਾ ਚੁੱਕੇ ਬ੍ਰਾਹਮਣਵਾਦੀ ਮਨੁ-ਸਿਮਰਤੀ ਆਧਾਰਤ ਸਿਆਸਤੀ ਦਾਅ-ਪੇਚਾਂ ਦੀ ਜ਼ੋਰਦਾਰ ਖਿਲਾਫਤ ਕਰਦੀ ਫਿਲਮ ਹੈ। ਫਿਲਮ ਵਿਚ ਗਿਰੀਸ਼ ਨੇ ਅਜਿਹੇ ਬ੍ਰਾਹਮਣ ਦਾ ਕਿਰਦਾਰ ਨਿਭਾਇਆ ਹੈ ਜਿਹੜਾ ਆਪਣੇ ਦੋਸਤ ਦੀ ਮੌਤ ਦੇ ਦਵੰਦ ਨਾਲ ਜੂਝਦਿਆਂ ਆਪਣੇ ਸਵਾਲਾਂ ਦੇ ਜਵਾਬ ਧਾਰਮਿਕ ਗ੍ਰੰਥਾਂ ਵਿਚੋਂ ਲੱਭਣ ਵਿਚ ਅਸਮਰੱਥ ਰਹਿੰਦਾ ਹੈ ਅਤੇ ਇਨ੍ਹਾਂ ਕਰਮ-ਕਾਂਡਾਂ ਦੀ ਸਾਰਥਿਕਤਾ 'ਤੇ ਸਵਾਲ ਖੜ੍ਹੇ ਕਰਦਾ ਹੈ। ਇਥੇ ਇਹ ਤੱਥ ਜਾਣਨਾ ਵੀ ਘੱਟ ਦਿਲਚਸਪ ਨਹੀਂ ਹੋਵੇਗਾ ਕਿ ਫਿਲਮ ਦੇ ਲੇਖਕ ਅਨੰਤਮੂਰਤੀ

'ਨਾਗਮੰਡਲ' ਦੀ ਕਹਾਣੀ ਬਹੁਤ ਸਾਰੀਆਂ ਛੋਟੀਆਂ-ਛੋਟੀਆਂ ਕਹਾਣੀਆਂ ਦਾ ਸਾਂਝਾ ਕੈਨਵਸ ਹੈ ਜਿਸ ਵਿਚੋਂ ਜੇ ਤੁਸੀਂ ਕੋਈ ਇਕ ਤੰਦ ਫੜ ਕੇ ਖਿੱਚਣ ਦੀ ਕੋਸ਼ਿਸ਼ ਕਰਦੇ ਹੋ, ਤੁਹਾਨੂੰ ਬਾਕੀ ਸਾਰੀਆਂ ਤੰਦਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਸਮਝਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਭਾਰਤੀ ਪ੍ਰਸੰਗ ਵਿਚ ਜਿਨਸੀ ਸੁੱਚਮਤਾ ਅਤੇ ਵਿਆਹ-ਸੰਸਥਾ ਅੰਦਰਲੀ ਨੈਤਿਕਤਾ ਨੂੰ ਸੰਬੋਧਿਤ ਹੁੰਦਿਆਂ ਇਹ ਨਾਟਕ ਸਹੀ-ਗਲਤ, ਸੱਚ-ਝੂਠ, ਹਕੀਕੀ-ਕਲਪਿਤ, ਮਿਥਕ-ਇਤਿਹਾਸਕ, ਮੂਰਤ-ਅਮੂਰਤ ਦੀਆਂ ਧਾਰਨਾਵਾਂ ਅਤੇ ਇਨ੍ਹਾਂ ਅੰਦਰਲੀ ਆਪਸੀ ਕਸ਼ਮਕਸ਼ ਬਾਰੇ ਨਵੇਂ ਸਵਾਲ ਪੈਦਾ ਕਰਦਾ ਹੈ। ਆਪਣੇ ਫਿਲਮ ਆਧਾਰਿਤ ਕਾਰਜਾਂ ਦੌਰਾਨ ਉਸ ਨੇ ਨਿਰਦੇਸ਼ਕ ਵਜੋਂ 'ਵਮਸ਼ਾ ਵਰਿਖਸ਼' (ਕੰਨੜ) ਫਿਲਮ ਦਾ ਨਿਰਦੇਸ਼ਨ ਕੀਤਾ। ਇਸ ਤੋਂ ਇਲਾਵਾ 'ਗੋਬਿਲ' ਅਤੇ 'ਉਤਸਵ' ਫਿਲਮਾਂ ਬਣਾਈਆਂ। 'ਉਤਸਵ' ਦਾ ਜ਼ਿਕਰ ਭਾਰਤ ਦੀਆਂ ਉਨ੍ਹਾਂ ਚੋਣਵੀਆਂ ਫਿਲਮਾਂ ਵਿਚ ਹੁੰਦਾ ਹੈ ਜਿਨ੍ਹਾਂ ਨੇ ਭਾਰਤੀ ਸੁਰਜ ਪਰੰਪਰਾ ਨੂੰ ਬਹੁਤ ਬਾਰੀਕੀ ਨਾਲ ਸੁਨਹਿਰੀ ਪਰਦੇ 'ਤੇ ਲਿਆਂਦਾ ਹੈ। ਇਸ ਤੋਂ ਇਲਾਵਾ ਅਦਾਕਾਰ ਵਜੋਂ ਫਿਲਮ 'ਨਿਸ਼ਾਂਤ' (1975), 'ਮੰਥਨ' (1976), 'ਸਵਾਮੀ' (1977) ਅਤੇ 'ਪੁਕਾਰ' (2000) ਵਿਚ ਵਥੋ-ਵੱਧਰੀਆਂ ਭੂਮਿਕਾਵਾਂ ਅਦਾ ਕੀਤੀਆਂ। ਉਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਫਿਲਮ ਨਿਰਦੇਸ਼ਕ ਸ਼ਿਆਮ ਬੈਨੇਗਲ ਨੇ ਲਿਖਿਆ: "ਮੈਨੂੰ ਇਹ ਮੰਨਣ ਵਿਚ ਕੋਈ ਝਿਜਕ ਨਹੀਂ ਕਿ ਸਾਡੇ ਤਿੰਨਾਂ ਦੋਸਤਾਂ- ਮੈਂ, ਕਰਨਾਡ ਤੇ ਸੱਤਿਆਦੇਵ ਦੂਬੇ ਵਿਚੋਂ ਕਰਨਾਡ ਸਭ ਤੋਂ ਵੱਧ ਬੁਧੀਮਾਨ ਸੀ। ਉਹ ਮੌਲਿਕ ਸਿਰਜਕ ਸੀ। ਮੈਂ ਉਸ ਦੀ ਬੌਧਿਕ ਸਮਰੱਥਾ ਦਾ ਹਮੇਸ਼ਾ ਕਾਇਲ ਰਿਹਾ।"


ਇਸੇ ਬੌਧਿਕ ਸਮਰੱਥਾ ਦੇ ਦਮ 'ਤੇ ਉਸ ਨੂੰ 1972 ਵਿਚ ਸੰਗੀਤ ਨਾਟਕ ਅਕੈਡਮੀ ਐਵਾਰਡ, 1974 ਵਿਚ ਪਦਮਸ਼੍ਰੀ, 1992 ਵਿਚ ਪਦਮ ਭੂਸ਼ਣ, 1994 ਵਿਚ ਸਾਹਿਤ ਅਕਾਦਮੀ ਪੁਰਸਕਾਰ, 1998 ਵਿਚ ਗਿਆਨਪੀਠ ਪੁਰਸਕਾਰ, 1998 ਵਿਚ ਕਾਲੀਦਾਸ ਸਨਮਾਨ ਮਿਲਣ ਤੋਂ ਇਲਾਵਾ ਸੌਦਰਨ ਯੂਨੀਵਰਸਿਟੀ ਕੈਲੀਫੋਰਨੀਆ (ਅਮਰੀਕਾ) ਵਲੋਂ ਆਨਰੇਰੀ ਡਿਗਰੀ ਦਿੱਤੀ ਗਈ। ਉਸ ਨੇ ਫਿਲਮਾਂ ਦੇ ਖੇਤਰ ਵਿਚ ਕੌਮੀ ਐਵਾਰਡ ਤੋਂ ਬਿਨਾ ਅਨੇਕਾਂ ਕੌਮਾਂਤਰੀ ਸਨਮਾਨ ਪ੍ਰਾਪਤ ਕੀਤੇ। ਉਹ 'ਫਿਲਮ ਐਂਡ ਟੈਲੀਵਿਜ਼ਨ ਇੰਸਟੀਚਿਊਟ ਇੰਡੀਆ' ਦੇ 1974 ਤੋਂ 1975 ਤੱਕ ਅਤੇ ਸੰਗੀਤ ਨਾਟਕ ਅਕੈਡਮੀ ਦੇ 1988 ਤੋਂ 1993 ਤੱਕ ਚੇਅਰਮੈਨ ਵੀ ਰਹੇ। ਨਿੱਜੀ ਜ਼ਿੰਦਗੀ ਵਿਚ ਉਸ ਸਬੰਧੀ ਇਕ ਦਿਲਚਸਪ ਤੱਥ ਇਹ ਹੈ ਕਿ ਉਸ ਨੂੰ ਆਪਣੀ ਪਤਨੀ ਸਰਸਵਤੀ ਗਣਪਤੀ ਨਾਲ ਵਿਆਹ ਕਰਵਾਉਣ ਲਈ 42 ਸਾਲ ਦੀ ਉਮਰ ਤੱਕ ਉਡੀਕਣਾ ਪਿਆ ਕਿਉਂਕਿ ਉਹ ਬ੍ਰਾਹਮਣ ਸੀ ਅਤੇ ਉਸ ਦੀ ਪ੍ਰੇਮਿਕਾ ਪਾਰਸੀ।

ਗਿਰੀਸ਼ ਕਰਨਾਡ ਦੀ ਪਛਾਣ ਫਿਲਮਾਂ, ਨਾਟਕਾਂ ਅਤੇ ਅਦਾਕਾਰੀ ਤੋਂ ਵੱਧ ਇਕ ਆਦਰਸ਼ਵਾਦੀ ਮਨੁੱਖ ਅਤੇ ਚੇਤਨ ਜਾਗਰੂਕ ਨਾਗਰਿਕ ਵਜੋਂ ਵੀ ਬਹੁਤ ਮਹੱਤਵਪੂਰਨ ਹੈ। ਉਸ ਨੇ ਸਾਰੀ ਉਮਰ ਧਾਰਮਿਕ ਤੰਗਨਜ਼ਰੀ, ਮੂਲਵਾਦ, ਕੱਟੜਵਾਦ, ਫਿਰਕਾਪ੍ਰਸਤੀ ਅਤੇ ਮੁਸਲਿਮ-ਦਲਿਤਾਂ ਵਿਰੋਧੀ ਸਮਾਜਿਕ ਅਤੇ ਸਿਆਸੀ ਟੀਰ ਦਾ ਡਟ ਕੇ ਵਿਰੋਧ ਕੀਤਾ। 1992 ਵਿਚ ਉਸ ਨੇ ਬਾਬਰੀ ਮਸਜਿਦ ਢਾਹੁਣ ਖਿਲਾਫ ਤਿੱਖੀ ਟਿੱਪਣੀ ਕੀਤੀ। 2014 ਦੀਆਂ ਚੋਣਾਂ ਦੌਰਾਨ ਜਦੋਂ ਭਾਰਤੀ ਸਿਨੇਮਾ ਦੇ ਸਿਰਕੱਢ ਅਦਾਕਾਰ ਅਤੇ ਨਿਰਦੇਸ਼ਕ ਜਦੋਂ ਨਰਿੰਦਰ ਮੋਦੀ ਦੀ 'ਵਾਹ ਵਾਹ' ਵਿਚ ਜੁਟੇ ਹੋਏ ਸਨ, ਤਾਂ ਉਸ ਨੇ ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਕਾਬਲੀਅਤ 'ਤੇ ਵਾਜਬ ਸਵਾਲ ਖੜ੍ਹੇ ਕੀਤੇ। 'ਅਰਬਨ ਨਕਸਲ' ਮੁਹਿੰਮ ਦੌਰਾਨ ਖਿੱਚੀ ਫੋਟੋ ਸਾਡੇ ਦੌਰ ਵਿਚ 'ਵਿਰੋਧ' ਅਤੇ 'ਆਜ਼ਾਦੀ' ਦੀ ਝਲਕ ਨੂੰ ਨਵੇਂ ਸਿਰਿਉਂ ਪ੍ਰਭਾਸ਼ਿਤ ਕਰਦੀ ਹੈ। ਗਿਰੀਸ਼ ਕਰਨਾਡ ਨੂੰ ਜਾਦ ਕਰਨ ਦਾ ਸਭ ਤੋਂ ਸਹੀ ਤੇ ਢੁਕਵਾਂ ਤਰੀਕਾ ਉਸ ਦੇ ਜੀਵਨ ਮੁੱਲਾਂ ਨੂੰ ਆਪਣੇ ਚੇਤਿਆਂ ਅਤੇ ਆਪਣੀ ਜੀਵਨ ਸ਼ੈਲੀ ਵਿਚ ਉਤਾਰ ਲੈਣਾ ਹੈ। ਪਿਛਲੇ ਦਿਨੀਂ ਪੱਤਰਕਾਰ ਗੌਰੀ ਲੋਕੇਸ਼ ਕਤਲ ਕੇਸ ਦੀ ਜਾਂਚ ਕਰ ਰਹੀ ਟੀਮ ਦੇ ਹੱਥ ਅਜਿਹੇ ਸੂਬਤ ਲੱਗੇ ਜਿਨ੍ਹਾਂ ਤੋਂ ਇਹ ਸਾਬਿਤ ਹੁੰਦਾ ਸੀ ਕਿ ਗੌਰੀ ਲੋਕੇਸ਼ ਤੋਂ ਵੀ ਪਹਿਲਾਂ ਫਿਰਕਾਪ੍ਰਸਤਾਂ ਅਤੇ ਆਰ.ਐਸ.ਐਸ. ਦਾ ਨਿਸ਼ਾਨਾ ਗਿਰੀਸ਼ ਕਰਨਾਡ ਨੂੰ ਕਤਲ ਕਰਨਾ ਸੀ। ਜਦੋਂ ਉਸ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਸੰਘੀ ਲਾਣੇ ਦੀ ਕਾਇਰਤਾ ਬਾਰੇ ਮੁਸਕਰਾਉਂਦਿਆਂ ਸਿਰਫ ਇੰਨਾ ਜਵਾਬ ਦਿੱਤਾ, "ਮੇਰੀ ਇਸ ਵਿਚ ਕੋਈ ਦਿਲਚਸਪੀ ਨਹੀਂ।"

# ਸ਼ਮਸ਼ੇਰ ਸੰਧੂ ਦਾ ਸਮਾਂ-3

## ਯਾਦਾਂ ਦਾ ਵਿਹੜਾ ਗਾਵੇ ਜ਼ਿੰਦਗੀ ਦੇ ਗੀਤ

ਸ਼ਮਸ਼ੇਰ ਸੰਧੂ ਨੇ ਜ਼ਿੰਦਗੀ ਦੇ ਹਰ ਰੰਗ ਦਾ ਨਜ਼ਾਰਾ ਦੇਖਣ ਦੀ ਚਾਹਤ ਦੇ ਬਾਵਜੂਦ ਆਪਣੇ ਵਿੱਤ ਅਤੇ ਸੰਕੋਚ ਨਾਲ ਚਲਦਿਆਂ ਆਪਣੇ ਆਪ ਨੂੰ ਪੂਰੀ ਸਾਵਧਾਨੀ ਨਾਲ ਬਚਾ ਕੇ ਰਖਿਆ; 'ਪੰਜਾਬੀ ਟ੍ਰਿਬਿਊਨ' ਵਿਚ ਨਿਉਜ਼ ਰੂਮ ਦੀ ਅਤਿ ਨੀਰਸ ਨੌਕਰੀ ਦੌਰਾਨ ਵੀ। ਸ਼ਾਇਦ ਇਸੇ ਸਦਕਾ ਹੀ ਉਹ ਪੰਜਾਬੀਆਂ ਨੂੰ ਆਪਣੇ ਕਈ ਯਾਦਗਾਰੀ ਗੀਤਾਂ ਦੇ ਤੌਰਫੇ ਦੇ ਸਕਿਆ ਹੈ; ਤੇ ਇਹ ਵੀ ਕਿਹੜੀ ਛੋਟੀ ਗੱਲ ਹੈ ਕਿ ਉਹ ਦੀਦਾਰ ਸੰਧੂ ਵਰਗੇ ਆਪਣੇ ਅਨੋਕੇ ਮਿੱਤਰਾਂ ਨੂੰ ਸਦਾ ਸਾਹ ਸਾਹ ਨਾਲ ਯਾਦ ਕਰਦਾ ਰਿਹਾ ਹੈ। ਉਨ੍ਹਾਂ ਦੇ ਦੁੱਖਾਂ-ਦਰਦਾਂ ਦੀਆਂ ਕਹਾਣੀਆਂ ਸਦਾ ਸੁਣਾਉਂਦਾ ਰਿਹਾ। ਰਣਧੀਰ ਸਿੰਘ ਚੰਦ, ਜਗਤਾਰ, ਸੁਰਜੀਤ ਪਾਤਰ, ਸੁਖਵਿੰਦਰ ਅੰਮ੍ਰਿਤ, ਐਸ. ਐਸ. ਮੀਸ਼ਾ ਅਤੇ ਹੋਰ ਕਈ ਸਮਕਾਲੀ ਸ਼ਾਇਰਾਂ ਦੇ ਅਨੋਕੇ ਸ਼ਿਅਰ ਉਸ ਨੂੰ ਜ਼ਬਾਨੀ ਯਾਦ ਹਨ। ਇਕ ਵਾਰ ਤਾਂ ਫੌਨ ਉਪਰ ਉਹਨੇ ਕੁਝ ਸ਼ੇਅਰ ਜੋ ਮੈਨੂੰ ਵੀ ਜ਼ਬਾਨੀ ਯਾਦ ਸਨ, ਸੁਣਾ ਕੇ ਸੱਚਮੁੱਚ



**ਗੁਰਦਿਆਲ ਸਿੰਘ ਬੱਲ**  
ਫੋਨ: 647-982-6091

ਹੈਰਾਨ ਹੀ ਕਰ ਦਿਤਾ। ਗੱਲਾਂ ਗੱਲਾਂ ਵਿਚ ਉਹ ਕਹਿਣ ਲੱਗਾ, ਲੈ ਸ਼ਿਅਰ ਸੁਣ: ਜ਼ਿਕਰ ਹੀ ਛਿੱਤਿਆ ਹੈ ਕੇਵਲ ਹੁਸਨ ਦੀ ਉਸ ਜਾਨ ਦਾ ਦੇਖ ਰੋਸ਼ਨ ਹੋ ਗਏ ਨੇ ਜਾਮ ਸਾਰੇ ਕਿਸ ਤਰ੍ਹਾਂ।

ਰੱਬ ਮੈਥੋਂ ਹਸ਼ਰ ਵਿਚ ਇਸ ਤੋਂ ਸਿਵਾ ਪੁਛੋਗਾ ਕੀ ਸਿਤਮ ਦੇ ਦਿਨ ਉਸ ਜਗਾਂ ਵਿਚ ਤੂੰ ਗੁਜ਼ਾਰੇ ਕਿਸ ਤਰ੍ਹਾਂ।

ਦਸ ਕਿ ਖਲਾਵਾਂ ਵਿਚ ਵੀ ਖੁਸ਼ ਨੇ ਸਿਤਾਰੇ ਕਿਸ ਤਰ੍ਹਾਂ। ਖਿੜ ਖਿੜਾ ਕੇ ਹਸਦੇ ਨੇ ਸਬਰ ਮਾਰੇ ਕਿਸ ਤਰ੍ਹਾਂ। ਆਰਜ਼ੂ ਦੀ ਫਸਲ ਤੇ ਨਾਜ਼ੁਕ ਬਹੁਤ ਹੈ ਜਾਨੇ ਮਨ ਰਾਸ ਆ ਸਕਦੇ ਨੇ ਇਸ ਨੂੰ ਹੰਝੂ ਖਾਰੇ ਕਿਸ ਤਰ੍ਹਾਂ। ਇਹ ਸਾਡੇ ਉਸਤਾਦ ਗੁਰਦੀਪ ਦੇਹਰਾਦੂਨ ਦੀ ਕਿਸੇ ਗਜ਼ਲ ਦੇ ਸ਼ੇਅਰ ਹਨ। ਗੁਰਦੀਪ, ਪੰਜਾਬੀ ਦੇ ਸਾਡੇ ਸਮਿਆਂ 'ਚ ਪਿਛਲੀ ਕਰੀਬ ਅੱਧੀ ਸਦੀ ਤੋਂ ਵੀ ਵੱਧ ਮਿਰਜ਼ਾ ਗ਼ਾਲਿਬ ਅਤੇ ਫੈਜ਼ ਅਹਿਮਦ ਫੈਜ਼ ਦੀ ਜ਼ਮੀਨ ਵਿਚ ਗਜ਼ਲਾਂ ਕਹਿਣ ਵਾਲਾ ਤੇ ਜ਼ਿੰਦਗੀ ਦੇ ਸੁਹੱਪਣ ਤੇ ਸ਼ਾਂਤਾਂ ਦਾ ਗੀਤ ਲਗਾਤਾਰ, ਨਿਰੰਤਰ ਗਾਉਣ ਵਾਲਾ ਸ਼ਾਇਰ ਹੈ। ਗਜ਼ਲਾਂ ਦੇ ਸ਼ਿਅਰ ਹੀ ਨਹੀਂ, ਸ਼ਮਸ਼ੇਰ ਨੂੰ 'ਜੱਗ ਜੰਕਸ਼ਨ ਰੇਲਾਂ' ਦਾ ਵਾਲੇ ਦਰਵੇਸ਼ ਕਵੀਸ਼ਰ ਕਰਨੈਲ ਸਿੰਘ ਪਾਰਸ ਦੀਆਂ ਅਨੋਕਾਂ ਝੋਕਾਂ ਅਤੇ ਕੋਰੜੇ ਵੀ ਚੇਤੇ ਹਨ। ਕਈ ਵਰ੍ਹੇ ਪਹਿਲਾਂ ਕੇਰਾਂ ਸ਼ਮਸ਼ੇਰ ਨਰਿੰਦਰ ਭੁੱਲਰ ਨਾਲ ਅਤੇ ਉਸ ਤੋਂ ਪਿਛੋਂ ਉਸ ਦੇ ਸਾਥੀ ਜਸਬੀਰ ਸਮਰ ਨਾਲ ਮੈਨੂੰ ਪਟਿਆਲੇ ਘਰੇ ਮਿਲਣ ਆਇਆ। ਦੋਵੇਂ ਵਾਰੀ ਪੀਟਰ ਸਕਾਟ ਦੀਆਂ ਦੋ ਬੋਤਲਾਂ 'ਉਪਹਾਰ' ਵਜੋਂ ਮੈਨੂੰ ਉਹ ਦੇ ਕੇ ਜਾਂਦਾ ਰਿਹਾ। ਉਸ ਨੂੰ ਮਨੋ ਮਨੀ ਕੰਜੂਸ ਸਮਝਣ ਵਾਲਾ ਮੇਰਾ 'ਸ਼ਿਕਵਾ' ਉਸ ਮੁਕਾ ਦਿਤਾ। ਉਸ ਵਲੋਂ ਉਸ ਸਮੇਂ ਸੁਣਾਏ 'ਪਾਰਸ' ਦੇ ਇਕ ਕੋਰੜੇ ਦੇ ਇਕ ਦੋ ਬੰਦ ਜ਼ਰਾ ਦੇਖੋ:

ਹੋਵੇ ਹੋ ਪਰਮਾਤਮਾ, ਦੁਸ਼ਮਣ ਦਾ ਵੀ ਭਲਾ ਟਲੇ ਗੁਆਂਢੀ ਤੋਂ ਸਦਾ, ਕੇਹਾਂ ਦੂਰ ਬਲਾ ਰੱਖੀ ਮਰਦਿਆਂ ਤਕ ਤੂੰ, ਸਭ ਦੀ ਉਜਲੀ ਪੱਤ ਤੇਰੇ ਭਾਣੇ ਦਾਤਿਆ, ਸੁਖੀ ਵਸੇ ਸਰਬੱਤ।

ਗਿਆਨੀ, ਪੰਡਿਤ, ਮੌਲਵੀ, ਉਗਲ ਫਿਰਕੂ ਵੱਖ

**ਸ਼ਮਸ਼ੇਰ ਸੰਧੂ ਨੂੰ ਬਹੁਤੇ ਲੋਕ, ਗੀਤਕਾਰ ਵਜੋਂ ਹੀ ਜਾਣਦੇ ਹਨ। ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਉਸ ਨੇ ਕਮਾਲ ਦੀਆਂ ਕਹਾਣੀਆਂ ਵੀ ਲਿਖੀਆਂ ਹਨ ਅਤੇ ਉਸ ਦਾ ਰੁਜ਼ਗਾਰ ਮੂਲ ਰੂਪ ਵਿਚ ਪੱਤਰਕਾਰੀ ਸੀ। ਉਸ ਦੇ ਕੁਲੀਗ ਅਤੇ ਯਾਰ ਗੁਰਦਿਆਲ ਸਿੰਘ ਬੱਲ ਨੇ ਆਪਣੇ ਇਸ ਲੰਮੇ ਲੇਖ ਵਿਚ ਸ਼ਮਸ਼ੇਰ ਸੰਧੂ ਬਾਰੇ ਜਿਹੜੀ ਕਥਾ ਸੁਣਾਈ ਹੈ, ਉਹ ਨਿਵੇਕਲੀ ਤਾਂ ਹੈ ਹੀ, ਇਸ ਵਿਚ ਜ਼ਿੰਦਗੀ ਨੂੰ ਸਮਝਣ-ਸਮਝਾਉਣ ਲਈ ਖੋਲ੍ਹੀਆਂ ਘੁੰਡੀਆਂ ਬੜਾ ਦਿਲਚਸਪ ਮੰਜ਼ਰ ਬੰਨ੍ਹਦੀਆਂ ਹਨ। ਐਤਕੀਂ ਪੜ੍ਹੋ ਇਸ ਲੰਮੇ ਲੇਖ ਦੀ ਤੀਜੀ ਤੇ ਆਖਰੀ ਕਿਸ਼ਤ। -ਸੰਪਾਦਕ**

ਆਪਸ ਵਿਚ ਲੜਾਉਣ ਨਾ, ਹਿੰਦੂ, ਮੁਸਲਿਮ, ਸਿੱਖ ਸੰਨ 47 ਵਾਂਗ ਨਾ, ਚੁੱਕਣ ਚੰਦਰੀ ਅੱਤ ਤੇਰੇ ਭਾਣੇ ਦਾਤਿਆ, ਸੁਖੀ ਵਸੇ ਸਰਬੱਤ। ਇਸੇ ਤਰ੍ਹਾਂ 'ਜੱਗ ਜੰਕਸ਼ਨ ਰੇਲਾਂ' ਦਾ ਸ਼ਮਸ਼ੇਰ ਨੂੰ ਸਾਰਾ ਹੀ ਜ਼ੁਬਾਨੀ ਯਾਦ ਹੈ। ਇਸ ਵਿਚੋਂ ਵੀ ਇਕ ਬੰਦ ਜ਼ਰਾ ਦੇਖੋ:

ਘਰ ਨੂੰਹ ਨੇ ਸਾਂਭ ਲਿਆ, ਤੁਰੰਗੀ ਧੀ ਝਾੜ ਕੇ ਪੱਲੇ ਪੌਤੇ ਨੇ ਜਨਮ ਲਿਆ, ਬਾਬਾ ਸਿਵਿਆਂ ਦੇ ਵੱਲ ਚੱਲੇ ਕਿਤੇ ਜੋਰ ਮਕਾਣਾਂ ਦਾ, ਕਿਧਰੇ ਵਿਆਹ ਅਤੇ ਮੁਕਲਾਵੇ ਜੱਗ ਜੰਕਸ਼ਨ ਰੇਲਾਂ ਦਾ, ਗੱਡੀ ਇਕ ਆਵੇ ਇਕ ਜਾਵੇ।

ਸ਼ਮਸ਼ੇਰ ਦੀਆਂ ਅਨੋਕ ਪ੍ਰਾਪਤੀਆਂ ਹਨ; ਸਭੇ ਉਸ ਦੇ ਯਾਰਾਂ ਨੇ ਭਲੀ ਭਾਂਤ ਗਿਣਾਈਆਂ ਹੋਈਆਂ ਹਨ ਪਰ ਮੇਰੀ ਜਾਚੇ ਉਸ ਦੇ ਅਨੰਦ ਦੀ ਸਿਖਰ ਉਸ ਦੇ ਲੜਕੇ ਗਗਨਜੀਤ ਦੇ ਵਿਆਹ ਵਾਲਾ ਮੇਲਾ ਸੀ। ਮੈਂ ਉਸ ਯਾਦਗਾਰੀ ਮੇਲੇ ਵਿਚ ਤਾਂ ਸ਼ਰੀਕ ਨਾ ਹੋ ਸਕਿਆ, ਉਸ ਦੇ ਜਲਵੇ ਅਤੇ ਸ਼ਮਸ਼ੇਰ ਦੇ ਚਾਅ ਦਾ ਨਜ਼ਾਰਾ ਨੈਣ ਉਤੇ ਪਾਈ ਉਸ ਵਿਆਹ ਦੀ ਰਿਕਾਰਡਿੰਗ ਤੋਂ ਹੀ ਕੀਤਾ। ਸਾਰੇ ਹੀ ਅਹਿਮ ਗਾਇਕ ਅਤੇ ਹੋਰ ਅਨੋਕਾਂ ਯਾਰ-ਬਾਸ ਉਥੇ ਹਾਜ਼ਰ ਸਨ। ਸ਼ਮਸ਼ੇਰ ਦੇ ਲੜਕੇ ਗਗਨ ਅਤੇ ਨੂੰਹ ਅਦਿਤੀ ਨੂੰ ਨਾਲ ਲੈ ਕੇ ਪੰਜਾਬ ਦੇ ਮਹਿਬੂਬ ਗਾਇਕ ਗੁਰਦਾਸ ਮਾਨ ਨੇ ਮੁੰਡੇ ਦੀ ਘੋੜੀ ਗਾ ਕੇ ਜੋ ਅਲੌਕਿਕ ਜਲਵਾ ਖੜ੍ਹਾ ਕੀਤਾ, ਉਹ ਦੇਖਿਆਂ ਹੀ ਬਣਦਾ ਹੈ। ਉਸ ਦੇ ਦੋ ਚਾਰ ਬੋਲ ਜ਼ਰਾ ਦੇਖੋ:

ਵੇ ਤੇਰੀ ਘੋੜੀ ਜੀਵੇ, ਵੇ ਤੇਰੀ ਘੋੜੀ ਜੀਵੇ ਵੇ ਬਜ਼ੁਰਗਾਂ ਦਾ ਸਦਾ ਸਿਰ 'ਤੇ ਰਵੇ ਸਾਇਆ। ਕਰੇ ਸੇਵਾ ਤੂੰ ਮਾਪਿਆਂ ਦੀ ਵੇ ਮਾਂ ਜਾਇਆ।

ਰੱਬ ਕਰੇ, ਘਰਵਾਲੀ ਤੇਰੀ ਸਦਾ ਸੁਹਾਗਣ ਬੀਵੇ ਪੁੱਤ, ਪੋਤਰਿਆਂ, ਦੋਹਤਰਿਆਂ ਤੋਂ ਪਾਣੀ ਵਾਰ ਕੇ ਪੀਵੇ।

ਸ਼ਮਸ਼ੇਰ ਗਗਨਗੀਤ ਅਤੇ ਨੂੰਹ ਅਦਿਤੀ ਦੇ ਨਾਲ ਖੜ੍ਹਾ ਹੈ। ਪੰਮੀ ਬਾਈ ਉਸ ਦੇ ਨਾਲ ਹੈ ਅਤੇ ਗੁਰਦਾਸ ਮਾਨ ਘੋੜੀ ਗਾ ਰਿਹਾ ਹੈ। ਕੇਹਾ ਉਦਾਤ ਵਾਤਾਵਰਨ ਬੱਝਾ ਹੋਇਆ ਹੈ। ਮੁਆਫ ਕਰਨਾ, ਬਾਬਾ ਪ੍ਰੇਮ ਸਿੰਘ ਹੋਤੀ ਨੇ ਕੰਵਰ ਨੌਨਿਹਾਲ ਸਿੰਘ ਦੇ ਵਿਆਹ ਦਾ ਬਿਰਤਾਂਤ ਜਿਸ ਚਾਅ ਤੇ ਉਮਾਹ ਨਾਲ ਬੰਨ੍ਹਿਆ ਹੈ, ਸ਼ਮਸ਼ੇਰ ਦੇ

ਲਾਡਲੇ ਪੁੱਤਰ ਦੇ ਵਿਆਹ ਦੀ ਇਹ ਸਿਖਰਲੀ ਝਾਕੀ ਦਾ ਨਜ਼ਾਰਾ ਕਰਦਿਆਂ ਮੇਰੇ ਚੇਤਿਆਂ ਅੰਦਰ ਬਾਬਾ ਜੀ ਦੇ ਉਸ ਬਿਰਤਾਂਤ ਦੀ ਕਿਧਰੇ ਬਚਪਨ ਵਿਚ ਪੜ੍ਹੀ ਲਿਖਤ ਦੇ ਪੁੰਦਲੇ ਪਏ ਵੇਰਵੇ ਆਪ ਮੁਹਾਰੇ ਹੀ ਵਾਰ ਵਾਰ ਉਭਰੀ ਜਾ ਰਹੇ ਸਨ।

ਆਈਜ਼ਾਡੋਰਾ ਡੰਕਨ 20ਵੀਂ ਸਦੀ ਦੇ ਸ਼ੁਰੂਆਤੀ ਸਾਲਾਂ ਦੀ ਮਹਾਨ ਨ੍ਰਿਤਕੀ ਸੀ। ਮੈਂ ਉਮਰ ਭਰ ਉਸ ਦੀ ਸ਼ਖਸੀਅਤ, ਉਸ ਦੀ ਕਲਾ ਅਤੇ ਭਿਆਨਕ ਤ੍ਰਾਸਦੀ ਦੇ ਵੱਖ ਵੱਖ ਅੰਜਾਮਾਂ 'ਤੇ ਚਿਤਵਨ ਕੀਤਾ ਹੈ। ਮੈਨੂੰ ਸਦਾ ਹੀ ਉਹ ਆਪਣੀ ਬੇਹੱਦ ਪਿਆਰੀ ਭੈਣ ਲਗਦੀ ਰਹੀ ਹੈ। ਮੈਂ ਉਸ ਬਾਰੇ ਬਣੀਆਂ ਇਕ ਦੋ ਫਿਲਮਾਂ ਦੇਖੀਆਂ ਹਨ। ਉਹ ਸਟੇਜ 'ਤੇ ਨੱਚਣ ਲਈ ਜਦੋਂ ਆਉਂਦੀ ਹੈ ਤਾਂ ਜਦੋਂ ਹੀ ਇੰਦਰ ਦੇ ਅਖਾੜੇ ਵਿਚ ਅਪਸਰਾਵਾਂ ਦੇ ਇਲਾਹੀ ਨਾਚ ਵਾਲਾ ਮਾਹੌਲ ਆਸ਼ਕਾਰ ਹੋ ਜਾਂਦਾ ਹੈ। ਸਾਡੇ ਆਪਣੇ ਸਮਿਆਂ ਅੰਦਰ 'ਵਾਕਾ ਵਾਕਾ' ਗੀਤ ਵਾਲੀ ਕੋਲੰਬੀਅਨ ਨ੍ਰਿਤਕੀ ਸ਼ਕੀਰਾ ਅਜਿਹਾ ਕੌਤਿਕ ਹੀ ਤਾਂ ਕਰਦੀ ਹੈ, ਤੇ ਕੇਹੀ ਲੈਅ ਸੀ ਉਸ ਦਿਨ ਗੁਰਦਾਸ ਮਾਨ ਦੇ ਵਿਆਹ ਵਾਲੇ ਮੁੰਡੇ ਖਾਤਰ ਘੋੜੀ ਗਾਇਨ ਵਿਚ, ਮਾਨੇ ਇਹ ਪਲ ਸਾਡੇ ਸਾਥੀ, ਸ਼ਮਸ਼ੇਰ ਲਈ ਬੇਸ਼ਕੀਮਤੀ ਉਪਹਾਰ ਸਨ ਜੋ ਉਹਨੇ ਬੜੇ ਸੰਜਮ ਨਾਲ ਜਿਉਂਦਿਆਂ, ਫੂਕ ਫੂਕ ਕੇ ਪੈਰ ਧਰਦਿਆਂ ਹਾਸਲ ਕੀਤਾ ਸੀ।

ਪਾਸ ਦੀ ਵਾਰਤਕ ਦੀ ਕਿਤਾਬ 'ਤਲਵੰਡੀ ਸਲੇਮ ਨੂੰ ਜਾਂਦੀ ਸੜਕ' ਜਿਸ ਦਾ ਸੰਪਾਦਨ ਉਸ ਦੇ ਪਿਤਾ ਸ. ਸੋਹਣ ਸਿੰਘ ਸੰਧੂ ਨੇ ਕੀਤਾ ਹੈ, ਮੇਰੇ ਸਾਹਮਣੇ ਪਈ ਹੈ। ਝਿਜਕ ਜਿਹੀ ਹੈ ਕਿ ਉਸ ਨੂੰ ਛੇਤਾਂ ਜਾਂ ਨਾ। ਖੈਰ, ਉਸ ਦਾ ਪਹਿਲਾ ਹੀ ਲੇਖ 'ਪ੍ਰਤੀਬਧਤਾ ਬਾਰੇ ਮੇਰੀ ਰਾਏ' ਖੁਦ ਬਖੁਦ ਸਾਹਮਣੇ ਆ ਜਾਂਦਾ ਹੈ। ਲੇਖ ਦਸੰਬਰ 1977 'ਚ ਉਨ੍ਹਾਂ ਵਕਤਾਂ ਦਾ ਹੈ ਜਦੋਂ ਸ਼ਮਸ਼ੇਰ ਨਾਲ ਉਸ ਦੀ ਆਤਮੀ ਸਿਖਰ 'ਤੇ ਰਹੀ ਹੋਵੇਗੀ। ਲੇਖ ਵਿਚ ਪਲੇਖਾਨੋਵ, ਏਂਗਲਜ਼, ਲੈਨਿਨ, ਲੂਨਾਚਾਰਸਕੀ, ਤਰਾਤਸਕੀ, ਮਾਓ ਜ਼ੇ-ਤੁੰਗ, ਮੈਕਸਿਮ ਗੋਰਕੀ, ਲੂਸ਼ਨ ਅਤੇ ਨਾਲ ਹੀ ਰੈਲਫ ਫਾਕਸ ਦਾ ਵੀ ਜ਼ਿਕਰ ਹੈ। ਪਾਸ ਜੀਵਨ ਤੇ ਸਾਹਿਤ ਅੰਦਰ ਪ੍ਰਤੀਬਧਤਾ ਦੇ ਵਿਸ਼ੇ ਨਾਲ ਖੋਜਲਣ ਦੀ ਕੋਸ਼ਿਸ਼ ਕਰਦਾ ਮਲੂਮ ਹੁੰਦਾ ਹੈ। ਪੜ੍ਹਦਿਆਂ ਮਨ ਵਿਚ ਆਉਂਦਾ ਹੈ ਕਿ ਭਲਾ ਸ਼ਮਸ਼ੇਰ ਵੀ ਕਦੀ ਅਜਿਹੇ ਗੇੜ ਵਿਚ ਪਿਆ ਹੋਵੇਗਾ?

ਉਦੋਂ ਹੀ ਸ਼ਮਸ਼ੇਰ ਸੰਧੂ ਦਾ ਐਲਾਨ ਯਾਦ ਆ ਜਾਂਦਾ ਹੈ ਕਿ ਉਸ ਨੂੰ ਕਦੀ ਵੀ ਪ੍ਰਤੀਬਧ ਹੋਣ

ਦੀ ਕੋਈ ਸਿਰਦਰਦੀ ਨਹੀਂ ਸੀ ਅਤੇ ਨਾ ਹੀ ਜ਼ੁਲਮ ਜਾਂ ਬੇਇਨਸਾਫੀ ਵਿਰੁਧ ਲੜਨ ਦਾ ਉਸ ਦਾ ਕੋਈ ਸਰੋਕਾਰ ਸੀ। ਉਸ ਨੂੰ ਬਸ ਜ਼ਿੰਦਗੀ ਪਾਸ ਜਿੰਨੀ ਹੀ ਸੋਹਣੀ ਲਗਦੀ ਸੀ; ਮਦਾਰਪੁਰੇ ਦੀਆਂ ਸਵੇਰਾਂ



ਤੇ ਸ਼ਾਮਾਂ ਸੁੰਦਰ ਲਗਦੀਆਂ ਸਨ। ਉਹਨੇ ਆਪਣੇ ਸ਼ੌਕ ਲਈ ਜ਼ਿੰਦਗੀ ਦੇ ਇਸੇ ਸੁਹੱਪਣ ਨੂੰ ਨਿਹਾਰਨ ਦੀ ਨਿਮਾਣੀ ਜਿਹੀ ਕੋਸ਼ਿਸ਼ ਵਜੋਂ ਗੀਤ ਲਿਖੇ ਹਨ ਅਤੇ ਅਜਿਹਾ ਕਰਦਿਆਂ ਪੰਜਾਬੀ ਸਭਿਆਚਾਰ ਨੂੰ ਰਾਈ ਭਰ ਦੇਣ ਵੀ ਕੋਈ ਦਿਤੀ ਗਈ ਹੋਵੇ ਤਾਂ ਉਸ ਦੇ ਧੰਨ ਭਾਗ ਹਨ।

ਸ਼ਮਸ਼ੇਰ ਦਾ ਪਿਆਰਾ ਮਿੱਤਰ ਡਾ. ਨਾਹਰ ਸਿੰਘ, ਜਿਸ ਨੇ ਮਾਲਵੇ ਦੇ ਲੋਕ ਗੀਤਾਂ ਅਤੇ ਬੋਲੀਆਂ ਨੂੰ ਕਈ ਜਿਲਦਾਂ ਵਿਚ ਇਕੱਤਰ ਕੀਤਾ ਅਤੇ ਆਪਣੀ ਹੀ ਕਿਸਮ ਦਾ ਸਭਿਆਚਾਰ ਸ਼ਾਸਤਰੀ ਹੈ, ਪਿਛਲੇ ਕੁਝ ਦਹਾਕਿਆਂ ਦੇ ਅੰਨ੍ਹੇ ਵਿਸ਼ਵੀਕਰਨ ਦੇ ਦੌਰ ਵਿਚ ਸਾਹਮਣੇ ਆਈ ਪੰਜਾਬੀ ਗਾਇਕੀ ਤੋਂ ਸੰਤੁਸ਼ਟ ਨਹੀਂ ਹੈ। ਆਪਣੇ ਚਰਚਿਤ ਲੇਖ 'ਪੰਜਾਬੀ ਗਾਇਕੀ: ਅਖਾੜੇ ਤੋਂ ਫਿਲਮਾਂਕਣ ਤੱਕ' ਵਿਚ ਉਸ ਨੇ ਅਫਸੋਸ ਜਾਹਰ ਕੀਤਾ ਹੈ ਕਿ ਕਿਸੇ ਵੀ ਸਭਿਆਚਾਰ ਦੀਆਂ ਬਣਤਰਾਂ (ਸਮੇਤ ਗਾਇਕੀ ਤੇ ਸੰਗੀਤ) ਦੇ ਬਾਹਰੀ ਰੂਪ ਭਾਵੇਂ ਉਹੀ ਬਣੇ ਰਹਿੰਦੇ ਹਨ ਪਰ ਉਨ੍ਹਾਂ ਵਿਚਲਾ ਵਸਤੂ ਪਲੀਤ ਹੁੰਦਾ ਚਲਾ ਜਾਂਦਾ ਹੈ। ਨਾਹਰ ਸਿੰਘ ਨੂੰ ਇਕੀਵੀਂ ਸਦੀ ਦੇ ਪਹਿਲੇ ਦਹਾਕੇ ਦੀ ਪੰਜਾਬੀ ਗਾਇਕੀ ਅੰਦਰ ਬੋਲ ਅਤੇ ਫਿਲਮਾਂਕਣ, ਦੋਵਾਂ ਪੱਧਰਾਂ ਤੇ ਉਜਾਗਰ ਹੁੰਦੀ ਪੰਜਾਬਣ ਮੁਟਿਆਰ ਦੀ ਸੂਰਤ ਅਤੇ ਨੰਦ ਲਾਲ ਨੂਰਪੁਰੀ ਦੇ ਗੀਤਾਂ ਵਿਚੋਂ ਨਜ਼ਰ ਆਉਂਦੀ ਪੰਜਾਬਣ ਮੁਟਿਆਰ ਦੇ ਮੁਹਾਂਦਰੇ ਦੀ ਨਿਸਬਤ ਦਾ ਅੰਤਰ ਵਿੰਹਦਿਆਂ ਉਨ੍ਹਾਂ ਦੀ ਧਾਰਨਾ ਬਿਲਕੁਲ ਸਹੀ ਮਲੂਮ ਹੁੰਦੀ ਹੈ। ਉਹ ਮੰਨਦਾ ਹੈ ਕਿ ਸਮੇਂ ਅਤੇ ਸਥਿਤੀਆਂ ਦੇ ਬਦਲਣ ਨਾਲ ਪੰਜਾਬੀ ਗਾਇਕੀ ਦਾ ਬਦਲਣਾ ਸੁਭਾਵਿਕ ਤਾਂ ਸੀ ਪਰ ਇਸ ਦਾ ਰਸਾਤਲ ਵੱਲ ਚਲੇ ਜਾਣਾ ਤਾਂ ਜ਼ਰੂਰੀ ਨਹੀਂ ਸੀ।

ਡਾ. ਨਾਹਰ ਸਿੰਘ ਦਾ ਕਹਿਣਾ ਹੈ ਕਿ ਮਾਨ ਮਰਾੜਾਂ ਵਾਲੇ, ਦੇਵ ਬਰੀਕਿਆਂ ਵਾਲੇ ਅਤੇ ਦੀਦਾਰ ਸੰਧੂ ਦੇ ਮਕਬੂਲ ਹੋਏ ਗੀਤਾਂ ਅੰਦਰ ਪੰਜਾਬੀ ਰਹਿਤਲ ਦੀਆਂ ਬਬੇਰੀਆਂ ਸਿਹਤਮੰਦ ਸੁਰਾਂ ਸੁਰਖਿਅਤ ਹਨ ਅਤੇ ਉਨ੍ਹਾਂ ਦੀ ਜਾਚੇ ਸ਼ਮਸ਼ੇਰ ਦੇ ਸਾਦ-ਮੁਰਾਦੇ ਜਿਹੇ ਗੀਤ ਉਸ ਰਵਾਇਤ ਦੇ ਅੰਤਿਮ ਮੀਲ ਪੱਥਰ ਦੇ ਹਾਰ ਖੜ੍ਹੇ ਹਨ। ਫਿਰ ਪੰਜਾਬੀ ਫੋਕ ਦੀਆਂ ਪੁਰਾਣੀਆਂ ਤਰਜ਼ਾਂ ਸ਼ਮਸ਼ੇਰ ਦੀ ਆਤਮਾ ਵਿਚ ਲੱਬੀਆਂ ਹੋਈਆਂ ਸਨ। ਉਨ੍ਹਾਂ ਵਿਚੋਂ ਹੀ ਬਹੁਤੀਆਂ ਨੂੰ ਨਵਿਆ ਕੇ ਉਹਨੇ ਆਪਣੇ

# ਸ਼ਖਸੀਅਤਾਂ

ਗੀਤਾਂ ਵਿਚ ਇਸਤੇਮਾਲ ਕੀਤਾ ਅਤੇ ਉਹ ਸੁਣਨ ਵਾਲਿਆਂ ਦੇ ਮਨਾਂ ਨੂੰ ਮੋਹ ਗਈਆਂ।

ਨਾਹਰ ਸਿੰਘ ਦਾ ਕਹਿਣਾ ਹੈ ਕਿ ਇਹ ਵੀ ਬੜਾ ਸੁੰਦਰ ਇਤਫਾਕ ਸੀ ਕਿ ਕੁਝ ਇਤਰਾਜ਼ਾਂ ਦੇ ਬਾਵਜੂਦ ਸ਼ਮਸ਼ੇਰ ਦੇ ਪੇਂਡੂ ਰਹਿਤਲ ਦੀਆਂ ਕਈ ਸੁਖਮ ਸੁਰਾਂ ਨਾਲ ਸੰਜੋਏ ਗੀਤਾਂ ਨੂੰ ਅਤੁਲ ਸ਼ਰਮਾ ਦੇ ਸੰਘਣੇ ਸੰਗੀਤ ਦੇ ਨਾਲ ਨਾਲ ਸੁਰਜੀਤ ਬਿੰਦਰਖੀਆ ਦੇ ਆਪ ਮੁਹਾਰੇ ਬੁਲੰਦ ਰਸਟਿਕ ਅੰਦਾਜ਼ ਵਿਚ ਗਾਏ ਜਾਣ ਦਾ ਸਬੰਧ ਬਣਿਆ।

3-4 ਸਾਲ ਪਹਿਲਾਂ ਸ਼ਮਸ਼ੇਰ ਨਾਲ ਅਚਾਨਕ ਮੁਲਾਕਾਤ ਹੋ ਗਈ ਤਾਂ ਗੱਲਾਂ ਗੱਲਾਂ ਵਿਚ ਉਸ ਨੇ ਜ਼ਰਾ ਕੁ ਵਿਅੰਗ ਨਾਲ ਸਵਾਲ ਕੀਤਾ, ਅਖੇ "ਬੱਲ ਸੁਣਾ, ਅੱਜਕੱਲ੍ਹ ਕਿਥੇ ਖੜ੍ਹੇ?"

ਇਹ 'ਕਿਥੇ ਖੜ੍ਹੇ' ਵਾਲਾ ਸਵਾਲ 70ਵਿਆਂ ਦੇ ਉਸ ਦਹਾਕੇ ਦਾ 'ਸਿਗਨੇਚਰ' ਬੋਲਾ ਸੀ ਜਦੋਂ ਸ਼ਮਸ਼ੇਰ ਸੰਧੂ 'ਪੰਜਾਬੀ ਟ੍ਰਿਬਿਊਨ' ਵਿਚ ਕੰਮ ਕਰਨ ਲਈ ਆਇਆ ਸੀ। 1966 ਤੋਂ 76 ਤੱਕ ਚੀਨੀ ਸਭਿਆਚਾਰਕ ਇਨਕਲਾਬ ਦੇ ਸਮਿਆਂ

ਵਿਚ, ਖਾਸ ਕਰਕੇ 1968 ਵਿਚ ਫਰਾਂਸੀਸੀ ਇਨਕਲਾਬ ਦੌਰਾਨ ਤਾਂ ਨੌਜਵਾਨ ਇਨਕਲਾਬੀ ਵਿਦਿਆਰਥੀਆਂ ਦਾ ਇਹ ਕੇਂਦਰੀ ਫੰਡਾ ਸੀ ਕਿ ਕੋਈ ਇਨਸਾਨ ਜਾਂ ਚਿੰਤਕ ਖੜ੍ਹਾ ਕਿਥੇ ਹੈ, ਜਾਣੀ ਉਹ ਕਿਸ ਸਮਾਜੀ ਪਿਰ ਨਾਲ ਖੜ੍ਹਾ ਹੈ। ਜੀਵਨ ਲੀਲਾ ਜਾਂ ਸੰਗਰਾਮ ਵਿਚ ਉਸ ਦੀ ਪ੍ਰਤੀਬਧਤਾ ਕਿਸ ਦਾਅ ਹੈ? ਇਨ੍ਹਾਂ ਹੀ ਵਕਤਾਂ ਵਿਚ ਖੱਬੇ ਪੱਖੀ ਮਾਰਕਸੀ ਧਾਰਾ ਦੇ ਦੰਤ ਕਥਾਈ ਚਿੰਤਕ ਪ੍ਰੋ. ਰਣਧੀਰ ਸਿੰਘ ਵੀ ਆਪਣੇ ਪ੍ਰਵਚਨਾਂ ਵਿਚ ਅਕਸਰ ਹੀ ਇਹ ਮੁੱਦਾ ਉਠਾਉਂਦੇ ਰਹੇ। ਰੱਬ ਜਾਣੇ, ਕਿਥੋਂ ਅਤੇ ਕਿਹੜੇ ਭਲੇ ਵਕਤਾਂ ਵਿਚ ਸਾਡੇ ਆਪਣੇ ਕੁਝ ਸਾਥੀਆਂ ਨੇ ਵੀ ਇਨਸਾਨ

ਕੋਲੋਂ ਜੀਵਨ ਅੰਦਰ ਮੁਕੰਮਲ ਪ੍ਰਤੀਬਧਤਾ ਦੀ ਤਵੱਕੋ ਕਰਨ ਵਾਲਾ ਇਹ ਬੋਲਾ 'ਪਿਕਅਪ' ਕੀਤਾ ਹੋਇਆ ਸੀ ਅਤੇ ਉਹ ਇਸ ਨੂੰ ਪ੍ਰੋਫੈਸਰ ਸਾਹਿਬ ਨਾਲੋਂ ਵੀ ਵੱਧ ਆਤਮ ਵਿਸ਼ਵਾਸ ਨਾਲ ਅਕਸਰ ਹੀ ਦੁਹਰਾਉਂਦੇ ਰਹਿੰਦੇ ਸਨ।

ਸ਼ਮਸ਼ੇਰ ਸੰਜਮੀ ਹੈ ਪਰ ਸਮਾਰਟ ਵੀ ਬੜਾ ਹੈ। ਮੈਂ ਉਸ ਦੀ ਰਮਜ਼ ਸਮਝ ਗਿਆ ਅਤੇ ਸਿੱਧਾ ਜਵਾਬ ਦੇਣ ਦੀ ਥਾਂ ਗੱਲ ਨੂੰ ਆਲੇ ਟਾਲੇ ਪਾਉਣ ਲਈ ਅਜੇ ਸੋਚ ਹੀ ਰਿਹਾ ਸਾਂ ਕਿ ਉਹ ਮੇਰੇ ਕੁਝ ਵੀ ਉਚਰਨ ਤੋਂ ਪਹਿਲਾਂ ਹੀ ਬੋਲ ਪਿਆ, "ਬੱਲ, ਤੂੰ ਸਾਰੀ ਉਮਰ ਕਦੀ ਖੱਬੇ ਦਾਅ, ਕਦੀ ਸੱਜੇ ਦਾਅ, ਕਦੇ ਵਿਚ ਵਿਚਾਲੇ ਹੋਣ ਲਈ ਬਿਲਾ ਵਜ੍ਹਾ ਤਰਲੋਮੋਢੀ ਹੁੰਦਾ ਰਿਹੈ। ਪੱਕਾ ਪਤਾ ਤੈਨੂੰ ਅਜੇ ਵੀ ਨਹੀਂ ਕਿ ਤੂੰ ਕਿਹੜੇ ਦਾਅ ਅਤੇ ਕਿਹੜੀ ਪਿਰ ਨਾਲ ਖੜ੍ਹੇ? ਅਸੀਂ ਚੰਗੇ ਨਹੀਂ ਕਿ ਸਾਂਤ ਬੈਠੇ ਹਾਂ ਅਤੇ ਤੈਨੂੰ ਦੇਖ ਦੇਖ ਕੇ ਹੱਸ ਰਹੇ ਹਾਂ।"

ਸੁਣ ਕੇ ਮੈਂ ਹੈਰਾਨ ਸਾਂ ਕਿ ਸ਼ਮਸ਼ੇਰ ਸਿਆਣਾ ਕਿੰਨਾ ਹੈ; ਮੇਰੀ ਦੁਖਦੀ ਰਗ ਉਹਨੇ ਕਿਵੇਂ ਕਿਸੇ ਪਹੁੰਚੇ ਹੋਏ ਹਕੀਮ ਵਾਂਗ ਬਿਲਕੁਲ ਸਹੀ ਫੜੀ ਸੀ। ਸ਼ਮਸ਼ੇਰ ਦੀ ਵਡਿਆਈ ਹੈ ਕਿ ਉਹ ਐਸੇ 'ਕੋਤਕ' ਵੀ ਕਰ ਲੈਂਦਾ ਹੈ।

ਲਗਦਾ ਹੈ, ਬਹੁਤ ਹੋ ਗਿਆ ਹੈ। ਹੁਣ ਇਕ ਅੱਧ ਹੋਰ ਨੁਕਤਾ ਲੱਭ ਕੇ ਬਿਰਤਾਂਤ ਦਾ ਭੋਗ ਪਾਉਣ ਦੀ ਕੋਸ਼ਿਸ਼ ਕੀਤੀ ਜਾਵੇ।

ਸਾਡਾ ਮਿੱਤਰ ਅਤੇ ਸਮਕਾਲੀ ਸੁਰਜੀਤ ਪਾਤਰ ਸ਼ਮਸ਼ੇਰ ਸੰਧੂ ਦੇ ਗੋਤੀ ਭਾਈ ਗੁਲਜ਼ਾਰ ਸਿੰਘ ਸੰਧੂ ਦੇ ਕਲਮੀ ਖਾਕੇ ਦੀ ਸ਼ੁਰੂਆਤ ਇਉਂ ਕਰਦਾ ਹੈ, "ਗੁਲਜ਼ਾਰ ਸਿੰਘ ਸੰਧੂ ਦਾ ਰੰਗ ਸੰਧੂਰੀ ਹੈ, ਉਸ ਨੂੰ ਦੇਖ ਕੇ ਲਗਦਾ ਹੈ, ਜਿਵੇਂ 'ਸੰਧੂ' ਸ਼ਬਦ ਸੰਧੂਰੀ ਤੋਂ ਬਣਿਆ ਹੋਵੇ। ਉਹ ਭਾਵੇਂ ਕਨਾਟ ਪਲੇਸ ਦੇ ਰੈਂਬਲ ਰੈਸਤੋਰਾਂ ਵਿਚ ਬੈਠਾ ਕਿਸੇ ਮੇਮ ਨਾਲ ਚਾਹ ਪੀ ਰਿਹਾ ਹੋਵੇ, ਭਾਵੇਂ ਆਪਣੇ ਦਫਤਰ ਵਿਚ ਡਿਕਟੇਸ਼ਨ ਦੇ ਰਿਹਾ ਹੋਵੇ, ਭਾਵੇਂ ਦਿੱਲੀ ਦੀਆਂ ਸੜਕਾਂ ਤੇ ਕਾਰ ਚਲਾ ਰਿਹਾ ਹੋਵੇ, ਉਸ ਕੋਲ ਬੈਠਿਆਂ ਹਮੇਸ਼ਾ ਇਸ ਤਰ੍ਹਾਂ ਲਗਦਾ ਹੈ, ਜਿਵੇਂ ਹਰੇ ਕਬੂਰ ਤੂਤਾਂ ਦੀ ਸੰਘਣੀ ਛਾਵੇਂ ਠੰਢੇ ਪਾਣੀ ਵਾਲਾ ਖੂਹ ਵਗ ਰਿਹਾ ਹੋਵੇ, ਤੇ ਨਾਲ ਹੀ ਵਗ ਰਹੀ ਹੋਵੇ ਹਲਕੀ ਹਵਾ ਤੇ ਚਾਂਦੀ ਰੰਗੇ ਪਾਣੀ ਵਿਚ ਸ਼ਰਬਤੀ ਖਰਬੂਜੇ ਠੰਢੇ ਹੋ ਰਹੇ ਹੋਣ।"

(ਸਮਾਪਤ)



ਪ੍ਰਿੰਸੀਪਲ ਸਰਵਣ ਸਿੰਘ ਨਾਲ ਸ਼ਮਸ਼ੇਰ ਸੰਧੂ

# ਪ੍ਰਿਥਮ ਕੌਣ ਹੈ? ਰੱਬ, ਭਗਉਤੀ ਕਿ ਗੁਰੂ?

ਰੱਬ ਦੀ ਹੋਂਦ ਕੌਣ ਤੋਂ ਹੈ? ਸੰਸਾਰ ਦੇ ਮੁੱਢ ਤੋਂ ਲੈ ਕੇ ਹੁਣ ਤਕ ਰੱਬ ਹੋਂਦ ਵਿਚ ਹੈ ਅਤੇ ਕੁਦਰਤ ਵਿਚ ਵਸਿਆ ਹੋਇਆ ਹੈ। ਜਦੋਂ ਸੰਸਾਰ ਦੀ ਹੋਂਦ ਨਹੀਂ ਸੀ, ਰੱਬ ਉਦੋਂ ਵੀ ਸੀ। ਜਦੋਂ ਕੋਈ ਧਾਰਮਿਕ ਪੁਸਤਕ, ਗੁਰੂ, ਪੀਰ, ਫਕੀਰ, ਅਵਤਾਰ, ਵਲੀ, ਐਲੀਆ, ਮੁਰਸ਼ਦ ਆਦਿ ਰੱਬ ਨਾਲ ਜੋੜਨ ਵਾਲੇ ਨਹੀਂ ਸਨ, ਰੱਬ ਉਦੋਂ ਵੀ ਸੀ। ਰੱਬ ਦਾ ਗਿਆਨ ਪੂਰੇ ਗੁਰੂ ਨੇ ਹੀ ਬਖਸ਼ਿਆ ਹੈ, ਰੱਬ ਨੇ ਨਹੀਂ। ਗੁਰਬਾਣੀ ਵਿਚ ਇਸ ਸਬੰਧੀ ਵਿਸਥਾਰ ਵਿਚ ਜ਼ਿਕਰ ਇਉਂ ਹੈ,

**ਕਸ਼ਮੀਰਾ ਸਿੰਘ (ਪ੍ਰੋ.)**  
ਫੋਨ: 801-414-0171

(ੳ) ਆਦਿ ਸਚੁ ਜੁਗਾਦਿ ਸਚੁ॥  
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥  
(ਪੰਨਾ ਇਕ)

(ਅ) ਮਾਰੂ ਮਹਲਾ ਪਹਿਲਾ  
ਅਰਬਦ ਨਰਬਦ ਧੁੰਧੁਕਾਰਾ॥  
ਧਰਣਿ ਨ ਗਗਨਾ ਹੁਕਮੁ ਅਪਾਰਾ॥  
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ  
ਸੁੰਨ ਸਮਾਧਿ ਲਗਾਇਦਾ॥੧॥  
ਖਾਣੀ ਨ ਬਾਣੀ ਪਉਣ ਨ ਪਾਣੀ॥  
ਉਪਤਿ ਖਪਤਿ ਨ ਆਵਣ ਜਾਣੀ॥  
ਖੰਡ ਪਤਾਲ ਸਪਤ ਨਹੀ ਸਾਗਰ  
ਨਦੀ ਨ ਨੀਰੁ ਵਹਾਇਦਾ॥੨॥  
ਨਾ ਤਦਿ ਸੁਰਗੁ ਮਛੁ ਪਇਆਲਾ॥  
ਦੋਜਕੁ ਭਿਸਤੁ ਨਹੀ ਖੈ ਕਾਲਾ॥  
ਨਰਕੁ ਸੁਰਗੁ ਨਹੀ ਜੰਮਣੁ ਮਰਣਾ  
ਨਾ ਕੋ ਆਇ ਨ ਜਾਇਦਾ॥੩॥  
ਬ੍ਰਹਮਾ ਬਿਸਨੁ ਮਹੇਸੁ ਨ ਕੋਈ॥  
ਅਵਰੁ ਨ ਦੀਸੈ ਏਕੋ ਸੋਈ॥  
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ  
ਨਾ ਕੋ ਦੁਖੁ ਸੁਖੁ ਪਾਇਦਾ॥੪॥  
ਨਾ ਤਦਿ ਜਤੀ ਸਤੀ ਬਨਵਾਸੀ॥  
ਨਾ ਤਦਿ ਸਿਧ ਸਾਧਿਕ ਸੁਖਵਾਸੀ॥  
ਜੋਗੀ ਜੰਗਮ ਭੇਖੁ ਨ ਕੋਈ  
ਨਾ ਕੋ ਨਾਥੁ ਕਹਾਇਦਾ॥੫॥  
ਜਪ ਤਪ ਸੰਜਮ ਨਾ ਬ੍ਰਤ ਪੂਜਾ॥  
ਨਾ ਕੋ ਆਖਿ ਵਖਾਣੈ ਦੂਜਾ॥  
ਆਪੇ ਆਪਿ ਉਪਾਇ ਵਿਗਸੈ  
ਆਪੇ ਕੀਮਤਿ ਪਾਇਦਾ॥੬॥  
ਨਾ ਸੁਚਿ ਸੰਜਮੁ ਤੁਲਸੀ ਮਾਲਾ॥  
ਗੋਪੀ ਕਾਨੁ ਨ ਗਊ ਗੋਆਲਾ॥  
ਤੰਤੁ ਮੰਤੁ ਪਾਖੰਡੁ ਨ ਕੋਈ  
ਨਾ ਕੋ ਵੰਸੁ ਵਜਾਇਦਾ॥੭॥  
ਕਰਮ ਧਰਮ ਨਹੀ ਮਾਇਆ ਮਾਖੀ॥  
ਜਾਤਿ ਜਨਮੁ ਨਹੀ ਦੀਸੈ ਆਖੀ॥  
ਮਮਤਾ ਜਾਲੁ ਕਾਲੁ ਨਹੀ ਮਾਥੈ  
ਨਾ ਕੋ ਕਿਸੈ ਧਿਆਇਦਾ॥੮॥  
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੇ॥  
ਨਾ ਤਦਿ ਗੋਰਖੁ ਨਾ ਮਾਡਿੰਦੇ॥  
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ  
ਨਾ ਕੋ ਗਣਤ ਗਣਾਇਦਾ॥੯॥  
ਵਰਨ ਭੇਖ ਨਹੀ ਬ੍ਰਹਮਣ ਖੜੀ॥  
ਦੇਉ ਨ ਦੇਹੁਰਾ ਗਊ ਗਾਇਤੀ॥  
ਹੋਮ ਜਗ ਨਹੀ ਤੀਰਥਿ ਨਾਵਣੁ  
ਨਾ ਕੋ ਪੂਜਾ ਲਾਇਦਾ॥੧੦॥  
ਨਾ ਕੋ ਮੁਲਾ ਨਾ ਕੋ ਕਾਜੀ॥  
ਨਾ ਕੋ ਸੇਖੁ ਮਸਾਇਕੁ ਹਾਜੀ॥  
ਰਈਅਤਿ ਰਾਉ ਨ ਹਉਮੈ ਦੁਨੀਆ  
ਨਾ ਕੋ ਕਹਣੁ ਕਹਾਇਦਾ॥੧੧॥  
ਭਾਉ ਨ ਭਗਤੀ ਨਾ ਸਿਵ ਸਕਤੀ॥  
ਸਾਜਨੁ ਮੀਤੁ ਬਿੰਦੁ ਨਹੀ ਰਕਤੀ॥  
ਆਪੇ ਸਾਹੁ ਆਪੇ ਵਣਜਾਰਾ  
ਸਾਚੇ ਏਹੋ ਭਾਇਦਾ॥੧੨॥  
ਬੇਦ ਕਤੇਬ ਨ ਸਿਮ੍ਰਿਤਿ ਸਾਸਤ॥  
ਪਾਠ ਪੁਰਾਣ ਉਦੈ ਨਹੀ ਆਸਤ॥  
ਕਹਤਾ ਬਕਤਾ ਆਪਿ ਅਗੋਚਰੁ  
ਆਪੇ ਅਲਖੁ ਲਖਾਇਦਾ॥੧੩॥  
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ॥  
ਬਾਬੁ ਕਲਾ ਆਡਾਣੁ ਰਹਾਇਆ॥  
ਬ੍ਰਹਮਾ ਬਿਸਨੁ ਮਹੇਸੁ ਉਪਾਏ  
ਮਾਇਆ ਮੇਹੁ ਵਧਾਇਦਾ॥੧੪॥  
ਵਿਰਲੇ ਕਉ ਗੁਰਿ ਸਬਦ ਸੁਣਾਇਆ॥  
ਕਰਿ ਕਰਿ ਦੇਖੇ ਹੁਕਮੁ ਸਬਾਇਆ॥  
ਖੰਡ ਬ੍ਰਹਮੰਡ ਪਾਤਾਲ ਅਰੰਭੇ

ਗੁਪਤਹੁ ਪਰਗਟੀ ਆਇਦਾ॥੧੫॥  
ਤਾ ਕਾ ਅੰਤੁ ਨ ਜਾਣੈ ਕੋਈ॥  
ਪੂਰੇ ਗੁਰ ਤੇ ਸੋਝੀ ਹੋਈ॥  
ਨਾਨਕ ਸਾਚਿ ਰਤੇ ਬਿਸਮਾਦੀ  
ਬਿਸਮ ਭਏ ਗੁਣ ਗਾਇਦਾ॥੧੬॥੩॥੧੫॥

**ਪਦਅਰਥ:** ਅਰਬਦ (ਅਬੁਲਦ) ਦਸ ਕਰੋੜ (ਸਾਲ)। ਨਰਬਦ-ਨ ਅਰਬਦ, ਜਿਸ ਵਾਸਤੇ ਲਫਜ਼ 'ਅਰਬਦ' ਭੀ ਨਾ ਵਰਤਿਆ ਜਾ ਸਕੇ, ਗਿਣਤੀ ਤੋਂ ਪਰੇ। ਧੁੰਧੁਕਾਰਾ-ਘੁੰਪ ਹਨੇਰਾ (ਨੋਟ: ਘੁੰਪ ਹਨੇਰੇ ਵਿਚ ਪਤਾ ਨਹੀਂ ਲੱਗ ਸਕਦਾ ਕਿ ਇਥੇ ਕੀ ਕੁਝ ਪਿਆ ਹੈ) ਉਹ ਹਾਲਤ ਜਿਸ ਬਾਬਤ ਕੋਈ ਭੀ ਮਨੁੱਖ ਕੁਝ ਨਹੀਂ ਦੱਸ ਸਕਦਾ। ਧਰਣਿ-ਧਰਤੀ। ਗਗਨਾ-ਆਕਾਸ਼। ਰੈਨਿ-ਰਾਤ। ਸੁੰਨ-ਸੁੰਵ। ਸੁੰਨ ਸਮਾਧਿ-ਉਹ ਸਮਾਧੀ ਜਿਸ ਵਿਚ ਪ੍ਰਭੂ ਦੇ ਆਪਣੇ ਆਪੇ ਤੋਂ ਬਿਨਾ ਹੋਰ ਕੁਝ ਭੀ ਨਹੀਂ ਸੀ।੧।

ਖਾਣੀ-ਜਗਤ ਉਤਪਤੀ ਦੇ ਚਾਰ ਵਸੀਲੇ: ਅੰਡਜ, ਉਤਭੁਜ, ਜੇਰਜ, ਸੇਤਜ। ਬਾਣੀ-ਜੀਵਾਂ ਦੀਆਂ ਚਾਰ ਬਾਣੀਆਂ। ਓਪਤਿ-ਉਤਪਤੀ। ਖਪਤਿ-ਨਾਸ, ਪਰਲੋ। ਸਪਤ-ਸੱਤ। ਸਾਗਰ-ਸਮੁੰਦਰ।੨। ਤਦਿ-ਤਦੇ। ਮਛੁ-ਮਾਤ ਲੋਕ। ਪਇਆਲਾ-ਪਤਾਲ। ਖੈ-ਨਾਸ ਕਰਨ ਵਾਲਾ। ਕਾਲਾ-ਕਾਲ।੩।

ਮਹੇਸੁ-ਸ਼ਿਵ। ਕੋ-ਕੋਈ ਜੀਵ।੪।

ਸਤੀ-ਉਚਾ ਆਚਰਨ ਬਣਾਉਣ ਦਾ ਜਤਨ ਕਰਨ ਵਾਲਾ। ਜਤੀ-ਜਤ ਧਾਰਨ ਵਾਲਾ, ਬਿੰਦ ਸਾਂਭ ਕੇ ਰੱਖਣ ਦਾ ਜਤਨ ਕਰਨ ਵਾਲਾ। ਬਨਵਾਸੀ-ਜੰਗਲ ਵਿਚ ਰਹਿਣ ਵਾਲਾ ਤਿਆਗੀ। ਸਿਧ-ਜੋਗ ਸਾਧਨਾ ਵਿਚ ਪੁੰਗਾ ਹੋਇਆ ਜੋਗੀ। ਸਾਧਿਕ-ਸਾਧਨ ਕਰਨ ਵਾਲਾ। ਸੁਖ ਵਾਸੀ-ਸੁਖਾਂ ਵਿਚ ਰਹਿਣ ਵਾਲਾ, ਗ੍ਰਹਿਸਥੀ। ਜੰਗਮ-ਸ਼ਿਵ ਉਪਾਸਕ ਜੋਗੀਆਂ ਦਾ ਇਕ ਭੇਖ। ਨਾਥ-ਜੋਗੀਆਂ ਦਾ ਗੁਰੂ।੫।

ਸੰਜਮ-ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ। ਬ੍ਰਤ-ਵਰਤ, ਨਿਰਾਹਾਰ ਰਹਿਣਾ। ਆਖਿ-ਆਖ ਕੇ। ਆਪਿ-ਆਪ ਵਿਚ। ਵਿਗਸੈ-ਖੁਸ਼ ਹੁੰਦਾ ਹੈ।੬।

ਸੁਚਿ-ਸਰੀਰ ਨੂੰ ਪਵਿੱਤਰ ਰੱਖਣ ਦਾ ਸਾਧਨ। ਗੋਪੀ-ਗਵਾਲਣ। ਕਾਨੁ-ਕ੍ਰਿਸ਼ਨ। ਗੋਆਲਾ-ਗਾਂਠੀਆਂ ਦਾ ਰਾਖਾ, ਗੋਪਾਲਾ (ਨੋਟ: ਅੱਖਰ 'ਗ' ਦੇ ਨਾਲ ਦੋ ਲਗਾਂ ਹਨ-ਹੋਤਾ ਅਤੇ ਅੱਕਤ। ਅਸਲ ਲਫਜ਼ 'ਗੋਆਲਾ' ਹੈ, ਇਥੇ 'ਗੁਆਲਾ' ਪੜ੍ਹਨਾ ਹੈ)। ਵੰਸੁ-ਬੰਸਰੀ।੭।

ਮਾਖੀ-ਮਾਖਿਓ, ਸ਼ਹਿਦ, ਮਿੱਠੀ। ਆਖੀ-ਅੱਖਾਂ ਨਾਲ। ਮਮਤਾ-ਅਪਣੇਤ, ਇਹ ਖਿਆਲ ਕਿ ਇਹ ਚੀਜ਼ 'ਮੇਰੀ' ਹੈ।੮।

ਬਿੰਦੁ-ਉਸਤਤਿ, ਵਡਿਆਈ, ਖੁਸ਼ਮਦ। ਮਾਡਿੰਦੇ-ਮਾਡਿੰਦੁ ਨਾਥ। ਕੁਲ ਓਪਤਿ-ਕੁਲਾਂ ਦੀ ਉਤਪਤੀ। ਗਣਤ-ਲੇਖਾ, ਮਾਣ।੯।

ਦੇਉ-ਦੇਵਤਾ।੧੦।

ਮਸਾਇਕੁ-ਮਸ਼ਾਇਖ, ਸ਼ੇਖ। ਰਾਉ-ਰਾਜਾ। ਰਈਅਤਿ-ਪਰਜਾ।੧੧।

ਸਿਵ-ਸ਼ਿਵ, ਚੇਤੰਨ। ਸਕਤੀ-ਜੜ੍ਹ ਪਦਾਰਥ। ਬਿੰਦ-ਵੀਰਜ। ਰਕਤੀ-ਰੱਤ, ਲਹੂ।੧੨।

ਕਤੇਬ-ਸ਼ਾਮੀ ਮਜ਼ਹਬਾਂ ਦੀਆਂ ਕਿਤਾਬਾਂ (ਕੁਰਾਨ, ਅੰਜੀਲ, ਤੌਰੇਤ, ਜੰਬੂਰ)। ਉਦੈ-ਸੂਰਜ ਦਾ ਚੜ੍ਹਨਾ। ਆਸਤ-ਸੂਰਤ ਦਾ ਡੁੱਬਣਾ, ਅਸਤ। ਅਗੋਚਰੁ-ਅ...ਗੋ...ਚਰ, ਜਿਸ ਤਕ ਗਿਆਨ ਇੰਦ੍ਰਿਆਂ ਦੀ ਪਹੁੰਚ ਨਹੀਂ ਸਕੇ (ਗੋ-ਇੰਦ੍ਰੇ। ਚਰ-ਪਹੁੰਚ)।੧੩।

ਤਿਸੁ ਭਾਣਾ-ਉਸ ਪ੍ਰਭੂ ਨੂੰ ਚੰਗਾ ਲੱਗਾ। ਆਡਾਣੁ-ਪਸਾਰਾ। ਰਹਾਇਆ-ਟਿਕਾਇਆ।੧੪।

ਗੁਰਿ-ਗੁਰੂ ਨੇ। ਦੇਖੇ-ਸੰਭਾਲ ਕਰਦਾ ਹੈ। ਅਰੰਭੇ-ਬਣਾਏ। ਗੁਪਤਹੁ-ਗੁਪਤ ਹਾਲਤ ਤੋਂ।੧੫।

ਤੇ-ਤੋਂ। ਸਾਚਿ-ਸਦਾ ਬਿਰ ਪ੍ਰਭੂ ਵਿਚ। ਬਿਸਮਾਦੀ-ਹੈਰਾਨ।

ਬਿਸਮ-ਹੈਰਾਨ।੧੬।

**ਗੁਰੂ ਤੋਂ ਬਿਨਾ ਰੱਬੀ ਗਿਆਨ ਪ੍ਰਾਪਤ ਨਹੀਂ ਹੋ ਸਕਦਾ:** ਸ਼ਬਦ ਦੇ ਆਖਰੀ ਦੋ ਬੰਦਾਂ ਦੇ ਅਰਥ ਦੱਸਦੇ ਹਨ ਕਿ ਰੱਬ ਨੂੰ ਸਮਝਣ ਲਈ ਪਹਿਲਾਂ ਗੁਰੂ ਦੀ ਲੋੜ ਪੈਂਦੀ ਹੈ ਕਿਉਂਕਿ ਗੁਰੂ ਬਿਨਾ ਰੱਬੀ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ। ਗੁਰੂ ਪਹਿਲਾਂ ਹੈ ਅਤੇ ਰੱਬ ਪਿੱਛੋਂ ਹੈ।

**ਸ਼ਬਦ ਦੇ ਆਖਰੀ ਦੋ ਬੰਦਾਂ ਦੇ ਅਰਥ:** ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ, ਉਸ ਨੂੰ ਸਮਝ ਆ ਗਈ ਕਿ ਪਰਮਾਤਮਾ ਜਗਤ ਪੈਦਾ ਕਰ ਕੇ ਆਪ ਹੀ

ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੁਕਮ ਚੱਲ ਰਿਹਾ ਹੈ। ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਿਮੰਡ ਪਾਤਾਲ ਆਦਿ ਬਣਾਏ ਹਨ ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ।੧੫।

**ਰੱਬ ਤੋਂ ਪਹਿਲਾਂ ਪੂਰੇ ਗੁਰੂ ਦੀ ਲੋੜ ਹੈ:** ਪੂਰੇ ਗੁਰੂ ਤੋਂ ਇਹ ਸਮਝ ਪੈਂਦੀ ਹੈ ਕਿ ਕੋਈ ਭੀ ਜੀਵ ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ। ਹੋ ਨਾਨਕ! ਜਿਹੜੇ ਬੰਦੇ ਉਸ ਸਦਾ-ਬਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹ (ਉਸ ਦੀ ਬੇਅੰਤ ਤਾਕਤ ਦੇ ਕੋਂਕ ਵੇਖ ਵੇਖ ਕੇ) ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਉਂਦੇ ਰਹਿੰਦੇ ਹਨ।੧੬।੩।੧੫।

ਗੁਰਬਾਣੀ ਵਿਚੋਂ ਕੁਝ ਕੁ ਹੋਰ ਪ੍ਰਮਾਣ ਦਿੱਤੇ ਜਾ ਰਹੇ ਹਨ, ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਰੱਬ ਦੀ ਕਿਰਪਾ ਲੈਣੀ ਹੈ ਤਾਂ ਪਹਿਲਾਂ ਗੁਰੂ ਦੀ ਕਿਰਪਾ ਦੇ ਪਾਤਰ ਬਣਨਾ ਪਵੇਗਾ। ਗੁਰੂ ਕਿਰਪਾ ਤੋਂ ਬਿਨਾ ਰੱਬ ਹਿਰਦੇ ਵਿਚ ਵਸਦਾ ਅਨੁਭਵ ਨਹੀਂ ਕੀਤਾ ਜਾ ਸਕਦਾ। ਗੁਰੂ ਦੀ ਲੋੜ ਪਹਿਲਾਂ ਹੈ ਤਾਂ ਕਿ ਰੱਬ ਦੀ ਸਮਝ ਪੈ ਜਾਏ।

(ੲ) ਗੁਰ ਕਿਰਪਾ ਤੇ ਹਿਰਦੈ ਵਾਸੈ  
ਭਉਜਲੁ ਪਾਰਿ ਪਰਲਾ॥ (ਪੰਨਾ ੮੯੧)

(ਸ) ਗੁਰ ਕਿਰਪਾ ਤੇ ਹਰਿ ਮਨਿ ਵਸਾਈ॥  
(ਪੰਨਾ ੬੬੩)

(ਹ) ਗੁਰ ਕਿਰਪਾ ਤੇ ਹਰਿ ਨਿਰਭਉ  
ਧਿਆਇਆ॥ ਬਿਖੁ ਭਉਜਲੁ ਸਬਦਿ  
ਤਰਾਵਣਿਆ॥ (ਪੰਨਾ ੧੧੪)

(ਕ) ਗੁਰ ਕਿਰਪਾ ਤੇ ਗੁਨ ਗਾਇ ਅਪਾਰ॥  
(ਪੰਨਾ ੧੨੩੫)

(ਖ) ਗੁਰ ਮਿਲਿ ਹੁਕਮੁ ਪਛਾਣਿਆ  
ਤਬ ਹੀ ਤੇ ਸੁਖੀਆ॥ (ਪੰਨਾ ੪੦੦)

(ਗ) ਗੁਰ ਮਿਲਿ ਐਸੇ ਪ੍ਰਭੂ ਧਿਆਇਆ॥  
(ਪੰਨਾ ੧੨੧੨)

(ਘ) ਗੁਰ ਮਿਲਿ ਨਾਨਕ  
ਪਾਰਬ੍ਰਹਮੁ ਪਛਾਣਾ॥ (ਪੰਨਾ ੫੨)

---

ਗੁਰ ਜੇਵਡੁ ਦਾਤਾ ਕੋ ਨਹੀ  
ਜਿਨਿ ਦਿਤਾ ਆਤਮ ਦਾਨੁ॥ (ਪੰਨਾ ੫੨)

(ਛ) ਗੁਰ ਮਿਲਿ ਨਾਨਕਿ  
ਖਸਮੁ ਧਿਆਇਆ॥ (ਪੰਨਾ ੧੧੮੪)

(ਚ) ਗੁਰੁ ਦਾਤਾ ਹਰਿ ਨਾਮੁ ਦੋਇ  
ਉਧਰੈ ਸਭੁ ਸੰਸਾਰੁ॥ (ਪੰਨਾ ੫੨)

(ਛ) ਗੁਰ ਬਿਨੁ ਘੋਰੁ ਅੰਧਾਰੁ  
ਗੁਰੁ ਬਿਨੁ ਸਮਝ ਨ ਆਵੈ॥  
(ਪੰਨਾ ੧੩੯੯)

(ਜ) **ਖੰਡੇ ਦੀ ਪਾਹੁਲ:** ਪਹਿਲਾਂ ਚਰਨ ਪਾਹੁਲ ਅਤੇ ਹੁਣ ਖੰਡੇ ਦੀ ਪਾਹੁਲ ਦਾ ਅਰਥ ਹੈ ਕਿ ਜੇ ਰੱਬ ਨਾਲ ਰਿਸ਼ਤਾ ਗੰਢਣਾ ਹੈ ਤਾਂ ਗੁਰੂ ਦੀ ਸ਼ਰਨ ਵਿਚ ਆ ਜਾ ਅਤੇ ਗੁਰ ਉਪਦੇਸ਼ ਧਾਰਨ ਕਰ, ਨਹੀਂ ਤਾਂ ਰੱਬ ਨਾਲ ਨਹੀਂ ਜੁੜ ਸਕੇਗਾ। ਗੁਰਬਾਣੀ ਦੇ ਉਪਰੋਕਤ ਗਿਆਨ ਤੋਂ ਸਪੱਸ਼ਟ ਹੈ ਕਿ ਗੁਰੂ ਪਹਿਲਾਂ ਹੈ ਅਤੇ ਰੱਬ ਪਿੱਛੋਂ ਹੈ। ਗੁਰੂ ਨੂੰ ਮਨਾਇ ਕੇ ਹੀ ਰੱਬ ਨੂੰ ਮਨਾਇਆ ਜਾ ਸਕਦਾ ਹੈ।

**ਭਗਉਤੀ ਵੱਡੀ ਕਿ ਗੁਰੂ?**  
ਹੁਣ ਵਿਚਾਰ ਕਰਦੇ ਹਾਂ ਭਗਉਤੀ ਅਤੇ ਗੁਰੂ ਤੋਂ ਕੌਣ ਵੱਡਾ ਹੈ? ਰੱਬ ਨਾਲੋਂ ਸਿੱਖ ਲਈ ਗੁਰੂ ਪਹਿਲਾਂ ਹੈ ਕਿਉਂਕਿ ਗੁਰੂ ਹੀ ਰੱਬ ਨਾਲ ਮਿਲਾਉਂਦਾ ਹੈ। ਭਗਉਤੀ ਕਿਉਂਕਿ ਰੱਬ ਤੋਂ ਵੱਡੀ ਨਹੀਂ, ਇਸ ਲਈ ਸਿੱਖ ਲਈ ਗੁਰੂ ਪਹਿਲਾਂ ਹੈ, ਭਗਉਤੀ ਨਹੀਂ। ਭਗਉਤੀ ਤਾਂ ਗੁਰੂ ਤੋਂ ਬਾਅਦ ਵੀ ਸਿੱਖ ਲਈ ਕੋਈ ਅਰਥ ਨਹੀਂ ਰੱਖਦੀ।

**ਭਗਉਤੀ ਦੇ ਅਰਥ**  
(ੳ) **ਗੁਰੂ ਗ੍ਰੰਥ ਸਾਹਿਬ ਵਿਚ ਭਗਉਤੀ:** ਗੁਰੂ ਗ੍ਰੰਥ ਸਾਹਿਬ ਵਿਚ ਭਗਉਤੀ ਸ਼ਬਦ ਕਿਤੇ ਵੀ ਰੱਬ ਵਾਸਤੇ ਨਹੀਂ ਵਰਤਿਆ ਗਿਆ। ਵੈਸ਼ਨੋ ਦੇ ਭਗਤ ਅਤੇ ਭਗਵੰਤ ਦੇ ਜਾਣਨ ਵਾਲੇ ਲਈ ਇਹ ਸ਼ਬਦ ਵਰਤਿਆ ਗਿਆ ਹੈ, ਜਿਸ ਅਨੁਸਾਰ 'ਭਗਉਤੀ' ਰੱਬ ਜਾਂ ਰੱਬ ਦਾ ਨਾਂ ਨਹੀਂ ਹੈ, ਇਸ ਲਈ ਭਗਉਤੀ ਨਾਲੋਂ ਗੁਰੂ ਪਹਿਲਾਂ ਹੈ ਅਤੇ ਭਗਉਤੀ ਗੁਰੂ ਤੋਂ ਪਿੱਛੋਂ ਵੀ ਨਹੀਂ ਹੈ, ਕਿਉਂਕਿ ਇਹ ਦੇਵੀ ਦੁਰਗਾ ਹੈ। ਸੁਖਮਨੀ ਬਾਣੀ ਦੀ ਅੱਠਵੀਂ ਅਸਟਪਦੀ ਵਿਚ ਭਗਉਤੀ ਸ਼ਬਦ ਪ੍ਰਤੀ ਚਾਨਣਾ ਪਾਇਆ ਗਿਆ ਹੈ, ਭਗਉਤੀ ਭਗਵੰਤ ਭਗਤਿ ਕਾ ਰੰਗੁ॥ ਸਗਲ ਤਿਆਗੈ ਦੁਸਟ ਕਾ ਸੰਗੁ॥ ਮਨ ਤੇ ਬਿਨਸੈ ਸਗਲਾ ਭਰਮੁ॥

ਕਰਿ ਪੂਜੈ ਸਗਲ ਪਾਰਬ੍ਰਹਮੁ॥  
ਸਾਧ ਸੰਗਿ ਪਾਪਾ ਮਲੁ ਖੋਵੈ॥  
ਤਿਸੁ ਭਗਉਤੀ ਕੀ ਮਤਿ ਉਤਮ ਹੋਵੈ॥  
ਭਗਵੰਤ ਕੀ ਟਹਲ ਕਰੈ ਨਿਤ ਨੀਤਿ॥  
ਮਨੁ ਤਨੁ ਅਰਧੈ ਬਿਸਨ ਪਰੀਤਿ॥  
ਹਰਿ ਕੋ ਚਰਨ ਹਿਰਦੈ ਬਸਾਵੈ॥  
ਨਾਨਕ ਐਸਾ ਭਗਉਤੀ  
ਭਗਵੰਤ ਕਉ ਪਾਵੈ॥੩॥ (ਪੰਨਾ ੨੭੪)

**ਪਦਅਰਥ:** ਭਗਉਤੀ-(ਸੰਸਕ੍ਰਿਤ ਭਗਵਤੀ) ਭਗਵਾਨ ਦਾ ਉਪਾਸਕ, ਪਵਿੱਤਰ ਆਤਮਾ। ਕਰਿ ਸਗਲ-ਸਗਲ ਕਰਿ, ਸਭ ਥਾਈਂ ਵਿਆਪਕ ਜਾਣ ਕੇ। ਅਰਧੈ-ਸਦਕੇ ਕਰਦਾ ਹੈ, ਕੁਰਬਾਨ ਕਰਦਾ ਹੈ।

**ਅਰਥ:** ਭਗਵਾਨ ਦਾ (ਅਸਲੀ) ਉਪਾਸਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦਿੰਦਾ ਹੈ; ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ, ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ। ਉਸ ਭਗਉਤੀ ਦੀ ਮਤਿ ਉਚੀ ਹੁੰਦੀ ਹੈ, ਜੋ ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ ਪਾਪਾਂ ਦੀ ਮੇਲ (ਮਨ ਤੋਂ) ਦੂਰ ਕਰਦਾ ਹੈ। ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦਿੰਦਾ ਹੈ; ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ। ਹੋ ਨਾਨਕ! ਅਜਿਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ।੩।

**ਸਿੱਟਾ:** ਸਪੱਸ਼ਟ ਹੈ ਕਿ ਭਗਉਤੀ ਅਤੇ ਭਗਵਾਨ ਇੱਕੋ ਹਸਤੀ ਨਹੀਂ ਹੈ।

**(ਅ) ਮਹਾਨ ਕੋਸ਼ ਵਿਚ 'ਭਗਉਤੀ' ਦੇ ਅਰਥ:**

1. ਕਰਤਾਰ ਦਾ ਉਪਾਸਕ।
2. ਭਗਵਤੀ. ਦੁਰਗਾ ਦੇਵੀ।
3. ਮਹਾਂਕਾਲ ਜਿਵੇਂ 'ਪ੍ਰਿਥਮ ਭਗਉਤੀ ਸਿਮਰਿ ਕੈ'।
4. ਤਲਵਾਰ ਜਿਵੇਂ 'ਲਈ ਭਗਉਤੀ ਦੁਰਗਸ਼ਾਹ'।
5. ਇੱਕ ਛੰਦ ਦਾ ਨਾਂ। ਭਗਵਤੀ ਛੰਦ।

**ਵਿਚਾਰ:** ਮਹਾਨ ਕੋਸ਼ ਵਿਚ 'ਭਗਉਤੀ' ਦੇ ਦਿੱਤੇ ਅਰਥਾਂ ਵਿਚ ਕਿਤੇ ਵੀ 'ਭਗਉਤੀ' ਦਾ ਅਰਥ ਰੱਬ, ਅਕਾਲ ਪੁਰਖ, ਸਤਿਨਾਮ ਨਹੀਂ ਕੀਤਾ ਗਿਆ, ਕਿਉਂਕਿ ਅਜਿਹਾ ਸਿੱਖੀ ਵਿਚਾਰਧਾਰਾ ਵਿਚ ਸ਼ਾਮਲ ਨਹੀਂ ਹੈ। ਮਹਾਨ ਕੋਸ਼ ਵਿਚ ਭਗਉਤੀ ਦਾ ਕੀਤਾ ਅਰਥ ਮਹਾਂਕਾਲ ਢੁੱਕਦਾ ਨਹੀਂ ਕਿਉਂਕਿ ਦਸਮ ਗ੍ਰੰਥ ਵਿਚ 'ਵਾਰ ਦੁਰਗਾ ਕੀ' ਦਾ ਨਾਂ ਬਦਲ ਕੇ ਹੀ 'ਵਾਰ ਸ੍ਰੀ ਭਗਉਤੀ ਜੀ ਕੀ' ਰੱਖਿਆ ਗਿਆ ਹੈ। ਨਾਂ 'ਵਾਰ ਦੁਰਗਾ ਕੀ' ਹੈ, 'ਮਹਾਂਕਾਲ ਦੀ ਵਾਰ' ਨਹੀਂ, ਸਗੋਂ ਦੁਰਗਾ ਦੇਵੀ ਦੀ ਵਾਰ ਹੈ ਕਿਉਂਕਿ ਦੁਰਗਾ ਦੇਵੀ ਪਾਰਬਤੀ ਹੀ ਦੈਤਾਂ ਨਾਲ ਯੁੱਧ ਕਰਦੀ ਹੈ, ਮਹਾਂਕਾਲ ਨਹੀਂ। ਮਹਾਨ ਕੋਸ਼ ਵਿਚ ਦਿੱਤਾ 'ਭਗਉਤੀ' ਦਾ ਅਰਥ 'ਤਲਵਾਰ' ਵੀ ਢੁੱਕਦਾ ਨਹੀਂ ਕਿਉਂਕਿ 'ਵਾਰ ਦੁਰਗਾ ਕੀ' ਵਿਚ ਦੋਧਾਰੀ ਬਰਛੀ ਨੂੰ 'ਭਗਉਤੀ' ਕਿਹਾ ਗਿਆ ਹੈ, 'ਤਲਵਾਰ' ਨੂੰ ਨਹੀਂ, ਜਿਵੇਂ, ਲਈ ਭਗਉਤੀ ਦੁਰਗਸ਼ਾਹ ਵਰਜਾਗਨ ਭਾਰੀ। ਲਈ ਰਾਜੇ ਸੁੰਭ ਨੇ ਰਤੁ ਪੀਐ ਪਿਆਰੀ। ਡੁੱਬ ਰਤੁ ਨਾਲੁ ਨਿਕਲੀ ਬਰਛੀ ਦੁੱਧਾਰੀ। ਜਾਣ ਰਜਾਦੀ ਉਤਰੀ ਪੈਨੁ ਸੂਰੀ ਸਾਰੀ।

**ਨੋਟ:** ਲਹੂ ਵਿਚ ਡੁੱਬ ਕੇ 'ਤਲਵਾਰ' ਨਹੀਂ ਨਿਕਲਦੀ ਸਗੋਂ 'ਦੋਧਾਰੀ ਬਰਛੀ' ਨਿਕਲਦੀ ਹੈ। ਦੋਧਾਰੀ ਬਰਛੀ, ਤਲਵਾਰ ਨਹੀਂ ਹੁੰਦੀ। ਸਿੱਖ ਨਾ ਤਾਂ ਤਲਵਾਰ ਦਾ ਪੁਜਾਰੀ ਹੈ ਅਤੇ ਨਾ ਹੀ ਦੋਧਾਰੀ ਬਰਛੀ ਦਾ। ਸਿੱਟੇ ਵਜੋਂ ਗੁਰੂ ਤੋਂ ਨਾ ਭਗਉਤੀ ਅਤੇ ਨਾ ਹੀ ਦੋਧਾਰੀ ਬਰਛੀ ਵੱਡੀ ਹੈ। ਇਨ੍ਹਾਂ ਨੂੰ ਧਿਆਉਣ ਦਾ ਸਿੱਖੀ ਵਿਚ ਕੋਈ ਵਿਧਾਨ ਨਹੀਂ।

**ਦਸਮ ਗ੍ਰੰਥ ਵਿਚ ਭਗਉਤੀ ਦੇ ਅਰਥ:** ਦਸਮ ਗ੍ਰੰਥ ਵਿਚ ਭਗਉਤੀ ਨੂੰ ਦੁਰਗਾ ਦੇਵੀ, ਭਗਵਤੀ ਅਤੇ ਦੋਧਾਰੀ ਬਰਛੀ ਲਿਖਿਆ ਗਿਆ ਹੈ। ਸਿੱਖ ਲਈ ਦੁਰਗਾ ਦੇਵੀ, ਭਗਵਤੀ ਅਤੇ ਦੋਧਾਰੀ ਬਰਛੀ 'ਗੁਰੂ' ਦੇ ਮੁਕਾਬਲੇ ਵਿਚ ਤੁੱਛ ਹਨ। ਇਨ੍ਹਾਂ ਵਿਚੋਂ ਕੋਈ ਵੀ ਸਿੱਖ ਦਾ ਗੁਰੂ ਨਹੀਂ ਹੈ। ਹਥਿਆਰ ਆਤਮ ਰੱਖਿਆ ਵਾਸਤੇ ਸਾਧਨ ਹਨ, ਗੁਰੂ ਨਹੀਂ। ਜੇ ਭਗਉਤੀ ਜਾਂ ਹਥਿਆਰ ਹੀ ਗੁਰੂ ਹੁੰਦੇ ਤਾਂ ਗੁਰੂ ਗ੍ਰੰਥ ਸਾਹਿਬ ਦੀ ਜਗ੍ਹਾ ਭਗਉਤੀ ਦੀ ਮੂਰਤੀ ਅਤੇ ਹਥਿਆਰਾਂ ਦਾ ਹੀ ਪ੍ਰਕਾਸ਼ ਹੋਣਾ ਸੀ। ਨਾ ਤਾਂ ਭਗਉਤੀ ਰੱਬ ਹੈ ਅਤੇ ਨਾ ਹੀ ਦੋਧਾਰੀ ਬਰਛੀ ਰੱਬ ਹੈ। ਭਗਉਤੀ, ਭਵਾਨੀ ਤੇ ਭਗਵਤੀ ਦੁਰਗਾ ਦੇ ਹੀ ਨਾਂ ਹਨ।

ਸ਼ਸਤ੍ਰ ਨਾਮ ਮਾਲਾ ਪੁਰਾਣ (ਦਸਮ ਗ੍ਰੰਥ) ਦੇ ਅਰੰਭ ਵਿਚ ਲਿਖਿਆ ਹੈ, 'ਸ੍ਰੀ ਭਗਉਤੀ ਜੀ ਸਹਾਇ॥'

ਇਸ ਸਿਰਲੇਖ ਤੋਂ ਸਪੱਸ਼ਟ ਹੈ ਕਿ ਭਗਉਤੀ, ਦੇਵੀ ਦੁਰਗਾ, ਭਗਵਤੀ ਦੀ ਸਿਫਤਿ ਕੀਤੀ ਜਾ ਰਹੀ ਹੈ ਤੇ ਉਸ ਤੋਂ ਮੰਗ ਮੰਗੀ ਜਾ ਰਹੀ ਹੈ, ਜਿਵੇਂ, (ੳ). ਭੂਤਾਂਤਕ ਸ੍ਰੀ ਭਗਵਤੀ ਭਵਾ ਨਾਮ ਬਖਾਨਾ।

ਸ੍ਰੀ ਭਵਾਨੀ ਭੈ ਹਰਨ ਸਭ ਕੇ ਕਰੋ ਕਲਯਾਨ॥੩੬॥ (ਦਸਮ ਗ੍ਰੰਥ, ਪੰਨਾ ੨੧੯)

**ਨੋਟ:** ਭਗਵਤੀ ਅਤੇ ਭਵਾਨੀ ਇੱਕੋ ਬੰਦ ਵਿਚ ਸਮਾਨਾਰਥਕ ਹਨ।

ਇਤਿ ਸ੍ਰੀਨਾਮ ਮਾਲਾ ਪੁਰਾਣੇ ਸ੍ਰੀ ਭਗਉਤੀ ਉਸਤਤ ਪ੍ਰਿਥਮ ਧਿਆਇ ਸਮਾਪਤਮ ਸਤੁ ਸੁਭਮੁ ਸਤੁ॥

ਇਤਿ ਸ੍ਰੀ ਨਾਮ ਮਾਲਾ ਪੁਰਾਣੇ ਚੱਕ੍ਰ ਨਾਮ ਦੁਤੀਯ ਧਿਆਇ ਸਮਾਪਤਮ ਸਤੁ ਸੁਭਮੁ ਸਤੁ॥ (ਅ) ਦਸਮ ਗ੍ਰੰਥ ਦੇ ਚਰਿਤ੍ਰੋ ਪਖਯਾਨ ਅਧਿਆਇ ਵਿਚ ਪਹਿਲੇ 'ਚੰਡੀ ਚਰਿਤ੍ਰ' ਵਿਚ ਭਗਉਤੀ ਅਤੇ ਚੰਡੀ/ਦੁਰਗਾ ਦਾ ਨਾਂ ਭਗਵਤੀ ਵੀ ਹੈ, ਜਿਵੇਂ,

ਪ੍ਰਥਮ ਧਿਆਇ ਸ੍ਰੀ ਭਗਵਤੀ ਬਰਨੋ ਤ੍ਰਿਅ ਪ੍ਰਸੰਗ॥

ਮੇ ਘਟ ਮੈ ਤੁਮ ਹੈ ਨਦੀ ਉਪਜਹੁ ਬਾਕ ਤਰੰਗ॥੪੬॥ (ਦਸਮ ਗ੍ਰੰਥ, ਪੰਨਾ ੮੧੩)

ਚੰਡੀ ਚਰਿਤ੍ਰ ਦੇ ਅੰਤ ਵਿਚ ਲਿਖਿਆ ਹੈ, ਇਤਿ ਸ੍ਰੀ ਚਰਿਤ੍ਰ ਪਖਯਾਨੋ ਚੰਡੀ ਚਰਿਤ੍ਰੋ ਪ੍ਰਥਮ ਧਿਆਇ ਸਮਾਪਤਮ ਸਤੁ ਸੁਭਮੁ ਸਤੁ॥੧੧॥੪੮॥ਅਫਸੂ॥

**ਵਿਚਾਰ:** 'ਅਥ ਪਖਯਾਨ ਚਰਿਤ੍ਰ ਲਿਖਯਤੇ' ਦੀ ਲੜੀ ਵਿਚ ਪਹਿਲਾ ਤ੍ਰਿਅ ਚਰਿਤ੍ਰ 'ਚੰਡੀ' ਦਾ ਹੈ। ਚੰਡੀ ਨੂੰ 'ਭਗਵਤੀ' ਵੀ ਲਿਖਿਆ ਹੈ। ਕਵੀ ਕਹਿੰਦਾ ਹੈ ਕਿ ਪਹਿਲਾਂ ਉਹ ਚੰਡੀ/ਭਗਵਤੀ ਨੂੰ ਚਰਿਤ੍ਰ ਰਾਹੀਂ ਯਾਦ ਕਰਕੇ ਫਿਰ ਬਾਕੀ ਇਸਤਰੀਆਂ ਦੇ ਪ੍ਰਸੰਗ ਬਿਆਨ ਕਰੇਗਾ। ਇਹ ਹੀ ਚੰਡੀ 'ਵਾਰ ਦੁਰਗਾ ਕੀ' (ਜਿਸ ਦਾ ਪ੍ਰਚਲਿਤ ਕੀਤਾ ਨਾਂ ਚੰਡੀ ਦੀ ਵਾਰ ਵੀ ਹੈ) ਵਿਚ ਦੈਤਾਂ ਨਾਲ ਯੁੱਧ ਕਰਦੀ ਹੈ ਤਾਂ ਜੁ ਇੰਦਰ ਦਾ ਦੈਤਾਂ ਵਲੋਂ ਖੋਹਿਆ ਰਾਜ ਉਸ ਨੂੰ ਮੁੜ ਮਿਲ ਸਕੇ। ਚੰਡੀ/ਦੁਰਗਾ/ਭਗਉਤੀ/ਭਗਵਤੀ/ਭਵਾਨੀ/ਸ਼ਿਵਾ/ਚੰਡਿਕਾ/ਕਾਲਿਕਾ/ਗਿਰਜਾ ਆਦਿਕ ਵੱਖ ਵੱਖ ਨਾਂਵਾਂ ਨਾਲ ਬਿਆਨ ਕੀਤੀ ਸ਼ਿਵ ਜੀ ਦੀ ਪਾਰਬਤੀ ਨੂੰ ਜੋ ਅਕਾਲ ਪੁਰਖ ਕਹਿੰਦੇ ਨਹੀਂ ਬੱਕਦੇ, ਉਨ੍ਹਾਂ ਦੀ ਅਗਿਆਨਤਾ ਦੀ ਮੱਤ ਦੇ ਮੂੰਹ ਉਤੇ, 'ਚੰਡੀ ਦਾ ਪਹਿਲਾ ਤ੍ਰਿਅ ਚਰਿਤ੍ਰ' ਵੱਟ ਕੇ ਮਾਰੀ ਹੋਈ ਗਿਆਨ ਦੀ ਇਕ ਕਰਤੀ ਚਪੋੜ ਹੈ। ਚੰਡੀ ਇੱਕ ਤ੍ਰਿਅ ਜਾਂ ਔਰਤ ਦੁਰਗਾ ਦੇਵੀ ਪਾਰਬਤੀ ਹੈ, ਜਿਸ ਨੂੰ ਭੁੱਲਤ ਸਿੱਖ ਅਕਾਲਪੁਰਖ ਕਹੀ ਜਾਂਦੇ ਹਨ।

**ਪਹਿਲਾਂ ਕਿਸ ਤੋਂ ਕਿਰਪਾ ਲੈਣੀ ਹੈ? ਰੱਬ ਤੋਂ, ਭਗਉਤੀ ਤੋਂ ਜਾਂ ਗੁਰੂ ਤੋਂ?**  
ਇਸ ਵਿਚਾਰ ਤੋਂ ਸਿੱਟਾ ਕੱਢਣਾ ਕੋਈ ਔਖਾ ਨਹੀਂ ਕਿ ਸਿੱਖ ਨੇ ਪਹਿਲਾਂ ਗੁਰੂ ਨੂੰ ਯਾਦ ਕਰਨਾ ਹੈ, ਭਾਵ ਗੁਰੂ ਤੋਂ ਕਿਰਪਾ ਲੈਣੀ ਹੈ ਤਾਂ ਜੋ ਰੱਬ ਚੇਤੇ ਆ ਸਕੇ। ਭਗਉਤੀ ਦੇਵੀ ਨੂੰ ਯਾਦ ਕਰਨ ਦਾ ਸਿੱਖੀ ਵਿਚ ਕੋਈ ਵਿਧਾਨ ਨਹੀਂ ਹੈ।

**ਇਸ ਸਿੱਟੇ ਦੀ ਵਰਤੋਂ ਕਿਵੇਂ ਕਰਨੀ ਹੈ?:** ਅਰਦਾਸ ਵਿਚ 'ਪ੍ਰਿਥਮ ਅਕਾਲਪੁਰਖ ਸਿਮਰਿ ਕੈ ਗੁਰੂ ਨਾਨਕ ਲਈ ਧਿਆਇ' ਅਤੇ 'ਪ੍ਰਿਥਮ ਸਤਿਨਾਮੁ ਸਿਮਰਿ ਕੈ' ਬੋਲਣਾ ਅਪ੍ਰਸੰਗਕ ਹੈ, ਕਿਉਂਕਿ ਪਹਿਲਾਂ ਗੁਰੂ ਹੈ, ਫਿਰ ਅਕਾਲਪੁਰਖ ਹੈ। ਅਕਾਲਪੁਰਖ ਤੋਂ ਨਹੀਂ ਗੁਰੂ ਤੋਂ ਅਕਾਲਪੁਰਖ ਸਬੰਧੀ ਸੋਝੀ ਹੁੰਦੀ ਹੈ। ਮੰਗਲਾਚਰਣ ਵੀ ਹਨੇਰੇ ਵਿਚ ਚਾਨਣ ਕਰਦਾ ਹੋਇਆ ਰੱਬ ਦੇ ਗੁਣ ਬਿਆਨ ਕਰਨ ਪਿੱਛੋਂ 'ਗੁਰ ਪ੍ਰਸਾਦਿ' {ਅਰਥ-ਗੁਰੂ ਦੀ ਕਿਰਪਾ ਨਾਲ ਹੀ ਮੰਗਲਾਚਰਨ ਵਿਚ ਬਿਆਨ ਕੀਤੇ ਰੱਬ ਨਾਲ ਸਾਂਝ ਬਣਦੀ ਹੈ} ਦਾ ਉਪਦੇਸ਼ ਦਿੰਦਾ ਹੈ, ਜੋ ਅੱਖੋਂ ਪਰੇਖੇ ਨਹੀਂ ਕੀਤਾ ਜਾ ਸਕਦਾ। ਕਿਸੇ ਕਵੀ ਦੀ ਚੰਗੀ ਮਾਤੀ ਚਚਨਾ ਨੂੰ ਤੋੜ ਮਰੋੜ ਕੇ ਵਰਤਣਾ ਵੀ ਯੋਗ ਨਹੀਂ। ਲੋੜ ਹੈ, 'ਪ੍ਰਿਥਮ ਭਗਉਤੀ' ਵਾਲੀ ਸਾਰੀ ਪਉਤੀ ਦੀ ਥਾਂ ਕੇਵਲ ਦਸ ਗੁਰੂ ਪਾਤਿਸ਼ਾਹਾਂ ਦੇ ਨਾਂ ਬੜੇ ਅਦਬ-ਸਤਿਕਾਰ ਨਾਲ ਲਏ ਜਾਣ {ਜਿਵੇਂ ਧੰਨੁ ਧੰਨੁ ਗੁਰੂ ਨਾਨਕ ਸਾਹਿਬ ਪਾਤਿਸ਼ਾਹ, ਧੰਨੁ ਧੰਨੁ ਗੁਰੂ ਅੰਗਦ ਸਾਹਿਬ ਪਾਤਿਸ਼ਾਹ...ਧੰਨੁ ਧੰਨੁ ਗੁਰੂ ਗੋਬਿੰਦ ਸਿੰਘ ਸਾਹਿਬ ਪਾਤਿਸ਼ਾਹ ਜੀ ਸਭ ਥਾਈਂ ਹੋਣਾ ਜੀ ਸਹਾਇ। ਦਸਾਂ ਪਾਤਿਸ਼ਾਹੀਆਂ ਦੀ ਜੋਤਿ ਧੰਨੁ ਧੰਨੁ ਗੁਰੂ ਗ੍ਰੰਥ ਸਾਹਿਬ ਪਾਤਿਸ਼ਾਹ ਜੀ ਦੇ ਪਾਠ-ਦਰਸ਼ਨ-ਦੀਦਾਰ ਦਾ ਧਿਆਨ ਧਰ ਕੇ ਬੋਲੇ ਜੀ ਵਾਹ ਗੁਰੂ। ਅੱਗੋਂ ਰਹਿਤ ਮਰਿਆਦਾ ਵਾਲੀ ਅਰਦਾਸ ਜਾਰੀ ਰੱਖੀ ਜਾ ਸਕਦੀ ਹੈ।

# ਨੇੜਿਉਂ ਵੇਖਿਆ 6 ਜੂਨ

ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਪੂਰਾ ਕੰਪਲੈਕਸ ਚਿੱਟੀ ਪੁਲਿਸ ਅਤੇ ਟਾਸਕ ਫੋਰਸ ਨਾਲ ਭਰਿਆ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਹੁਣ ਹਰ ਸਾਲ 6 ਜੂਨ ਨੂੰ ਮੁੜ ਹਮਲਾ ਹੁੰਦਾ ਹੋਵੇ। ਜਿਸ ਹੁੱਲਤਬਾਜ਼ੀ ਨੂੰ ਖਾਲਿਸਤਾਨੀਆਂ ਦੇ ਵਿਰੋਧ ਵਿੱਚ ਪ੍ਰਚਾਰਿਆ ਜਾਂਦਾ ਹੈ, ਉਹ ਅਸਲ ਵਿੱਚ ਦੁਨੀਆਂ ਵਿੱਚੋਂ ਆਏ ਪੰਥ ਦਰਦੀਆਂ ਦਾ ਰੋਸ ਤੇ ਦਰਦ ਹੈ, ਜੋ ਭਾਰਤੀ ਹਕੂਮਤ ਵਲੋਂ ਸਿੱਖਾਂ ਨੂੰ 1984 ਵਿੱਚ ਦਿੱਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੰਦਿਆਂ ਵਲੋਂ ਯੋਜਨਾਬੱਧ



**ਦਲਵਿੰਦਰ ਸਿੰਘ ਪੁੰਜ**  
ਫੋਨ: 003-363-007-3111

ਤਰੀਕੇ ਨਾਲ ਆਪਣੀਆਂ ਲਾਲ, ਚਿੱਟੀਆਂ ਫੋਰਸਾਂ ਰਾਹੀਂ ਸਾਰੀ ਕੌਮ ਦੀ ਧਾਰਮਿਕ ਆਸਥਾ ਅਤੇ ਦੁਨੀਆਂ ਦੇ ਨਿਵੇਕਲੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਵਾਹ ਲਾਈ ਜਾਂਦੀ ਹੈ। ਦਹਿਸ਼ਤ ਸਿਖਰ 'ਤੇ ਹੁੰਦੀ ਹੈ। ਹਰ ਥਾਂ ਸੀ. ਸੀ. ਟੀ. ਵੀ. ਕੈਮਰਿਆਂ, ਸੀ. ਆਈ. ਡੀ. ਦੇ ਬੰਦਿਆਂ ਰਾਹੀਂ ਸਾਰੇ ਦਰਬਾਰ ਸਾਹਿਬ ਦੇ ਗਲਿਆਰਿਆਂ, ਛੱਤਾਂ, ਗੈਲਰੀਆਂ ਵਿੱਚ ਮੋਬਾਈਲਾਂ ਰਾਹੀਂ ਵੀਡੀਓ ਬਣਾਉਂਦਿਆਂ ਆਮ ਵੇਖਿਆ ਜਾ ਸਕਦਾ ਹੈ। ਅਕਾਲ ਤਖਤ ਸਾਹਿਬ ਦੀ ਸਿੱਖਾਂ ਵਿੱਚ ਹੁਕਮ, ਆਦੇਸ਼, ਮਰਿਆਦਾ, ਅਹਿਮੀਅਤ ਸਭ ਤੋਂ ਸੁਪਰੀਮ ਹੈ। 35 ਸਾਲ ਪਹਿਲਾਂ ਸਿੱਖਾਂ ਉਪਰ ਵਾਪਰੇ ਹਿੰਦੁਤਵੀ ਸੋਚ ਦੇ ਕਹਿਰ ਨੇ ਜਿਥੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਸ਼ਹਾਦਤ ਲਈ, ਉਥੇ ਵੱਡੀ ਚੀਸ ਸਿੱਖਾਂ ਦੇ ਮਨਾਂ 'ਤੇ ਉਕਰੀ ਗਈ। 6 ਜੂਨ ਦਾ ਹਫ਼ਤਾ ਬਹੁਤ ਅਸਹਿਨਸ਼ੀਲ ਸਮਾਂ ਹੁੰਦਾ ਹੈ। ਦੇਸ਼ ਵਿਦੇਸ਼ ਤੋਂ ਭਰ ਗਰਮੀ ਵਿੱਚ ਜਜ਼ਬਾਤੀ ਹਿਰਦੇ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਵਿਛੜਿਆਂ

ਲਈ ਅਰਦਾਸ ਕਰਦੇ ਹਨ। ਹਰ ਸਿੱਖ ਦੀ ਅੱਖ ਨਮ ਹੁੰਦੀ ਹੈ, ਵੈਰਾਗ ਵਿੱਚ ਆਈਆਂ ਸੰਗਤਾਂ ਨੂੰ ਰੋਂਦਿਆਂ ਵੇਖਿਆ ਜਾ ਸਕਦਾ ਹੈ। ਜੂਨ ਮਹੀਨੇ ਛਾਉਣੀ ਵਿੱਚ ਤਬਦੀਲ ਸ੍ਰੀ ਅੰਮ੍ਰਿਤਸਰ ਸਾਹਿਬ, ਥਾਂ ਥਾਂ ਚੈਕਿੰਗ, ਬੰਦ ਰਸਤੇ ਜਾਂ ਤਬਦੀਲ ਰਸਤਿਆਂ ਵਿੱਚੋਂ ਗੁਜ਼ਰਦੇ ਹਰ ਪ੍ਰਾਣੀ ਨੂੰ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵਲੋਂ ਰਿਹਾਇਸ਼ ਵਾਸਤੇ ਆਮ ਲੋਕਾਂ ਲਈ ਸਰਾਵਾਂ ਦੇ ਦਰਵਾਜ਼ੇ ਬੰਦ ਕੀਤੇ ਜਾਂਦੇ ਹਨ। ਇਕ ਜਥੇਬੰਦੀ ਵਲੋਂ ਬੰਦ ਦੇ ਸੱਦੇ ਨਾਲ ਲੋਕਾਂ ਵਿੱਚ ਭੰਬਲਭੂਸਾ, ਪ੍ਰੇਸ਼ਾਨੀ ਵਿੱਚ ਵਾਧਾ ਹੁੰਦਾ ਹੈ। ਗਰਮੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਬੱਚੇ ਅਤੇ ਬਜ਼ੁਰਗਾਂ ਲਈ ਸਥਿਤੀ ਹੋਰ ਵੀ ਖੱਜਲ ਖੁਆਰੀ ਵਾਲੀ ਹੋ ਜਾਂਦੀ ਹੈ। ਇਹ ਹਫ਼ਤਾ ਸ਼੍ਰੋਮਣੀ ਕਮੇਟੀ ਵਲੋਂ ਰੋਸ ਵਜੋਂ ਮਨਾਉਣ ਨਾਲੋਂ ਵੱਧ ਭੁੱਲਣ ਦੀ ਕਾਰਜਸ਼ੀਲੀ ਅਪਨਾਈ ਜਾਂਦੀ ਹੈ। ਸਿੱਖ ਸੰਘਰਸ਼ ਵਿੱਚ ਵਿਚਰ ਰਹੀਆਂ ਪਾਰਟੀਆਂ, ਜਥੇਬੰਦੀਆਂ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਆਪਣਾ ਰੋਸ ਪ੍ਰਦਰਸ਼ਨ ਕਰਦੀਆਂ ਹਨ। ਆਪਣੇ ਸੰਦੇਸ਼ ਵੀ ਕੌਮ ਦੇ ਨਾਂ ਪੜ੍ਹਦੀਆਂ ਹਨ। 5 ਜੂਨ ਦੀ ਰਾਤ ਤੇ ਤੜਕਸਾਰ ਹੀ ਅਕਾਲ ਤਖਤ ਸਾਹਿਬ ਦੇ ਆਲੇ ਦੁਆਲੇ ਥਾਂਵਾਂ 'ਤੇ ਟਾਸਕ ਫੋਰਸ ਆਪਣੇ ਮਿਲੇ ਹੁਕਮਾਂ ਰਾਹੀਂ ਸਭ ਪਾਸੇ ਜੰਗਲੇ ਲਾ ਕੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਹੋਰ ਸਹਿਯੋਗੀ ਸੰਪਰਦਾਵਾਂ ਦੇ ਵੱਖ ਵੱਖ ਟੋਲਿਆਂ ਦੇ ਰੂਪ ਵਿੱਚ ਸਾਰੀਆਂ ਥਾਂਵਾਂ 'ਤੇ ਯਾਤਰੀਆਂ ਵਾਂਗ ਬੈਠ ਜਾਂਦੇ ਹਨ, ਤਾਂ ਜੋ ਭੁਲੇਖਾ ਰਹੇ ਕਿ ਸਭ ਯਾਤਰੀ ਹਨ। ਇਸ ਵਾਰ ਇਨ੍ਹਾਂ ਥਾਂਵਾਂ 'ਤੇ ਕਿਸੇ ਦੂਜੀ ਪਾਰਟੀ, ਜਥੇਬੰਦੀ ਦੇ ਨੁਮਾਇੰਦਿਆਂ ਜਾਂ ਵਰਕਰਾਂ ਨੂੰ ਪੂਰੀਆਂ ਰੋਕਾਂ ਲਾ ਕੇ ਨਾ ਬੈਠਣ ਦਿੱਤਾ ਗਿਆ ਤੇ ਨਾ ਹੀ ਹਰ ਸਾਲ ਵਾਂਗ ਬੋਲਣ ਦਿੱਤਾ ਗਿਆ। ਜੋ ਵਕਤ ਅਨੁਸਾਰ ਵੱਖਰੀ ਥਾਂ

ਕੀਤਾ ਗਿਆ, ਜੋ ਟਕਰਾਓ ਦਾ ਮਾਹੌਲ ਕਮੇਟੀ ਬਣਾਉਣਾ ਚਾਹੁੰਦੀ ਸੀ, ਉਸ ਤੋਂ ਬਚਿਆ ਗਿਆ। ਅਕਾਲ ਤਖਤ ਸਾਹਿਬ ਅੰਦਰ ਜਾ ਕੇ ਨਤਮਸਤਕ ਹੋਣਾ ਅਸੰਭਵ ਸੀ ਕਿਉਂਕਿ ਪੁੱਤਰੀਆਂ 'ਤੇ ਪਹਿਲਾਂ ਹੀ ਵੱਡਾ ਹਜ਼ੂਮ ਖੜ੍ਹਾ ਕਰ ਦਿੱਤਾ ਜਾਂਦਾ ਹੈ, ਜਿਸ ਵਿੱਚੋਂ ਇਸ਼ਾਰੇ ਰੂਪੀ ਵਿਅਕਤੀਆਂ ਨੂੰ ਹੀ ਲੰਘਣ ਦਿੱਤਾ ਜਾਂਦਾ ਹੈ, (ਪੌੜੀਆਂ) ਨੂੰ ਸੀਲ ਕੀਤਾ ਗਿਆ ਸੀ, ਜਿਸ 'ਤੇ ਸਿੱਖ ਜਥੇਬੰਦੀਆਂ ਆਪਣਾ ਸੰਦੇਸ਼ ਜਾਂ ਰੋਸ ਪ੍ਰਗਟਾਉਂਦੀਆਂ ਹਨ। ਇਸ ਵਾਰ ਜਥੇਦਾਰ ਦੇ ਬਹੁਤ ਹੀ ਸੰਖੇਪ ਭਾਸ਼ਣ ਵਿੱਚ ਆਈਲੈਟਸ ਕਰਕੇ ਵਿਦੇਸ਼ਾਂ ਵੱਲ ਭੱਜ ਰਹੀ ਜਵਾਨੀ 'ਤੇ ਚਿੰਤਾ ਪ੍ਰਗਟ ਕੀਤੀ ਗਈ। ਜਥੇਦਾਰ ਨੇ ਆਦੇਸ਼ ਪੜ੍ਹਿਆ ਹੈ ਜਾਂ ਸੰਦੇਸ਼?



**ਆਪਰੇਸ਼ਨ ਬਲੂ ਸਟਾਰ ਦੀ ਵਰੁੰਗ ਮੌਕੇ ਲੰਘੀ 6 ਜੂਨ ਨੂੰ ਅਕਾਲ ਤਖਤ ਵਿਖੇ ਹੋਈ ਝੜਪ ਦੌਰਾਨ ਕੁਝ ਨੌਜਵਾਨ ਕਿਰਪਾਨਾਂ ਲਾਹਿਰਾਉਂਦੇ ਹੋਏ**

ਜਦੋਂ ਕਿ ਲਾਈਨ ਵਿੱਚ ਜਾ ਕੇ ਤੁਸੀਂ ਬਹੁਤ ਅਰਾਮ ਨਾਲ ਮੱਥਾ ਟੇਕ ਸਕਦੇ ਹੋ। ਕਿਉਂਕਿ ਅੰਦਰ ਕਾਫੀ ਥਾਂ ਹੁੰਦਾ ਹੈ, ਜਿਸ ਵਿੱਚੋਂ ਸਹਿਜੇ ਹੀ ਦੂਜੇ ਦਰਵਾਜ਼ੇ ਰਾਹੀਂ ਬਾਹਰ ਜਾਇਆ ਜਾ ਸਕਦਾ ਹੈ। ਦੂਜੀਆਂ ਜਥੇਬੰਦੀਆਂ ਜਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੈਠਣ ਲਈ ਥਾਂ ਨਹੀਂ ਦਿੱਤੀ ਜਾਂਦੀ। ਬਾਹਰ ਨਿਕਲਣ ਸਾਰ ਹੀ ਹੇਠਾਂ ਨੂੰ ਉਤਰਦੇ ਰਸਤੇ

ਪਤਾ ਨਹੀਂ! ਜੇ ਆਦੇਸ਼ ਹੈ ਤਾਂ ਆਪਣੇ ਆਕਿਆਂ ਲਈ ਹੋਣਾ ਚਾਹੀਦਾ ਸੀ, ਜਿਨ੍ਹਾਂ ਨੇ ਪੰਜਾਬ ਦੇ ਇਹ ਹਾਲਾਤ ਬਣਾਏ। ਇਸ ਦੇ ਜ਼ਿੰਮੇਵਾਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਣਾ ਚਾਹੀਦਾ ਸੀ। ਜੇ ਸੰਦੇਸ਼ ਸੀ, ਤਾਂ ਇਨ੍ਹਾਂ ਜਥੇਦਾਰਾਂ ਨੂੰ ਕੌਮ ਰੱਦ ਕਰ ਚੁਕੀ ਹੈ, ਕਿਉਂਕਿ ਅੱਜ ਦੇ ਸੰਦੇਸ਼ ਵੀ ਇਕ ਪਰਿਵਾਰ ਦੀ ਇੱਛਾ ਪੂਰਤੀ ਕਰਦੇ ਹਨ।

ਜੱਗ ਜਾਹਰ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚੋਂ ਕੋਈ ਵੀ ਅਫਸਰ ਨਹੀਂ ਬਣੇਗਾ। ਪੰਜਾਬ ਵਿੱਚ ਯੂ. ਪੀ., ਬਿਹਾਰ ਦੇ ਮਜ਼ਦੂਰ ਅਤੇ ਕੋਰਲਾ ਵਰਗੇ ਸਿੱਖਿਆ ਪ੍ਰਥਮ ਸੂਬੇ ਦੇ ਲੋਕ ਸਿੱਖਿਆ ਪ੍ਰਣਾਲੀ ਦੇ ਮੋਹਰੀ ਹੋਣਗੇ। ਜਥੇਦਾਰ ਸਾਹਿਬ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਈ ਵੱਡੇ ਵਿਦਿਅਕ ਅਦਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਹਨ। ਇਨ੍ਹਾਂ ਵਿਦਿਅਕ ਅਦਾਰਿਆਂ ਦੇ ਕੀ ਰੋਲ ਹਨ? ਅੱਜ ਸਿੱਖ ਵਰਗ ਦੇ ਨੌਜਵਾਨਾਂ ਲਈ ਪਹਿਲਾਂ ਪੜ੍ਹਾਈਆਂ ਹਨ ਜਾਂ ਨੌਕਰੀਆਂ? ਜ਼ਿੰਮੇਵਾਰਾਂ ਨੂੰ ਜਿੰਨੀ ਦੇਰ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੁੰਦਾ, ਉਨ੍ਹੀ ਦੇਰ ਸਭ ਗੱਲਾਂ ਦੇ ਕਤਾਹ ਹਨ।

“ਰਾਜੇ ਸੀਹ ਮੁਕਦਮ ਕੁਤੇ॥ ਜਾਇ ਜਗਾਇਨਿ ਬੈਠੇ ਸੁਤੇ॥” ਇਹ ਸ਼ਬਦ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਤੋਂ ਪੜ੍ਹੇ ਜਾ ਰਹੇ ਹਨ, ਕਿਉਂਕਿ ਇਸ ਵੇਲੇ ਰਾਜ ਭਾਗ ਕੈਪਟਨ ਅਮਰਿੰਦਰ ਸਿੰਘ ਕੋਲ ਹੈ, ਜੋ ਬਾਦਲ ਸਰਕਾਰ ਵੇਲੇ ਮਨੁੱਖ ਸਨ। ਇਹ ਵੀ ਧਾਰਮਿਕ ਅਸਥਾਨਾਂ ਦੀ ਦੁਰਵਰਤੋਂ ਹੈ, ਪੈਸੇ ਅਤੇ ਭ੍ਰਿਸ਼ਟਾਚਾਰ ਤੋਂ ਇਲਾਵਾ।

ਅੱਜ ਪੰਜਾਬ ਦੇ ਹਾਲਾਤ ਅਤੇ ਸਿੱਖਾਂ ਦੀ ਵਹਿ ਗਈ ਸਿਆਸਤ ਚੋਰਾਹੇ 'ਤੇ ਖੜ੍ਹੀ ਹੈ। ਪੰਜਾਬੀਆਂ, ਸਿੱਖਾਂ ਦੇ ਚੁਣੇ ਆਗੂ ਹੀ ਪੰਜਾਬ ਦੇ ਵੈਰੀ ਬਣ ਗਏ ਹਨ। ਸਾਰੇ ਆਪਣਾ ਝੋਲੀ ਬਿਸਤਰਾ ਚੁੱਕ ਦਿੱਲੀ ਨੂੰ ਭੱਜਦੇ ਹਨ। ਅਕਾਲੀ ਫੁਲਾ ਸਿੰਘ ਵਰਗੇ ਜਥੇਦਾਰ ਦੀ ਜਥੇਦਾਰੀ ਜਿਹਾ ਰੁਤਬਾ ਪ੍ਰਾਪਤ ਆਗੂ ਨੂੰ ਕੌਮ ਦੀ ਅਗਵਾਈ ਦਿੱਤੇ ਬਿਨਾਂ ਨਹੀਂ ਕੁਝ ਸਵਾਰਿਆ ਜਾ ਸਕਦਾ। ਸ. ਕੁਪੂਰ ਸਿੰਘ ਵਰਗੇ ਲੀਡਰਾਂ ਦੀ ਸਿੱਖਾਂ ਅਤੇ ਪੰਜਾਬ ਪ੍ਰਤੀ ਸੋਚ ਦਾ ਅੱਗੇ ਆਉਣਾ ਜਰੂਰੀ ਹੈ। ਅੱਜ ਕੁਝ ਕੁ ਲੀਡਰ ਭਵਿੱਖ ਲਈ ਫਿਕਰਮੰਦ ਹਨ, ਪਰ ਉਨ੍ਹੀ ਦੀ ਫਿਕਰਮੰਦੀ ਨੂੰ ਫਿਕਰਪ੍ਰਸਤੀ ਦਾ ਨਾਂ ਦਿੱਤਾ ਜਾ ਰਿਹਾ ਹੈ। ਸਭ ਹੋ ਚੁਕੇ ਹੈਂ ਉਸ ਬੁੜ-ਏ-ਕਾਫ਼ਰ-ਅਦਾ ਕੇ ਸਾਥ, ਰਹਿ ਜਾਏਗੇ ਰਸੂਲ ਹੀ ਬਸ ਅਬ ਖੁਦਾ ਕੇ ਸਾਥ।

ਪੰਜਾਬ ਟਾਈਮਜ਼ ਦੇ 11 ਮਈ 2019 ਦੇ ਅੰਕ ਵਿੱਚ ਪ੍ਰੋ. ਅਵਤਾਰ ਸਿੰਘ ਵੱਲੋਂ “ਸੂਓ-ਮੋਟੋ, ਸੁਆ-ਸਪੋਟੋ ਤੇ ਦੋਧੀਗਿਰੀ” ਵਿੱਚ ਸੁਨਹਿਰੀ ਮੰਦਿਰ, ਦਰਬਾਰ ਸਾਹਿਬ ਬਾਰੇ ਅਤੇ ਪ੍ਰੋ. ਕਸ਼ਮੀਰਾ ਸਿੰਘ ਵੱਲੋਂ ‘ਹਰਿਮੰਦਿਰ’ ਸਾਹਿਬ ਬਾਰੇ ਵਿਚਾਰ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀ ਗਈ ਹੈ, ਬਹੁਤ ਬਹੁਤ ਧੰਨਵਾਦ। ਫੋਜੀ ਨੌਕਰੀ ਦੌਰਾਨ ਕਈ ਸੂਬਿਆਂ ਵਿੱਚ ਕਈ ਸੰਸਥਾਵਾਂ ਦੇ ਆਦਮੀਆਂ ਨਾਲ ਧਾਰਮਿਕ ਵਿਚਾਰਾਂ ਕਰਦਿਆਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਜਦੋਂ ਵੀ ਮੈਂ ਸਿੱਖਾਂ ਦੇ ਧਾਰਮਿਕ ਕੇਂਦਰੀ ਸਥਾਨ ਹਰਿਮੰਦਿਰ ਸਾਹਿਬ, ਅੰਮ੍ਰਿਤਸਰ ਦੀ ਫੋਟੋ 'ਤੇ ਅਸਲੀ ਨਾਂ ਦੀ ਥਾਂ ਗੋਲਡਨ ਟੈਂਪਲ, ਅੰਮ੍ਰਿਤਸਰ ਲਿਖਿਆ ਵੇਖਦਾ ਤਾਂ ਮੇਰੇ ਮਨ ਦੇ ਕਿਸੇ ਕੋਨੇ ਵਿੱਚ ਹਮੇਸ਼ਾ ਇਕ ਸ਼ੰਕਾ ਤੇ ਡਰ ਜਿਹਾ ਬਣਿਆ ਰਹਿੰਦਾ। ਜੇ ਮੇਰੇ ਪਾਸੋਂ ਕੋਈ ਪੁੱਛ ਲਵੇ-ਕੀ ਸਿੱਖਾਂ ਦਾ ਅਕਾਲ ਪੁਰਖ, ਵਾਹਿਗੁਰੂ, ਰੱਬ ਸੋਨੇ ਦੇ ਮੰਦਿਰਾਂ ਵਿੱਚ ਰਹਿੰਦਾ ਹੈ? ਬਾਬੇ ਨਾਨਕ ਦਾ ਰੱਬ ਤਾਂ ਹਰ ਇਨਸਾਨ ਵਿੱਚ ਵਸਦਾ ਹੈ। ਖਾਸ ਤੌਰ 'ਤੇ ਅਮੀਰ ਸਿੱਖਾਂ ਨੇ ਬੜੇ ਮਾਣ ਅਤੇ ਟੌਹਰ ਨਾਲ ਵੱਡੀਆਂ ਵੱਡੀਆਂ ਫੋਟੋਆਂ ਘਰਾਂ ਦੀ ਸਜਾਵਟ ਲਈ ਲਾਈਆਂ ਹਨ। ਇਹ ਤਾਂ ਹੋਣਾ ਹੀ ਸੀ, ਜਿਸ ਬਾਰੇ ਪ੍ਰੋ. ਅਵਤਾਰ ਸਿੰਘ ਨੇ ਲਿਖਿਆ ਹੈ।

## ਸੁਨਹਿਰੀ ਮੰਦਿਰ: ਹਰਿਮੰਦਿਰ

ਥਾਂ ਜਾਂ ਕਹਿ ਲਵੋ ਸਰੀਰ ਜਿਸ ਵਿੱਚ ਰੱਬ ਵਸਦਾ ਹੈ, ਹਰਿ ਵਸਦਾ ਹੈ। ਸਰੀਰ ਹੈ ਤਾਂ ਮਨ ਹੈ, ਤਾਂ ਹੀ ਤਾਂ ਕਹਿੰਦੇ ਹਨ, “ਮਨ ਤੂੰ ਜੋਤ ਸਰੂਪ ਹੈ॥” ਲਓ ਜੀ, ਨਾਮਕਰਨ ਹੋ ਗਿਆ,



‘ਹਰਿਮੰਦਿਰ’ ਫਿਰ ਗੁਰੂ ਸਾਹਿਬ ਦੀ ਵਿਚਾਰ ਹੋਵੇਗੀ ਕਿ ਇਸ ਦੁਨੀਆਂ ਦੇ ਲੋਕ ਮੱਥਾ ਟੇਕਣ ਦੇ ਆਦੀ ਹਨ, ਉਸ ਵਕਤ ਮੇਰੇ ਵਰਗੇ ਕਈ ਸੋਚਦੇ ਹੋਣਗੇ ਕਿ ਮੰਦਿਰ ਵਿੱਚ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਲੱਗੇਗੀ? ਵੈਸੇ ਸੁਣਦੇ ਹਾਂ, 1905 ਦੇ ਕਰੀਬ ਮਹੰਤਾਂ ਨੇ ਪਰਿਕਰਮਾ ਵਿੱਚ ਮੂਰਤੀਆਂ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਹੋਰ ਤਾਂ ਹੋਰ, ਮੈਂ ਵੀ ਬਚਪਨ ਵਿੱਚ ਕਰਤਾਰਪੁਰ, ਜਲੰਧਰ ਕਈ ਮੱਸਿਆ ਜਾਂ ਪੁਨਿਆ ਬਿਆਸ ਦਰਿਆ ਲਾਗੇ ਪੈਦਲ/ਟਾਂਗੇ 'ਤੇ ਆ ਕੇ ਨਹਾਤਾ। ਬਾਬੇ ਨਾਨਕ ਦੇ ਇਕ ਪਾਸੇ ਬਾਲਾ ਚੌਰ ਫਤੀ ਦੂਸਰੇ ਪਾਸੇ ਮਰਦਾਨਾ ਰਬਾਬ ਲਈ ਤਿੰਨਾਂ ਦੀ ਕਾਫੀ ਵੱਡੀ ਸੁਨਹਿਰੇ ਰੰਗ ਦੀ ਮੂਰਤੀ, ਜੋ ਪਿੱਤਲ ਦੀ ਬਣੀ ਸੀ, ਨੂੰ ਮੱਥਾ ਟੇਕਦਾ। ਬਾਹਰ ਪੰਡਾਲ ਵਿੱਚ ਆ ਕੇ ਵਾਰਾਂ ਸੁਣਦਾ। ਬਾਬਾ ਬਕਾਲਾ ਸਾਹਿਬ ਵੀ ਜਾਂਦੇ, ਪਰ ਕਰਤਾਰਪੁਰ ਨਾਲੋਂ ਬਹੁਤ ਫਰਕ ਸੀ। ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ, ਸਹਿਯੋਗ ਲਿਆ ਭਾਈ ਗੁਰਦਾਸ ਅਤੇ ਬਾਬਾ ਬੁੱਢਾ ਜੀ ਦਾ। ਬਣੇ ਹੋਏ ਹਰਿਮੰਦਿਰ ਦੀ ਇਮਾਰਤ ਵਿੱਚ 1604 ਈ:

ਨੂੰ ਆਦਿ ਗ੍ਰੰਥ ਪ੍ਰਕਾਸ਼ ਕਰਕੇ ਸੰਗਤਾਂ ਨੂੰ ਦਸ ਦਿੱਤਾ, “ਇਹ ਹੈ ਨਾਨਕ ਨਾਮ ਦਾ ਜਹਾਜ਼।” ਰੱਬੀ ਬਾਣੀ ਦੇ ਗੀਤ ਗਾਓ ਅਤੇ ਅਧਿਆਤਮਕ ਗਿਆਨ ਪ੍ਰਾਪਤ ਕਰੋ। ਪਵਿੱਤਰ ਗ੍ਰੰਥ ਨੂੰ ਮੱਥਾ ਟੇਕੋ ਅਤੇ



ਅਰਦਾਸਾਂ ਕਰੋ। ਦੁਨੀਆਂ ਵਿੱਚ ਸਿੱਖਾਂ ਦਾ ਕੇਵਲ ਇੱਕੋ ਇੱਕ ਹਰਿਮੰਦਿਰ ਸਾਹਿਬ ਹੈ, ਬਾਕੀ ਸਭ ਵੱਡੇ ਛੋਟੇ ਗੁਰਦੁਆਰੇ ਹਨ। ‘ਆਦਿ ਗ੍ਰੰਥ’ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਨੌਵੇਂ ਗੁਰੂ ਜੀ ਦੀ ਬਾਣੀ ਸ਼ਾਮਲ ਕਰਕੇ ਗੁਰਗੱਦੀ ਬਖਸ਼ੀ ਅਤੇ ਕਿਹਾ, ਅੱਜ ਤੋਂ

ਸਿੱਖਾਂ ਦਾ ਗੁਰੂ, ਗੁਰੂ ਗ੍ਰੰਥ ਸਾਹਿਬ ਹੈ। ਜਿਸ ਇਮਾਰਤ ਵਿੱਚ ਮਹਾਰਾਜ ਦਾ ਪ੍ਰਕਾਸ਼ ਹੁੰਦਾ ਹੈ, ਉਹ ਹੀ ਗੁਰਦੁਆਰਾ ਕਹਾਉਂਦਾ ਹੈ।

ਗੋਲਡਨ ਟੈਂਪਲ: ਮੁਗਲਾਂ ਵੱਲੋਂ ਹਿੰਦੁਸਤਾਨ ਤੋਂ ਲੁਟਿਆ ਸੋਨਾ ਮਹਾਰਾਜਾ ਰਣਜੀਤ ਸਿੰਘ ਵਾਪਸ ਲੈ ਕੇ ਆਏ ਅਤੇ ਧਾਰਮਿਕ ਸਥਾਨਾਂ ਨੂੰ ਵੰਡਿਆ। ਸੋਨੇ ਦੇ ਪੱਤਰੇ ਬਣਾ ਕੇ ਜਿਉਂ ਹੀ ਹਰਿਮੰਦਿਰ ਸਾਹਿਬ ਦੀ ਇਮਾਰਤ 'ਤੇ ਲਾਏ ਤਾਂ ਸੋਨੇ ਰੰਗੀਆਂ ਸੁਨਹਿਰੀ ਝਲਕਾਂ ਪੈਣੀਆਂ ਸ਼ੁਰੂ ਹੋ ਗਈਆਂ। ਅੰਗਰੇਜ਼ ਆਏ, ਉਨ੍ਹਾਂ ਵੇਖਦਿਆਂ ਆਖਿਆ, “ਵਾਓ! ਗੋਲਡਨ ਟੈਂਪਲ।” ਫਿਰ ਕੀ ਸੀ, ਅਸਾਂ ਸਭਨਾਂ ਗੋਲਡਨ ਟੈਂਪਲ ਕਹਿਣਾ ਸ਼ੁਰੂ ਕਰ ਦਿੱਤਾ। ਗਲਤੀ ਆਪਣੀ ਸਿੱਖ ਕੌਮ ਦੀ ਹੈ, ਜਿਨ੍ਹਾਂ ਨੇ ਬਿਨਾਂ ਸੋਚੇ ਸਮਝੇ ਗੋਲਡਨ ਟੈਂਪਲ ਦੀਆਂ ਤਸਵੀਰਾਂ ਬਣਨ ਦਿੱਤੀਆਂ ਤੇ ਫਿਰ ਸਭ ਜਗ੍ਹਾ ਲਾ ਵੀ ਲਈਆਂ। ਕਿੰਨਾ ਚੰਗਾ ਹੁੰਦਾ ਜੇ ਆਪਾਂ ਸਿੱਖ ਇਤਿਹਾਸ ਨਾ ਜਾਣਨ ਵਾਲਿਆਂ ਨੂੰ ਦੱਸਦੇ, “ਨਾ ਭਾਈ, ਟੈਂਪਲ ਆਫ ਗੋਡ ਕਰੋ, ਇਸ ਦੀ ਦਿੱਖ ਭਾਵੇਂ ਸੁਨਹਿਰੀ ਹੈ।”

ਦਰਬਾਰ ਸਾਹਿਬ: ਰਾਜੇ ਮਹਾਰਾਜੇ ਜਨਤਾ ਦਾ ਸੁਖ ਦੁੱਖ ਸੁਣਨ ਵਾਸਤੇ ਦਰਬਾਰ ਸਜਾਉਂਦੇ। ਰਾਜਾ ਉੱਚੇ ਸਿੰਘਾਸਨ 'ਤੇ ਛੱਤਰ ਥੱਲੇ ਬੈਠਦਾ ਤੇ ਚੋਰ ਕਰਵਾਉਂਦਾ, ਵਜ਼ੀਰ ਬੋੜ੍ਹਾ ਨੀਵੇਂ ਸੱਜੇ ਖੱਬੇ ਜਾਂ ਸਾਹਮਣੇ ਬੈਠਦੇ ਅਤੇ ਲੋਕ ਜਮੀਨ 'ਤੇ

### ਵਿਚਾਰ ਚਰਚਾ

ਬੈਠਦੇ। ਇਹ ਵਰਤਾਰਾ ਅੰਗਰੇਜ਼ਾਂ ਵੇਲੇ ਵੀ ਰਿਹਾ। ਆਜ਼ਾਦੀ ਤੋਂ ਬਾਅਦ ਫੌਜ ਵਿੱਚ ਹਰ ਮਹੀਨੇ ਕੰਪਨੀ ਦਰਬਾਰ, ਹਰ ਤਿੰਨ ਮਹੀਨੇ ਬਾਅਦ ਬਟਾਲੀਅਨ/ਰੈਜੀਮੈਂਟ ਦਰਬਾਰ ਹੁੰਦੇ। ਤਰੀਕਾ ਪੁਰਾਣਾ ਹੀ, ਚੌਰਦਾਰ ਦੀ ਥਾਂ ਸੱਜੇ ਖੱਬੇ ਗਾਰਡ ਖਲੋਂਦੇ। ਸੀ.ਓ. ਸਟੇਜ 'ਤੇ, ਅਫਸਰ ਜੇ.ਸੀ.ਓ. ਕੁਰਸੀਆਂ ਉੱਤੇ ਅਤੇ ਬਾਕੀ ਤਰਪਾਲ 'ਤੇ। ਕਾਰਵਾਈ ਪੁਰਾਣੀ ਚਲ ਰਹੀ ਹੈ, ਪਰ 1980 ਤੋਂ ਦਰਬਾਰ ਸ਼ਬਦ ਦੀ ਥਾਂ ਸੈਨਿਕ ਸੰਮੇਲਨ ਸ਼ਬਦ ਦੀ ਵਰਤੋਂ ਹੁੰਦੀ ਹੈ।

ਗੁਰੂ ਗ੍ਰੰਥ ਸਾਹਿਬ ਕਿਸੇ ਰਾਜੇ ਮਹਾਰਾਜੇ ਨਾਲੋਂ ਘੱਟ ਨਹੀਂ, ਸਿੱਖਾਂ ਦਾ ਸੰਬੋਧਨੀ ਸ਼ਬਦ ਵੀ ਮਹਾਰਾਜ ਹੈ। ਸਟੇਜ ਉੱਚੀ, ਉਪਰ ਚੰਦੋਆ/ਚਾਨਣੀ, ਪੀੜ੍ਹੇ ਉਪਰ ਸੁੰਦਰ ਰੁਮਾਲਿਆਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ। ਇਕ ਸੇਵਾਦਾਰ ਚੌਰ ਦੀ ਸੇਵਾ ਕਰਦਾ ਹੈ। ਥੋੜ੍ਹਾ ਨੀਵੇਂ ਸਟੇਜ 'ਤੇ ਮਹਾਰਾਜ ਦੇ ਵਜ਼ੀਰ ਕੀਰਤਨ ਕਰਦੇ ਹਨ। ਅੱਗੇ ਦਰੀਆਂ ਉਪਰ ਸੰਗਤ ਬੈਠਦੀ ਹੈ। ਇਹ ਹੈ, ਮਹਾਰਾਜ ਦਾ ਦਰਬਾਰ।

ਇਹ ਤਾਂ ਕਹਿਣਾ ਹੀ ਬਣਦਾ ਹੈ, ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਦਰਬਾਰ ਸਾਹਿਬ ਸ੍ਰੀ ਪਟਨਾ ਸਾਹਿਬ...। ਹਰਿਮੰਦਿਰ ਸਾਹਿਬ ਇਕ ਹੀ ਹੈ। ਅੰਗਰੇਜ਼ੀ ਵਿੱਚ ‘ਟੈਂਪਲ ਆਫ ਗੋਡ।’

—**ਭਜਨ ਸਿੰਘ ਸਿਨਸਿਨੈਟੀ**  
ਫੋਨ: 513-498-3907

ਗਜ਼ਲ

ਜ਼ੁਲਮ ਜਦੋਂ ਅਸਮਾਨ 'ਤੇ ਚੜ੍ਹਦੇ, ਲਿਖਦੀ ਹਾਂ ਮੈਂ। ਸੱਚ ਜਦੋਂ ਖੁੰਦਰਾਂ ਵਿੱਚ ਵੜਦੇ, ਲਿਖਦੀ ਹਾਂ ਮੈਂ।	ਦਿਲ ਵਿੱਚ ਕਾਲਖ, ਹਵਸ ਅੱਖਾਂ ਵਿੱਚ ਲੈ ਕੇ ਬੰਦਾ ਜਦੋਂ ਪਰਾਏ ਘਰ ਜਾ ਵੜਦੇ, ਲਿਖਦੀ ਹਾਂ ਮੈਂ।
ਬੂਠ ਦੇ ਬੰਡੇ ਬੂਲਣ ਜਦ ਅਸਮਾਨ ਉੱਤੇ ਸੱਚ ਜਦੋਂ ਦੇਗਾਂ ਵਿੱਚ ਕੜ੍ਹਦੇ, ਲਿਖਦੀ ਹਾਂ ਮੈਂ।	ਚੋਰ, ਠੱਗ ਤੇ ਬੇਈਮਾਨ ਜਦ ਲੀਡਰ ਬਣ ਕੇ ਸੱਚ ਦੇ ਮੂੰਹ 'ਤੇ ਜੰਦਰਾ ਜੜ੍ਹਦੇ, ਲਿਖਦੀ ਹਾਂ ਮੈਂ।
ਚੰਦੂ ਬੇਈਮਾਨ ਜਿਹੇ ਪ੍ਰਿਥੀਏ ਨਾਲ ਮਿਲਦੇ ਗੁਰੂ ਅਰਜਨ ਜਦ ਤਵੀ 'ਤੇ ਸੜ੍ਹਦੇ, ਲਿਖਦੀ ਹਾਂ ਮੈਂ।	ਸੱਚੇਆਮ ਪ੍ਰਚਾਰਕ ਰੱਬ ਨੂੰ ਵੇਚੀ ਜਾਵਣ ਸਿੰਘ ਜਦੋਂ ਗੋਲਕ ਲਈ ਲੜਦੇ, ਲਿਖਦੀ ਹਾਂ ਮੈਂ।
ਮਾਸੂਮਾਂ ਦੀ ਰੱਤ ਵਿੱਚ ਜ਼ਾਲਮ ਜਦੋਂ ਨਹਾ ਕੇ ਧਰਮ ਦੇ ਨਾਂ 'ਤੇ ਕਲਮਾ ਪੜ੍ਹਦੇ, ਲਿਖਦੀ ਹਾਂ ਮੈਂ।	ਕਿੱਜ ‘ਸੁਰਜੀਤ’ ਬੁਢਾਵਾਂ ਮੈਂ ਪੰਜਾਬ ਆਪਣਾ ਹਰ ਕੋਈ ਦੋਸ਼ ਜਦੋਂ ਦੂਜੇ ਸਿਰ ਮੜ੍ਹਦੇ, ਲਿਖਦੀ ਹਾਂ ਮੈਂ। — <b>ਬੀਬੀ ਸੁਰਜੀਤ ਕੌਰ ਸੈਕਰਮੈਂਟੋ</b>

ਧੰਨ ਧੰਨ ਗੁਰੂ ਅਰਜਨ ਦੇਵ ਜੀ ਨੇ ਨਾਂ ਰਖਿਆ, ਹਰਿ ਮੰਦਿਰ-ਹਰਿ ਕਾ ਮੰਦਿਰ। ਇਹ ਸ਼ਬਦ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਵਿੱਚ ਆਇਆ ਹੈ। ਹਰਿ ਦਾ ਮਤਲਬ ਪਰਮਾਤਮਾ, ਮੰਦਿਰ ਦਾ ਮਤਲਬ ਘਰ, ਟਿਕਾਣਾ, ਰਹਿਣ ਦੀ

### ਆਸ਼ਕ ਭੌਰ ਫਕੀਰ ਕਿ ਨਾਗ ਕਾਲਾ

# ਜਸਵੰਤ ਸਿੰਘ ਕੰਵਲ ਮੇਰਾ ਕੀ ਲਗਦਾ ਹੈ...

ਸਿਰਲੇਖ ਦੀ ਉਤਲੀ ਸਤਰ ਹੀਰ ਵਾਰਿਸ ਸ਼ਾਹ 'ਚ ਇੰਜ ਦਿੱਤੀ ਹੋਈ ਹੈ: 'ਆਸ਼ਕ ਭੌਰ ਫਕੀਰ ਤੇ ਨਾਗ ਕਾਲੇ, ਬਾਝ ਮੰਤਰੋਂ ਮੂਲ ਨਾ ਕੀਲੀਏ ਜੀ।' ਜਸਵੰਤ ਸਿੰਘ ਕੰਵਲ ਦੀ ਜਾਨ ਇਸ ਕਿਤਾਬ ਵਿਚੋਂ ਲੱਭ ਜਾਂਦੀ ਹੈ। ਇਸ ਦੇ ਪਾਤਰ, ਉਨ੍ਹਾਂ ਦੇ ਆਪਸੀ ਬੋਲ-ਕੁਬੋਲ ਅਤੇ ਵਾਰਿਸ ਦੇ ਬਿਆਨ ਦੀ ਰਵਾਨੀ ਨੇ ਕੰਵਲ ਦੀ ਲਿਖਤ ਨੂੰ ਸਿੱਧਾ-ਸਿੱਧਾ ਫੂਹਿਆ ਹੈ। ਉਸ ਦੇ ਕਿਰਦਾਰ ਦੀ ਬਣਤਰ ਉੱਤੇ ਵੀ ਹੋਰਨਾਂ ਅਨੁਭਵਾਂ ਅਤੇ ਪੂਰਨਿਆਂ ਦੇ ਅਸਰ ਦੇ ਨਾਲ-ਨਾਲ ਹੀਰ ਵਾਰਿਸ ਦੇ ਵੈਰਾਗ-ਵੇਗ-ਵਿਵੇਕ ਦਾ ਡੂੰਘਾ ਹਲ ਵਾਹਿਆ ਗਿਆ ਹੈ। ਹੀਰ ਉਸ ਦੇ ਲਗਭਗ ਹਿਫਜ਼ (ਯਾਦ) ਹੈ। ਅਕਸਰ ਮੇਰੇ ਨਾਲ ਵਾਰਤਾ ਕਰਦਿਆਂ, ਲਾਡ ਨਾਲ ਡਾਟਦਿਆਂ ਉਹ ਮੈਨੂੰ ਸਹਿਤੀ ਦੇ ਮੂੰਹੋਂ ਬੈਰ ਮੰਗਣ ਆਏ ਰਾਝੇ ਜੋਗੀ ਨਾਲ ਦਸਤਪੰਜਾ ਲੈਣ ਦੇ ਮੌਕੇ ਦੀਆਂ ਸਤਰਾਂ ਕਹਿੰਦੇ ਹਨ,



**ਸੁਮੇਲ ਸਿੰਘ ਸਿੱਧੂ**  
ਫੋਨ: 91-94649-84010

ਬਿਲਕੁਲ ਨਾਟਕੀ ਉਚਾਰ ਨਾਲ ਅਭਿਨੈ ਦੀ ਮੁਦਰਾ ਵਿਚ: 'ਅਨੀ' ਉਠ ਕੇ ਭਾਬੀਏ ਬੈਰ ਘੱਤੀ, ਵਾਹ ਪੈ ਗਿਆ ਈ

**ਪੰਜਾਬੀ ਸਾਹਿਤ ਜਗਤ ਦੇ ਖੱਬੀਪਾਨ ਲਿਖਾਰੀ ਜਸਵੰਤ ਸਿੰਘ ਕੰਵਲ ਨੇ ਆਪਣੀ ਹਯਾਤੀ ਦੇ ਸੌ ਵਰ੍ਹੇ ਮੁਕੰਮਲ ਕਰ ਲਏ ਹਨ। ਪਾਠਕਾਂ ਦੀਆਂ ਕਈ ਪੀੜ੍ਹੀਆਂ ਉਨ੍ਹਾਂ ਦੇ ਸਾਹਿਤਕ ਜਲੌਅ ਦੇ ਅਸਰ ਹੇਠ ਰਹੀਆਂ ਹਨ। ਉਨ੍ਹਾਂ ਦੇ ਦੋਹਰੇ ਅਤੇ ਚਰਚਿਤ ਚਿੰਤਕ ਸੁਮੇਲ ਸਿੰਘ ਸਿੱਧੂ ਨੇ ਇਸ ਲੇਖ ਦੇ ਬਹਾਨੇ ਕੰਵਲ ਦੇ ਸਾਹਿਤਕ ਕੰਦ ਅਤੇ ਜ਼ਿੰਦਗੀ ਬਾਰੇ ਗਹਿਰ-ਗੰਭੀਰ ਗੱਲਾਂ ਕੀਤੀਆਂ ਹਨ। -ਸੰਪਾਦਕ**

ਲਈ ਇਨ੍ਹਾਂ ਗਾਇਕਾਂ ਨੂੰ ਸੁਣਨ ਦਾ ਬਹਾਨਾ ਬਣਦਾ ਚਲਾ ਗਿਆ। ਵਿਚ-ਵਿਚ ਮਾਓ, ਲੈਨਿਨ, ਮਾਰਕਸ ਆਦਿ ਨਾਂ ਵੀ ਸੁਣਨ ਨੂੰ ਮਿਲਦੇ। ਮੇਰਾ ਖਿਆਲ ਹੈ ਕਿ ਮੇਰੇ ਕੋਲ ਬਟਾਲਿਉਂ ਕਿਸੇ ਸਾਹਿਤਕ ਸਮਾਗਮ 'ਤੇ ਲੱਗੀ ਪੁਸਤਕ ਪ੍ਰਦਰਸ਼ਨੀ 'ਚੋਂ ਲੈਨਿਨ ਦੇ ਚਿਹਰੇ ਦਾ ਫੋਟਾ ਜਿਹਾ ਸੋਵੀਨਾਰ ਲੈ ਕੇ ਬਾਪੂ ਜੀ ਹੀ ਆਏ ਸਨ। ਪੰਜਾਬ ਵਿਚ ਵਰਤਣ ਜਾ ਰਹੀ ਹਿੰਸਾ ਦੀ ਦੇਗ ਤੋਂ ਪਹਿਲੇ ਦਿਨ ਕਿੰਨੇ ਹੁਸੀਨ ਸਨ: ਕਾਦੀਆਂ ਦਾ ਮੋਹ, ਕੰਵਲ ਦੀ ਦੇਸੀ ਸਾਇਸਤਗੀ ਨਾਲ ਗੁੰਨੀ ਹੋਈ ਗੁਫਤਾਰ ਦੀ ਲਰਜ਼ਿਸ਼, ਬਚਪਨ ਦੀਆਂ ਖੇਡਾਂ, ਮਸਤੀਆਂ, ਝਿੜਕਾਂ ਦੀ ਚਾਸ਼ਣੀ ਨੂੰ ਮੇਰੇ ਲਈ ਤਾਂ ਸਮੇਂ ਨੇ ਡੰਗ ਲਿਆ ਸੀ।

ਮੇਰੇ ਪਹਿਲੇ ਮੁਰਸ਼ਦ ਮੇਰੇ ਮਾਤਾ ਜੀ ਸਨ, ਜਿਨ੍ਹਾਂ ਨੇ ਕਿਤਾਬਾਂ ਪੜ੍ਹਨ ਲਈ ਮੈਨੂੰ ਤਿਆਰ ਕੀਤਾ। ਬਾਟਨੀ ਦੀ ਐਮ.ਐਸ.ਸੀ. ਹੋਣ ਦੇ ਬਾਵਜੂਦ ਉਹ ਰੂਸੀ, ਫਰਾਂਸੀਸੀ, ਪੰਜਾਬੀ, ਅੰਗਰੇਜ਼ੀ, ਜਰਮਨ ਸਾਹਿਤ ਦੇ ਗੁਣੀ ਪਾਠਕ ਸਨ। ਘਰ ਵਿਚ ਮਾਪਿਆਂ ਨੂੰ ਅਖਬਾਰ ਜਾਂ ਕਿਤਾਬ ਪੜ੍ਹਦਾ ਦੇਖਣਾ ਮੇਰੇ ਲਈ ਬੜੀ ਰੋਚਕ ਖੇਡ ਸੀ। ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਜਾਂ ਨੀਝ ਨਾਲ ਪੜ੍ਹਨ ਦਾ ਅਭਿਆਸ ਅਚੰਭਾ ਭਰ ਦਿੰਦਾ। ਮੈਨੂੰ ਲਗਦਾ ਕਿ ਕਿਤਾਬਾਂ ਹੀ ਛੇਤੀ-ਛੇਤੀ ਵੱਡੇ ਹੋਣ ਦਾ ਰਾਹ ਹੈ।

'ਪੰਜਾਬੀ ਟ੍ਰਿਬਿਊਨ' ਸ਼ੁਰੂ ਹੀ ਹੋਇਆ ਸੀ ਸਾਇਦ, ਤੇ ਮੈਂ ਪੰਜ ਕੁ ਸਾਲ ਦੇ ਨੇ ਹਠ ਨਾਲ ਅਖਬਾਰ ਪੜ੍ਹਨਾ ਸ਼ੁਰੂ ਕੀਤਾ। ਢੁੱਡੀਕੇ ਗਏ ਹੁੰਦੇ ਤਾਂ ਉਥੇ ਜਿਵੇਂ ਕਿਤਾਬਾਂ, ਰਸਾਲਿਆਂ, ਚਿੱਠੀਆਂ ਦੇ ਗਹੀਰੇ ਲੱਗੇ ਹੋਣ ਦਾ ਮਾਹੌਲ ਰਹਿੰਦਾ। ਨਾਨੀ ਜੀ ਤੋਂ ਲੈ-ਦੇ ਸਾਰਾ ਪਰਿਵਾਰ ਕਿਤੇ-ਕਿਤੇ ਬੈਠਾ ਕੁਝ ਨਾ ਕੁਝ ਪੜ੍ਹਦਾ ਰਹਿੰਦਾ। ਫਿਰ ਚਾਣਚੱਕ ਕੱਈ ਆਟੇ ਦਾ ਕਤਾਹ ਬਣਾਉਣ ਦੀ ਗੱਲ ਕਰਦਾ ਤੇ 'ਗੁਲਸ਼ਨ ਦਾ ਕਾਰੋਬਾਰ' ਸ਼ੁਰੂ ਹੋ ਜਾਂਦਾ।

ਅਜਿਹੇ ਹੀ ਕਿਸੇ ਦਿਨ ਮੈਂ ਕੋਈ ਕਿਤਾਬ ਚੁੱਕ ਕੇ ਉਲਟਣ-ਪਲਟਣ ਲੱਗਾ। ਪਿਛਲੇ ਕਵਰ 'ਤੇ ਬਾਪੂ ਜੀ ਵਰਗੇ ਕਿਸੇ ਬੰਦੇ ਦੀ ਤਸਵੀਰ ਦੇਖ ਮਾਤਾ ਜੀ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਕੋਈ ਬਾਪੂ ਜੀ ਵਰਗਾ ਨਹੀਂ ਸਗੋਂ ਸਾਖਸ਼ਾਤ ਬਾਪੂ ਜੀ ਹਨ ਤੇ ਇਹ ਨਾਵਲ ਉਨ੍ਹਾਂ ਨੇ ਲਿਖਿਆ ਹੈ।

ਮੈਂ ਹੋਰਨਾਂ 'ਚੋਂ ਗੁਜ਼ਰਦਾ ਅਕਹਿ ਅਨੰਦ ਵਿਚ ਆ ਗਿਆ। ਮੂੰਹ ਖੁੱਲ੍ਹਾ ਰਹਿ ਗਿਆ। ਮੇਰੇ ਹੱਥ ਵਿਚ ਕਸ ਕੇ ਫੜੀ ਹੋਈ ਕਿਤਾਬ ਕੰਬੀ ਜਾ ਰਹੀ ਸੀ। ਮੈਂ ਚੁੱਪ-ਚਾਪ ਕਿਸੇ ਖੂਜੇ ਨੂੰ ਤੁਰ ਪਿਆ ਅਤੇ 'ਮਨੁੱਖਤਾ' ਨਾਵਲ ਪੜ੍ਹਨਾ ਸ਼ੁਰੂ ਕੀਤਾ। ਕਿਤਾਬਾਂ ਦੀ ਕਦਰ ਪਹਿਲੋਂ ਈ ਸੀ, ਹੁਣ ਤਾਂ ਕਿਤਾਬਾਂ ਲਿਖਣ ਵਾਲਾ ਬੰਦਾ ਵੀ ਮਿਕਨਾਤੀਸ ਵਾਂਗ ਮੈਨੂੰ ਕੀਲ ਲੈਣ ਵਾਲਾ ਬਾਪੂ ਜੀ ਹੀ ਸੀ। ਸੋ, ਮੇਰੀਆਂ ਕਈ ਰੀਝਾਂ ਇਕੋ ਬੰਦੇ ਵਲ ਸੇਧਤ ਹੁੰਦੀਆਂ ਤੁਰੀਆਂ ਗਈਆਂ। ਬਚਪਨ ਦੇ ਉਨ੍ਹੀ ਦਿਨੀਂ ਭੁੱਖ-ਪਿਆਸ, ਧੁੱਪ-ਛਾਂ ਤਾਂ ਪਹਿਲਾਂ ਹੀ ਮੈਨੂੰ ਨਾ ਲਗਦੀ, ਹੁਣ ਤਾਂ ਕਿਤਾਬਾਂ ਨੇ ਪੂਰੀ ਤਰ੍ਹਾਂ ਮੈਨੂੰ ਅਗਵਾ ਹੀ ਕਰ ਲਿਆ। ਇਥੋਂ ਤੱਕ ਕਿ ਬਾਕੀ ਪਰਿਵਾਰ ਨਾਲ ਬਹੁਤੀ ਗੱਲਬਾਤ ਵੀ ਮੈਨੂੰ ਚੰਗੀ ਨਾ ਲੱਗਦੀ।

ਢੁੱਡੀਕੇ ਤੋਂ ਤੁਰਿਆ ਸਬਦਾਂ, ਵਿਚਾਰਾਂ, ਬਹਿਸਾਂ ਦਾ ਅਦਬ ਕੰਵਲ ਦੀਆਂ ਬੋਟੀਆਂ-ਮੇਰੀ ਮਾਂ ਤੇ ਮਾਸੀਆਂ ਰਾਹੀਂ ਸਾਡੇ ਪਰਿਵਾਰਾਂ ਵਿਚ ਡੂੰਘਾ ਬੀਜਿਆ ਹੋਇਆ ਹੈ। ਕੰਵਲ ਪਰਿਵਾਰ ਦੀ

ਵੱਡੀ ਸਾਂਝ ਇਸ ਸ਼ਬਦ-ਸੰਸਾਰ ਦੀਆਂ ਰਮਜਾਂ ਦੇ ਇਹਤਰਾਮ ਵਿਚ ਦਿਸਦੀ ਹੈ, ਮਨੁੱਖ-ਮਿੱਤਰ ਸਾਹਿਤ ਨਾਲ ਜੁੜੀ ਹੋਈ ਇਹ ਵਿਚਾਰਧਾਰਕ ਨਾਤੇਦਾਰੀ ਵੱਧ ਹੈ, ਰਵਾਇਤੀ ਘੱਟ। ਬਾਪੂ ਜੀ ਇਸ ਤਰ੍ਹਾਂ ਇਸ ਬਣਤਰ ਦੇ ਸਿਰਜਣਹਾਰੇ ਹਨ। ਸੋ, ਪਰਿਵਾਰ ਵਿਚ ਉਨ੍ਹਾਂ ਦਾ ਅਦਬ ਕਿਸੇ ਪੀਰ-ਫਕੀਰ ਤੋਂ ਘੱਟ ਨਹੀਂ ਹੈ।

'ਜੰਗਲ ਦੇ ਸ਼ੇਰ', 'ਸੂਰਮੇ', 'ਹੁਨਰ ਦੀ ਜਿੱਤ', 'ਮੂਮਲ' ਅਤੇ ਹੋਰ ਨਾਵਲਾਂ ਨੂੰ ਫਿਰ ਮੈਂ ਘੁਣ ਵਾਂਗ ਲੱਗ ਗਿਆ। ਵੱਡਾ ਹੋਣ-ਦਿਸਣ ਦੀ ਚਾਹਨਾ ਨਾਲ ਬਾਪੂ ਜੀ ਦੀਆਂ ਨਜ਼ਰਾਂ ਵਿਚ ਹੋਰ ਪਰਵਾਨ ਚੜ੍ਹਨ ਦਾ ਖਬਰ ਜਿਹਾ ਹੋ ਗਿਆ। ਕੋਠੀ ਜਾਂਦਾ ਤਾਂ ਉਥੇ ਲੱਗੀਆਂ ਯੂਰਪੀ ਪੇਟਿੰਗ, ਸਕੈੱਚ, ਬੁੱਤ ਜਾਂ ਤਸਵੀਰਾਂ ਦੀ ਦੁਨੀਆਂ ਕੀਲ ਲੈਂਦੀ। ਕੰਵਲ ਦਾ ਲਿਖਣ ਵਾਲਾ ਗੱਤਾ ਕਾਗਜ਼ਾਂ ਨਾਲ ਡਟਿਆ ਹੁੰਦਾ। ਮੈਂ ਡਰਦਾ-ਡਰਦਾ ਫੂਹ ਕੇ ਵੇਖਦਾ। ਨੀਲੇ ਬਾਲ ਪੈਂਨ ਨਾਲ ਰਿਮਾਂ ਦੇ ਰਿਮ ਕਾਗਜ਼ ਭਰੇ ਹੁੰਦੇ। ਕੰਵਲ 8-8 ਘੰਟੇ ਲਿਖਦਾ। ਉਸ ਦੀ ਨੀਝ, ਸਰੀਰ ਦਾ ਸੁਤਿਆ ਹੋਇਆ ਲਿਖਣ-ਅਭਿਆਸ, ਪੈਂਨ ਫੜਨ ਨਾਲ ਪਏ ਵਿਚਕਾਰਲੀ

ਕੰਵਲ ਬੋਲਦਾ ਕੁਝ ਨਾ ਪਰ ਮੈਨੂੰ ਲਗਦਾ ਹੈ ਕਿ ਮੇਰੀ ਉਲਝਣ ਉਸ ਤੋਂ ਲਕੀ ਹੋਈ ਨਹੀਂ ਸੀ। 'ਸੱਚ ਨੂੰ ਫਾਂਸੀ', 'ਕੰਡੇ', 'ਜੇਰਾ', 'ਪੂਰਨਮਾਸੀ', 'ਭਵਾਨੀ', 'ਰਾਤ ਬਾਕੀ ਹੈ', 'ਤਾਰੀਖ ਵੇਖਦੀ ਹੈ' ਵੀ ਨਾਲ-ਨਾਲ ਰਹੇ, ਪਰ ਮੈਥੋਂ ਗੱਲ ਨਾ ਹੀ ਹੋ ਸਕੀ। 'ਮਿੱਤਰ ਪਿਆਰੇ ਨੂੰ', 'ਲਹੂ ਦੀ ਲੋਅ', 'ਮੋੜਾ', 'ਰੂਪਧਾਰਾ' ਸਭ ਚੱਲਦਾ ਰਿਹਾ। ਮੈਥੋਂ ਕੰਵਲ ਦਾ ਭਖਿਆ ਚਿਹਰਾ ਢੰਗ ਨਾਲ ਦੇਖਿਆ ਨਾ ਜਾ ਸਕਿਆ।

ਜਦੋਂ ਲਿਖਣ ਕਾਰਜ ਤੋਂ ਥੋੜ੍ਹੀ ਰਾਹਤ ਲੈਣ ਲਈ ਕੰਵਲ ਪਿੰਡ ਦੇ ਗੇੜੇ 'ਤੇ ਨਿਕਲਦਾ ਤਾਂ ਜੁਆਕਾਂ ਨਾਲ ਪੰਗੇ ਲੈਂਦਾ। ਕਿਸੇ ਦੀ ਕੱਛ ਲਾਹ ਦਿੰਦਾ, ਕਿਸੇ ਦੇ ਚੁੰਢੀ ਵੱਢਦਾ, ਕਿਸੇ ਦੇ ਸਿਰ 'ਤੇ ਠੱਲੇ ਮਾਰਦਾ, ਬੰਦੇ ਖੇਡਦਾ ਤੇ ਖੇੜਾ ਵੰਡਦਾ ਫਿਰਦਾ। ਤਖਤਪੋਸ਼ 'ਤੇ ਬੈਠਾ ਦੂਹਰੀ ਸਰ ਜਾਂ ਸੀਪ ਖੇਡਦਾ ਤੇ ਸਾਰੇ ਪੇਂਡੂਆਂ ਨਾਲ ਪੱਤਿਆਂ ਪਿੱਛੇ ਖੂਬ ਜਿਦਾਈ ਕਰਦਾ। ਘਰ ਵਿਚ ਸੀਪ ਖੇਡਦਾ, ਰੌਦ ਮਾਰਦਾ, ਪੱਤੇ ਬਦਲਦਾ ਤੇ ਟੋਕਣ 'ਤੇ ਘੂਰਦਾ। ਮਾਮਾ ਜੀ ਸਰਬਜੀਤ ਸਿੰਘ ਸ਼ਤਰੰਜ ਖੇਡਦਾ ਤਾਂ ਸੁਧਾ ਧੌਕਾ ਕਰਦਾ। ਮਾਮਾ ਜੀ ਨੂੰ ਬਣਦੀ ਚਾਲ ਵਿਚਾਰਨ ਲਈ ਵੀ ਪੂਰਾ ਸਮਾਂ ਨਾ ਦਿੰਦਾ।

ਜਰਮਨ ਕ੍ਰਾਂਤੀਕਾਰੀ ਕਾਰਲ ਲੀਬਕਨਿਖਤ ਦਾ ਪਿਤਾ ਵਿਲੀਅਮ ਲੀਬਕਨਿਖਤ, ਕਾਰਲ ਮਾਰਕਸ ਨਾਲ ਸ਼ਤਰੰਜ ਖੇਡਦਾ ਤਾਂ ਚਾਲ ਫੇਲ੍ਹ ਹੋਣ 'ਤੇ ਮਾਰਕਸ ਦਾ ਗੁੱਸਾ, ਧੱਕਾ ਤੇ ਝੱਲ ਉਠ ਖੜ੍ਹਦਾ। ਬਾਜ਼ੀ ਹਾਰਦੀ ਦੇਖ ਕੇ ਮਾਰਕਸ ਖਰੂਦ ਕਰਦਾ ਮੈਨੂੰ ਬੜਾ ਪਿਆਰਾ ਮਨੁੱਖ ਲੱਗਦਾ ਤੇ ਕੰਵਲ ਦੀ ਯਾਦ ਤਾਜ਼ਾ ਹੋ ਜਾਂਦੀ। ਆਥਣੇ ਸਕਾਚ ਦੇ ਦੋ ਪੈਂਗ ਕਦੇ ਲਾਉਂਦੇ ਤੇ ਅਜੀਜ ਮੀਆਂ ਕੱਵਾਲ ਦੀਆਂ ਕੱਵਾਲੀਆਂ ਸੁਣਦੇ। ਮੈਂ ਅਜੀਜ ਮੀਆਂ ਦੇ ਉਰਦੂ ਤਲੱਫਜ਼ ਦਾ ਮੁਰੀਦ ਹੋ ਗਿਆ। ਬਹੁਤ ਸਾਲਾਂ ਬਾਅਦ ਮੈਂ ਬਾਪੂ ਜੀ ਨੂੰ ਅਜੀਜ ਮੀਆਂ ਦੀਆਂ ਆਡੀਓ ਡਿਸਕਾਂ ਭੇਟ ਕੀਤੀਆਂ।

ਬਚਪਨ ਤੋਂ ਅੱਲ੍ਹੜ ਉਮਰ ਵੱਲ ਜਾਂਦਿਆਂ ਮੇਰੇ ਅੰਦਰ ਵੱਡਾ ਸਵਾਲ ਖੜ੍ਹਾ ਹੋ ਗਿਆ, ਜੋ ਅੱਜ ਵੀ ਮੇਰੇ ਨਾਲ ਖਹਿੰਦਾ ਰਹਿੰਦਾ ਹੈ: 'ਜਸਵੰਤ ਸਿੰਘ ਕੰਵਲ ਮੇਰਾ ਕੀ

ਲੱਗਦਾ ਹੈ?' ਮੈਂ ਕੰਵਲ ਨੂੰ ਉਸ ਦੇ ਪਾਠਕਾਂ, ਪਾਠਕਾਂ ਤੋਂ ਬਣੇ ਮਿੱਤਰਾਂ ਤੋਂ ਮਿੱਤਰਾਂ ਤੋਂ ਘਰ ਦੇ ਮੈਂਬਰ ਬਣਿਆਂ ਹੀ ਹਰ ਰੰਗ ਵਿਚ ਦੇਖਿਆ ਹੈ। ਨਾਲ ਹੀ ਉਹ ਅਟੱਕ, ਅਡੋਲ, ਅਣਛੋਹਿਆ ਵੀ ਰਹਿ ਲੈਂਦਾ ਹੈ। ਮੈਂ ਬੇਕਿਰਕ ਹੋ ਕੇ ਇਸ ਫੈਸਲੇ 'ਤੇ ਪੁੱਜਾ ਕਿ ਮੈਂ ਸਭ ਤੋਂ ਪਹਿਲਾਂ ਕੰਵਲ ਦਾ ਸੁਚੱਜਾ, ਸੁਖਤ ਪਾਠਕ ਹਾਂ, ਉਸ ਦੇ ਲਿਖੇ ਦੀਆਂ ਰਮਜਾਂ ਨਾਲ ਘੁਲਦਾ ਰਹਿੰਦਾ ਹਾਂ, ਉਸ ਦੇ ਲਿਖੇ ਤੇ ਅਛੋਹ ਅਰਥ ਮੇਰੀ ਪਕੜ ਵਿਚ ਆਉਂਦੇ ਲੱਗਦੇ ਹਨ। ਮੈਨੂੰ ਉਸ ਦੀ ਲਿਖਣ ਸ਼ੈਲੀ, ਭਾਸ਼ਾਈ ਉਸਾਰ ਅਤੇ ਉਸ ਦੇ ਅੰਦਰ ਦੀ ਸੁੱਚੀ ਇਨਕਲਾਬੀ ਆਤਮਾ ਦੀ ਬੁਲੰਦ ਲਰਜ਼ਿਸ਼ ਦੀ ਬਾਹ ਪਾਉਣ ਦਾ ਵੱਲ ਆਉਂਦਾ ਜਾਂਦਾ ਹੈ।

ਗੱਲ ਇਹ ਹੈ ਕਿ ਕੰਵਲ ਦੇ ਨਜ਼ਰਿਆਤੀ ਜਗਤ ਦੀ ਬਣਤਰ ਦਾ ਤਰੀਕਾਕਾਰ ਮੇਰੀ ਦਿਲਚਸਪੀ ਵਧਾਉਂਦਾ ਤੁਰਿਆ ਗਿਆ ਅਤੇ ਵਰ੍ਹਿਆਂ ਪਿੱਛੋਂ ਜੇ.ਐਨ.ਯੂ. ਵਿਚ ਪੀਐਚ.ਡੀ. ਦੌਰਾਨ, ਪੇਰਿਆਰ ਹੋਸਟਲ ਦੇ ਕਮਰਾ ਨੰਬਰ

243 ਵਿਚ ਬੈਠ ਕੇ ਮੈਂ 'ਕੰਵਲ ਦੀ ਜ਼ਮੀਨ' ਮਜ਼ਮੂਨ ਲਿਖ ਕੇ ਥੋੜ੍ਹਾ ਸੁਰਖਰੂ ਮਹਿਸੂਸ ਕੀਤਾ ਭਾਵੇਂ ਮੈਂ ਕੰਵਲ ਬਾਬਤ ਕਿਸੇ ਵੱਡੀ ਯੋਜਨਾ ਲਈ ਕਾਫੀ ਸਮੇਂ ਤੋਂ ਸਾਮਾਨ ਜੋੜ ਰਿਹਾ ਹਾਂ।

ਸੁਖਤ ਪਾਠਕ ਹੋਣ ਦਾ ਦਰਜਾ ਵੱਡਾ ਕਰਕੇ ਮੈਂ ਕੰਵਲ ਨਾਲ ਆਪਣੇ ਜੀਵ-ਵਿਗਿਆਨਕ ਰਿਸ਼ਤੇ ਨੂੰ ਸੋਖਿਆ ਹੀ ਸਹੀ ਕਰ ਲਿਆ। ਉਸ ਦੀ ਵੱਡੀ ਬੋਟੀ ਅਮਰਜੀਤ ਕੌਰ ਦੇ ਵੱਡੇ ਬੇਟੇ ਵਜੋਂ ਮੈਂ ਉਸ ਦਾ ਵੱਡਾ ਦੋਹਰਾ ਹਾਂ। ਇਸ ਵਜ੍ਹਾ ਕਰਕੇ ਮੈਨੂੰ ਉਸ ਨੂੰ ਨੇੜਿਓਂ ਦੇਖਣ ਦਾ ਮੌਕਾ ਹਾਸਲ ਰਹਿੰਦਾ ਹੈ, ਜੋ ਮੇਰੇ ਪਾਠਕ ਹੋਣ ਦੇ ਦਰਜੇ ਨੂੰ ਹੀ ਜ਼ਰਾ ਹੋਰ ਗਹਿਰਾ ਕਰਦਾ ਹੈ ਪਰ ਨਾਲ ਹੀ ਇਸ ਲੇਖਕ-ਪਾਠਕ ਰਿਸ਼ਤੇ ਦੀ ਇਹ ਵੀ ਸਮਝ ਬਣੀ ਕਿ ਕੋਈ ਵੀ ਹੋਰ ਪਾਠਕ ਕੰਵਲ ਦੇ ਸ਼ਬਦ-ਸੰਸਾਰ ਨਾਲ ਮੈਥੋਂ ਸੁਚੱਜਾ ਸਬੰਧ ਰੱਖ ਸਕਦਾ ਹੈ, ਸਹੀ ਸਮਝ ਵਿਚ ਮੈਥੋਂ ਕਿਤੇ ਜ਼ਿਆਦਾ ਉਸ ਦਾ ਨੇੜ ਹੋ ਸਕਦਾ ਹੈ। ਮੈਂ ਇਸ ਨੁਕਤੇ 'ਤੇ ਨਿਭਣ ਲਈ ਵਾਹ ਲਾਈ ਹੈ ਅਤੇ ਕੰਵਲ ਦੇ 1950ਵਿਆਂ ਤੋਂ 'ਪਾਲੀ' ਪੜ੍ਹ ਕੇ ਬਣੇ ਪਾਠਕ-ਮਿੱਤਰ-ਛੋਟਾ ਭਾਈ ਸ. ਚੰਨਣ ਸਿੰਘ ਨਿੰਬਰ (ਚਾਚਾ ਜੀ), ਡਾ. ਤੇਜਵੰਤ ਸਿੰਘ ਗਿੱਲ, ਪ੍ਰਿੰਸੀਪਲ ਸਰਵਣ ਸਿੰਘ ਅਤੇ ਡਾ. ਸੁਰਜੀਤ ਨੇ ਮੈਨੂੰ ਕੁਝ ਇਕ ਮੁਸ਼ਕਿਲ ਨੁਕਤਿਆਂ ਬਾਬਤ ਕੰਵਲ ਨੂੰ ਸਮਝਣ ਵਿਚ ਅਗਵਾਈ ਦਿੱਤੀ ਹੈ।

ਇਸੇ ਪ੍ਰਸੰਗ ਵਿਚ ਇਕ ਗੱਲ ਯਾਦ ਆਈ ਹੈ: 'ਐਨਿਆਂ' 'ਚੋਂ ਉਠੇ ਸੂਰਮ' ਪੜ੍ਹਦਿਆਂ ਮੈਨੂੰ ਅਟਪਟਾ ਲੱਗਿਆ ਪਰ ਸਮਝ ਨਾ ਆਏ ਕਿ ਦਰਅਸਲ ਮੁੱਦਾ ਕੀ ਹੈ। ਕੰਵਲ ਨਾਲ ਉਲਝਦੀ ਜਿਹੀ ਗੱਲ ਕੀਤੀ ਤਾਂ ਉਨ੍ਹਾਂ ਨੇ ਖੱਬੇ ਹੱਥ ਨੂੰ ਝਟਕਦਿਆਂ ਮੁਖਤਸਰ ਜਿਹੀ ਗੱਲ ਮੁਕਾ ਦਿੱਤੀ। ਮੈਨੂੰ ਲੱਗਾ, ਉਨ੍ਹਾਂ ਦਾ ਜਵਾਬ ਠੀਕ ਹੈ ਪਰ ਰੜਕਣ ਕੁਝ ਸਮੇਂ ਬਾਅਦ ਫਿਰ ਸ਼ੁਰੂ ਹੋ ਗਈ। ਸਾਲਾਂ ਬਾਅਦ ਮੇਰੇ ਅੰਦਰ ਗੱਲ ਸਾਫ ਹੋਈ ਅਤੇ ਕੰਵਲ ਦੇ ਨਜ਼ਰਿਆਤੀ ਜਗਤ ਨਾਲ ਇਨਸਾਫ ਵੀ ਹੁੰਦਾ ਦਿਸਿਆ। ਮੈਂ ਕਿਹਾ, "ਬਾਪੂ ਜੀ, ਜਬਰ ਦੇ ਖਿਲਾਫ ਇਕੱਠੇ ਹੋਏ ਲੋਕ ਬਾਣੇ ਨੂੰ ਘੇਰਾ ਪਾਈ ਬੈਠੇ ਹਨ। ਗੱਲ ਸਿਰੇ ਚੜ੍ਹਦੀ ਇਸਨੇ ਲੱਗੀ ਹੈ ਤਾਂ ਨਾਇਕ ਉਠੋ ਉਠ ਕੇ ਅੰਮ੍ਰਿਤ ਵੇਲੇ ਗੁਰਦੁਆਰੇ ਵਿਚ ਗੁਰੂ ਗੋਬਿੰਦ ਸਿੰਘ ਨੂੰ ਕਿਉਂ ਲੱਭ ਰਿਹਾ ਹੈ? ਗੁਰੂ ਗੋਬਿੰਦ ਸਿੰਘ ਤਾਂ ਲੋਕਾਂ ਵਿਚ ਬੈਠਾ ਬਾਣੇ ਨੂੰ ਘੇਰੀ ਬੈਠਾ ਹੈ। ਇਸੇ ਕਾਣ ਕਰਕੇ ਇਹ ਨਾਵਲ ਆਪਣੀ ਉਚਾਈ ਤੋਂ ਤਿਲੁਕ ਗਿਆ ਹੈ।"


ਕੰਵਲ ਨੇ ਸੁਣਦਿਆਂ ਹੀ ਕੰਨ ਚੁੱਕੇ, ਨੀਝ ਨਾਲ ਸੋਚਿਆ ਅਤੇ ਉੱਗਲ ਖੜ੍ਹੀ ਕਰਕੇ ਬੋਲਿਆ, "ਬਿਲਕੁਲ ਠੀਕ ਆਖਿਆ ਬਈ।" ਤੇ ਮੇਰਾ ਮੋਢਾ ਬਾਪਕ ਕੇ ਚਾਹ ਨੂੰ ਅਵਾਜ਼ ਦਿੱਤੀ। ਮੈਨੂੰ ਲੱਗਦਾ ਸੀ ਕਿ ਅੱਜ ਖੂਬ ਝਗੜਾਗੇ, ਦਲੀਲਾਂ ਰੱਖਾਂਗੇ ਤੇ ਦੇਖਾਂਗੇ ਕੀ ਨਿੰਬਰਦੀ ਐ, ਪਰ ਉਨ੍ਹਾਂ ਨੇ ਐਨੀ ਦਲੇਰੀ ਨਾਲ ਮੇਰੀ ਗੱਲ ਨੂੰ ਪਹਿਲੀਆਂ 'ਚ ਨਿਤਾਰ ਲਿਆ ਕਿ ਕੰਵਲ ਨੂੰ ਆਪਣੀ ਚੜ੍ਹਤ ਦਿਖਾਉਣ ਗਿਆ ਮੈਂ ਉਸ ਦੀ ਬੁਲੰਦ ਸ਼ਖਸੀਅਤ ਦੇ ਹੇਠਾਂ ਮੁੜ ਤੋਂ ਆ ਗਿਆ।

ਇਕ ਵਾਰ ਸਿਆਲ ਦੀ ਰਾਤ ਮੀਂਹ ਹਟੇ ਤੋਂ ਮੈਂ ਬਾਪੂ ਜੀ ਨੂੰ ਅੰਦਰਲੇ ਘਰ ਤੋਂ ਕੋਠੀ ਜਾਣ ਲਈ ਨਾਲ ਹੋ ਗਿਆ। ਰਾਹ ਵਿਚ ਤੁਰੇ ਜਾਂਦਿਆਂ ਮੈਂ ਉਨ੍ਹਾਂ ਨੂੰ ਕੋਈ ਨੁਕਤਾ ਨਿਤਾਰਦੇ ਹੱਥ, ਉੱਗਲਾਂ ਦੀ ਸੇਧ ਦੇ ਬਣਦੇ ਕੋਣ ਤੇ ਰੇਖਾਵਾਂ ਦੇਖਦਾ ਜਾਵਾਂ ਤਾਂ ਉਹ ਛਿਣ ਭਰ ਲਈ ਰੁਕੇ, ਮੇਰੇ ਵੱਲ ਮੁੜੇ ਤੇ ਕਿਹਾ, "ਗੁਣ ਬਿਨਾ ਜਵਾਨੀ ਨਿਖਰਦੀ ਨਹੀਂ।"

ਇਕ ਤਾਂ ਇਸ ਨੁਕਤੇ ਦੀ ਸਾਦਾ ਸੇਧ ਦਾ ਸਿਰਕ; ਦੁਜਾ ਇਸ ਵਾਕ ਦੀ ਤਰਾਸ਼ ਅਤੇ ਤੀਜਾ ਉਸ ਦੀ ਹਿੱਕ ਵਿਚੋਂ ਨਿਕਲੀ ਅਵਾਜ਼ ਦਾ ਸੇਕ ਮੈਨੂੰ ਅੱਜ ਤੱਕ ਝੂਠ ਜਾਂਦਾ ਹੈ। ਇਹ ਉਸ ਦਾ ਅਸਲ ਅੰਦਾਜ਼ ਹੈ-ਰਮਜ਼ੀਆ ਵੀ, ਸਾਫ ਵੀ, ਵਾਰਿਸਵੰਨਾ ਅੰਦਾਜ਼। ਮੈਨੂੰ ਲੱਗਦਾ ਹੈ ਕਿ ਅੱਜ ਦੇ ਪੰਜਾਬੀ ਸਾਹਿਤਕਾਰ ਇਸ ਤਰ੍ਹਾਂ ਦੀ ਰਸਵੰਤ, ਰਮਜ਼ੀਆ ਅਤੇ ਬੁਲੰਦ-ਇਖਲਾਕ ਪੰਜਾਬੀ ਨਹੀਂ ਬੋਲਦੇ। 'ਗੁਣ' ਵਰਗੇ ਸ਼ਬਦ ਬਹੁਤ ਘੱਟ ਸੁਣਨ-ਪੜ੍ਹਨ ਨੂੰ ਮਿਲਦੇ ਹਨ। ਇਸ ਪੀੜ੍ਹੀ ਕੋਲ ਕਮਾਏ ਹੋਏ ਸ਼ਬਦਾਂ ਦੀ ਤੋਟ ਕਿਉਂ ਹੁੰਦੀ ਜਾਂਦੀ ਹੈ? ਇਹ ਪੰਜਾਬ ਦੇ ਭਵਿੱਖ ਬਾਬਤ ਵੱਡਾ ਸਵਾਲ ਵੀ ਹੈ।

ਇਕ ਗੱਲ ਪਾਸ਼ ਨਾਲ ਕੰਵਲ ਦੇ ਰਿਸ਼ਤੇ ਬਾਰੇ ਵੀ ਯਾਦ ਆਈ ਹੈ। ਅਸੀਂ ਦਿੱਲੀ ਵਿਚ ਸੜਕਾਂ, ਚੌਕਾਂ, ਬਸਤੀਆਂ ਵਿਚ ਪੰਜਾਬੀ ਬੋਲੀ ਮੋਰਚਾ ਸਰਗਰਮੀ ਛੇਤੀ ਹੋਈ ਸੀ। ਮੋਰਚੇ ਦੇ 63ਵੇਂ ਦਿਨ, 9 ਸਤੰਬਰ 2013 ਨੂੰ ਪਾਸ਼ ਦਾ 63ਵਾਂ ਜਨਮ ਦਿਨ ਵੀ ਸੀ ਅਤੇ ਅਦਾਰਾ 23 ਮਾਰਚ ਦਾ ਪਲੇਠਾ ਸਮਾਗਮ ਵੀ ਰੱਖਿਆ ਹੋਇਆ ਸੀ। ਸਾਡੀ ਵਿਚਾਰ ਚੱਲੀ ਕਿ ਮੋਰਚੇ ਦੇ ਅਗਲੇਰੇ ਪੜਾਅ ਵਿਚ ਕੁਝ ਲੇਖਕਾਂ ਨੂੰ ਆਪਣੇ ਸਨਮਾਨ ਵਾਪਸ ਕਰਨ ਲਈ ਕਿਹਾ ਜਾਵੇ। ਸਵਰਾਜਬੀਰ

(ਬਾਕੀ ਅਗਲੇ ਸਫੇ 'ਤੇ)



**ਜਸਵੰਤ ਸਿੰਘ ਕੰਵਲ**

ਉੱਗਲ ਦੇ ਪੋਟੇ ਦੇ ਡੂੰਘ, ਵਿਚ-ਵਿਚ ਕੋਈ ਚੁਸਤ ਤੇ ਬੁਲੰਦ-ਅਵਾਜ਼ ਸ਼ਰਾਰਤ ਨਾਲ ਹਾਸਾ-ਸੱਚ ਆਖਦਾਂ, ਇਹਦੇ ਵੱਲ ਦੇਖਿਆ ਨਾ ਜਾਂਦਾ। ਮਾਸੀ ਜੀ ਡਾ. ਜਸਵੰਤ ਗਿੱਲ ਦੀ ਮੁਲਾਇਮ ਸਾਇਸਤਗੀ ਹੋਰ ਤਲਿਸਮ ਸਿਰਜ ਲੈਂਦੀ। ਮੈਂ ਕਿਤਾਬਾਂ ਦੀਆਂ ਅਲਮਾਰੀਆਂ ਨੂੰ ਇਉਂ ਹੱਥ ਲਾਉਂਦਾ, ਜਿਵੇਂ ਕਿਸੇ ਮਿਊਜ਼ੀਅਮ ਵਿਚ ਕਲਾ-ਕਿਰਤ ਨੂੰ ਅਦਬ ਨਾਲ ਛੋਹੀਦਾ ਹੈ। ਉਰਦੂ, ਅੰਗਰੇਜ਼ੀ, ਪੰਜਾਬੀ 'ਚ ਕਲਾਸਕੀ ਸਾਹਿਤ ਦੀਆਂ ਜਿਲਦਾਂ ਜਿਵੇਂ ਮੈਨੂੰ ਪਹਿਲੋਂ ਆਪਣੇ ਹਾਣ ਦਾ ਹੋਣ ਨੂੰ ਕਹਿੰਦੀਆਂ ਹੋਣ।

ਪੜ੍ਹੇ ਹੋਏ ਨੂੰ ਚਿਤਾਰ ਕੇ ਕੰਵਲ ਨੂੰ ਆਪਣੇ ਮਾਅਰਕੋ ਨਾਲ ਪ੍ਰਭਾਵਿਤ ਕਰਨ ਲਈ ਜਾਂਦਾ ਤਾਂ ਜ਼ਰੂਰ ਪਰ ਉਸ ਦੇ ਚਿਹਰੇ ਦੇ ਤੇਜ਼ ਨੂੰ ਅੱਖ ਭਰ ਕੇ ਦੇਖਿਆ ਵੀ ਨਾ ਜਾਂਦਾ। ਪਤਾ ਨਹੀਂ ਕਿਹੋ ਜਿਹਾ ਮਜੀਠੀ ਸੇਕ ਸੀ ਉਸ ਵਿਚ, ਮੇਰਾ ਮੂੰਹ ਠਾਕਿਆ ਜਾਂਦਾ, ਗੱਲ ਗੁੰਮ ਜਾਂਦੀ, ਮੈਂ ਬੌਦਲ ਜਿਹਾ ਜਾਂਦਾ ਤੇ ਫਿਰ ਆਪਣੇ ਆਪ 'ਤੇ ਖਿੜ ਚੜ੍ਹਦੀ ਰਹਿੰਦੀ।

ਦੰਦ ਕਥਾ ਹੈ ਕਿ ਸ਼ੇਰ ਸ਼ਾਹ ਸੂਰੀ ਨੇ ਮੁਗਲ ਬਾਦਸ਼ਾਹ ਹਮਾਯੂੰ ਨੂੰ ਚੌਸਾ ਦੀ ਲੜਾਈ 'ਚ ਹਰਾ ਦਿੱਤਾ। ਇਹ ਘਟਨਾ 1539 ਦੀ ਦੱਸੀ ਜਾਂਦੀ ਹੈ। ਕੁਝ ਸੌਤਾਂ ਅਨੁਸਾਰ ਹਮਾਯੂੰ ਨੇ ਆਪਣੀ ਜਾਨ ਬਚਾਉਣ ਲਈ ਗੰਗਾ ਵਿਚ ਛਾਲ ਮਾਰ ਦਿੱਤੀ। ਕੰਢੇ ਤੋਂ ਦੇਖ ਰਿਹਾ ਨਿਜ਼ਾਮ (ਉਦ ਦੀਨ ਸੱਕਾ) ਨਾਂ ਦੇ ਮਾਸਕੀ ਨੇ ਫੌਰਨ ਦਰਿਆ ਵਿਚ ਛਾਲ ਮਾਰੀ ਤੇ ਡੁੱਬ ਰਹੇ ਬਾਦਸ਼ਾਹ ਕੋਲ ਤਰ ਕੇ ਪਹੁੰਚ ਗਿਆ। ਉਸ ਨੇ ਆਪਣੀ ਮਸਕੀ ਵਿਚ ਪਾਣੀ ਭਰ ਕੇ ਬਾਦਸ਼ਾਹ ਨੂੰ ਉਸ ਨਾਲ ਨਰੜਿਆ ਤੇ ਖਿਚਦਾ ਹੋਇਆ ਸੁਰੱਖਿਅਤ ਹਾਲਤ ਵਿਚ ਉਸ ਨੂੰ ਕੰਢੇ 'ਤੇ ਲੈ ਆਇਆ।

ਸੱਕਾ ਮਾਸਕੀਆਂ ਦੀ ਇੱਕ ਬਰਾਦਰੀ ਦਾ ਨਾਂ ਹੈ। ਸੱਕਾ ਅਰਬੀ ਸ਼ਬਦ ਹੈ। ਹਮਾਯੂੰ ਨੇ ਰਾਜ ਸੰਭਾਲਣ ਪਿਛੋਂ ਸੁਕਰਾਨੇ ਵਜੋਂ ਨਿਜ਼ਾਮ ਸੱਕਾ ਨੂੰ ਇਕ ਦਿਨ ਦੀ ਬਾਦਸ਼ਾਹੀ ਬਖਸ਼ੀ ਤੇ ਉਸ ਦਾ ਨਾਂ ਵੀ ਬਦਲ ਕੇ ਨਿਜ਼ਾਮ ਉਦ ਦੀਨ ਸੱਕਾ ਰੱਖ ਦਿੱਤਾ। ਗੱਦੀ ਸੰਭਾਲਦਿਆਂ ਹੀ ਸੱਕਾ ਨੇ ਚਮੜੇ ਦੇ ਸਿੱਕੇ ਚਲਾਉਣ ਦਾ ਫੁਰਮਾਨ ਜਾਰੀ ਕਰ ਦਿੱਤਾ। ਕਹਿੰਦੇ ਹਨ, ਉਹ ਚਮੜੇ ਦਾ ਕੰਮ ਕਰਨ ਵਾਲੀ ਆਪਣੀ ਬਰਾਦਰੀ ਦੀ ਆਰਥਕ ਮਦਦ ਕਰਨੀ ਚਾਹੁੰਦਾ ਸੀ।

ਦਿੱਲੀ ਦੇ ਨਿਜ਼ਾਮੁਦੀਨ ਅਤੇ ਜਾਮਾ ਮਸਜਿਦ ਇਲਾਕੇ ਵਿਚ ਅਜਿਹੇ ਮਾਸਕੀ ਅੱਜ ਵੀ ਮਿਲਦੇ ਹਨ। ਮਿੱਟੀ ਦੇ ਕਟੋਰੇ ਖੜਕਾਉਂਦੇ ਉਹ ਲੋਕਾਂ ਨੂੰ ਪਾਣੀ ਪਿਲਾਉਂਦੇ ਦਿਸ ਪੈਂਦੇ ਹਨ। ਉਥੇ ਇੱਕ ਸੱਕਾ ਗਲੀ ਵੀ ਹੈ, ਸ਼ਾਇਦ ਨਜ਼ਾਮ ਸੱਕਾ ਦੀ ਯਾਦ ਵਿਚ। 'ਚਮੜੇ ਦੀਆਂ ਚਲਾਉਣ' ਮੁਹਾਵਰਾ ਇਸੇ ਦੰਦ-ਕਥਾ ਵੱਲ ਸੰਕੇਤ ਕਰਦਾ ਪ੍ਰਤੀਤ ਹੁੰਦਾ ਹੈ, ਪਰ ਅਸੀਂ ਆਪਣੇ ਅੱਜ ਦੇ ਲੋਕ ਵਿਚ 'ਚਮੜੇ' ਸ਼ਬਦ ਬਾਰੇ ਲਿਖ ਕੇ ਹੀ ਚਮੜੇ ਦੀਆਂ ਚਲਾਵਾਂਗੇ।

ਚਮੜੇ ਦੀ ਪਰਿਭਾਸ਼ਾ ਦੇਣ ਦੀ ਲੋੜ ਨਹੀਂ, ਕਿਉਂਕਿ ਹਰ ਪ੍ਰਾਣੀ ਇਸ ਵਿਚ ਮੜਿਆ ਹੋਇਆ ਹੈ। ਕਿਸੇ ਵਿਅਕਤੀ ਦੇ ਚਮੜੇ ਅੰਦਰ ਲੁਕਿਆ ਹੱਡ-ਮਾਸ ਅਤੇ ਮਨ ਕੈਸਾ ਹੈ, ਕੋਈ ਨਹੀਂ ਜਾਣਦਾ। ਅਸੀਂ ਚਮੜੇ ਦੀ ਸੁੰਦਰਤਾ ਨੂੰ ਹੀ ਅਸਲੀ ਸੁੰਦਰਤਾ ਸਮਝਦੇ ਹਾਂ। 'ਚਮੜਾ ਖਰੀਦਣ' ਅਰਥਾਤ ਸੁਕਲਮੰਦ ਕੁੜੀ ਪਸੰਦ ਕਰਨੀ, ਉਸ ਦੇ ਚੱਜ ਅਚਾਰ ਨਾ ਜਾਣਨੇ, ਮੁਹਾਵਰਾ ਇਸੇ ਸਥਿਤੀ ਦਾ ਸੂਚਕ ਹੈ। ਅਜਿਹੇ ਵਿਅਕਤੀ ਹੀ ਚਮੜੇ-ਰਸ ਕਹਾਉਂਦੇ ਹਨ; ਪਰ ਕੁਝ ਸਿਆਣੇ ਲੋਕ ਵੀ ਹੁੰਦੇ ਹਨ, ਜਿਨ੍ਹਾਂ ਲਈ 'ਕੰਮ ਪਿਆਰਾ ਹੁੰਦਾ ਹੈ, ਚਮੜਾ ਨਹੀਂ'।

ਬੇਰ! ਚਮੜੇ ਉਧੇੜ ਕੇ ਕਿਸੇ ਨੂੰ ਤਸੀਹੇ ਜ਼ਰੂਰ ਦਿੱਤੇ ਜਾ ਸਕਦੇ ਹਨ, ਉਸ ਦਾ ਅੰਦਰਲਾ ਨਹੀਂ ਦੇਖਿਆ ਜਾ ਸਕਦਾ। ਕਈ 'ਮੋਟੀ ਚਮੜੀ ਵਾਲੇ' ਭਾਵਨਾਹੀਣ ਹੁੰਦੇ ਹਨ। ਚਮੜਾ ਅਤੇ ਚਮੜੀ ਸ਼ਬਦ ਚਮੜੇ ਦੇ ਹੀ ਭੇਦ ਹਨ। ਗੁਰੂ ਰਾਮ ਦਾਸ ਨੇ

# ਚਮੜੇ ਦੀਆਂ ਚਲਾਈਏ

ਚਮੜੇ ਸ਼ਬਦ ਵਰਤਿਆ ਹੈ, 'ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚਮੜੁ ਤੇਰਾ ਹਠੇ॥' ਚਮੜਾ ਸ਼ਬਦ ਆਮ ਤੌਰ 'ਤੇ ਮਰੇ ਹੋਏ ਪਸ਼ੂ ਦੀ ਖੱਲ ਲਈ ਵਰਤਿਆ ਜਾਂਦਾ ਹੈ, ਜਦੋਂ ਕਿ ਚਮੜੀ ਮਨੁੱਖ ਦੀ ਤੁਚਾ ਲਈ। ਉੱਜ ਚਮੜੇ ਸ਼ਬਦ ਦੀ ਵੀ ਕੁਝ ਕੁਝ ਕਦਰ-ਘਟਾਈ ਹੋ ਗਈ ਹੈ। ਗੁਰੂ ਗ੍ਰੰਥ ਸਾਹਿਬ ਵਿਚ ਚਮੜ ਤੇ ਚਮੜਾ ਸ਼ਬਦ ਮਿਰਗਚਰਮ ਅਰਥਾਤ ਹਿਰਨ ਦੀ ਚਮੜੀ ਲਈ

ਦਾ ਸੰਸਕ੍ਰਿਤ ਨਾਂ ਚਰਮਣਵਤ ਸੀ। ਸੰਸਕ੍ਰਿਤ ਵਿਚ ਚਰਮ ਸ਼ਬਦ ਦੇ ਮੇਲ ਨਾਲ ਅਨੇਕਾਂ ਹੋਰ ਸ਼ਬਦ ਬਣੇ ਹਨ, ਪਰ ਸਭ ਦਾ ਪੰਜਾਬੀ ਰੂਪ ਨਹੀਂ ਮਿਲਦਾ ਜਿਵੇਂ ਚਰਮਈ, ਚਰਮਵਤ: ਚਮ ਤੋਂ ਬਣਿਆ ਜਾਂ ਮੜਿਆ; ਚਰਮਤਿਲ: ਤਿਲਾਂ ਵਰਗੀਆਂ ਫਿਣਸੀਆਂ ਵਾਲਾ। ਚਰਮ ਦਾ ਪ੍ਰਾਕ੍ਰਿਤ ਰੂਪ ਹੈ, ਚਮ। ਹੋਰ ਭਾਰਤੀ ਆਰਿਆਈ ਭਾਸ਼ਾਵਾਂ ਵਿਚ ਇਸ ਦੇ ਭੇਦ ਹਨ: ਚਮ, ਚਾਮ, ਚੋਮ, ਸਮ,



ਵਰਤੇ ਗਏ ਹਨ, 'ਕਾਪੜੁ ਛੋਡੋ ਚਮੜੁ ਲੀਏ' ਅਤੇ 'ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋੜੀ ਕੀਨੀ॥' ( ਗੁਰੂ ਨਾਨਕ ਦੇਵ )

ਵਾਰਸ ਦੀ ਇੱਕ 'ਅਸਲੀ ਤੇ ਵੱਡੀ' ਹੀਰ ਦੇ ਇੱਕ ਬੰਦ ਵਿਚ ਚਮ ਸ਼ਬਦ ਆਇਆ ਹੈ, ਪਰ ਵਿਦਵਾਨਾਂ ਨੇ ਇਸ ਨੂੰ ਵਾਰਸ ਦੀ ਰਚਨਾ ਨਹੀਂ ਮੰਨਿਆ।

ਹੀਰ ਆਖਦੀ ਜੋਗੀਆ ਝੂਠ ਆਖੋਂ, ਕੌਣ ਰੁੱਠਤੇ ਯਾਰ ਮਿਲਾਵਦਾ ਈ। ਏਹਾ ਕੋਈ ਨਾ ਮਿਲਿਆ ਮੈਂ ਢੂੰਡੁ ਬੱਕੀ, ਜਿਹੜਾ ਗਿਆ ਨੂੰ ਮੌਤ ਲਿਆਵਦਾ ਈ। ਸਾਡੇ ਚਮੜੇ ਦੀਆਂ ਜੁੱਤੀਆਂ ਕਰੋ ਕੋਈ, ਜਿਹੜਾ ਜੀਉ ਦਾ ਰੋਗ ਗਵਾਂਵਦਾ ਈ। ਭਲਾ ਦੱਸ ਖਾਂ ਚਿਰੀ ਵਿਛੁੰਨਿਆ ਨੂੰ, ਕਦੋਂ ਰੱਬ ਸੱਚਾ ਘਰੀਂ ਲਿਆਵਦਾ ਈ।

ਚਮ ਸ਼ਬਦ ਦੀ ਸੰਸਕ੍ਰਿਤ ਮੂਢੀ ਹੈ, 'ਚਰਮਨ' ਜੋ ਚਰਮ ਦੇ ਸਮਾਨ ਹੈ। ਸੰਸਕ੍ਰਿਤ ਵਿਚ ਚਰਮਨ ਦੇ ਅਰਥ ਹਨ-ਚਮੜੀ, ਖੱਲ; ਸੱਕ; ਵਾਲ, ਜੋ ਚਮੜੇ ਦੀ ਬਣੀ ਹੁੰਦੀ ਹੈ। ਚੰਬਲ ਦਰਿਆ

ਚਮੜਾ/ਚਮੜੀ, ਚੰਡੂ।

ਇਸ ਤੋਂ ਬਣੇ ਕੁਝ ਸ਼ਬਦ ਵਿਚਾਰ ਲਈਏ। ਮੋਚੀ ਵਲੋਂ ਵਰਤੀ ਜਾਂਦੀ ਚਮੜੇ ਦੀ ਪੱਟੀ ਨੂੰ ਚਮੜੀ ਆਖਦੇ ਹਨ। ਇਸ ਦਾ ਸੰਸਕ੍ਰਿਤ ਰੂਪ ਚਰਮਪੱਟ ਹੈ ਤੇ ਪ੍ਰਾਕ੍ਰਿਤ ਵਿਚ ਰੂਪ ਹੋਇਆ, ਚਮਪੱਟ। ਸੰਸਕ੍ਰਿਤ ਵਿਚ ਚਮਗਾਦਤ ਲਈ ਸ਼ਬਦ 'ਚਰਮਪੱਟਰਾ' ਹੈ। ਪ੍ਰਾਕ੍ਰਿਤ ਵਿਚ ਇਸ ਦਾ ਰੂਪ 'ਚਮਪਖਿ' ਅਰਥਾਤ ਚਮ ਵਾਲਾ ਪੰਛੀ ਜਾਂ ਉਡਣ ਵਾਲਾ ਚਮ ਹੈ। ਚਮਗਾਦਤ ਅਤੇ ਚਮਚੜਿਕ ਵਿਚ ਚਮ/ਚਮ ਸ਼ਬਦ ਸਪੱਸ਼ਟ ਝਲਕਦੇ ਹਨ। ਚਮਚੜਿਕ ਦਾ ਸੰਸਕ੍ਰਿਤ ਰੂਪ ਹੈ, ਚਰਮਚੜਕ; ਚੜਕ ਚਿੜੀ ਦਾ ਹੀ ਪੂਰਬਲਾ ਰੂਪ ਹੈ। ਸੋ, ਚਮਚੜਿਕ ਦਾ ਸ਼ਾਬਦਿਕ ਅਰਥ ਬਣਦਾ ਹੈ, ਚਮ ਦੀ ਚਿੜੀ, ਸ਼ਾਇਦ ਇਸ ਲਈ ਕਿ ਉਡਦੀ ਜਾਂਦੀ ਚਮਚੜਿਕ ਦੀ ਚਮੜੀ ਦਿਖਾਈ ਦਿੰਦੀ ਹੈ।

ਭੱਚ ਭਾਸ਼ਾ ਵਿਚ ਚਮਗਿੰਦਤ ਲਈ ਵਰਤੇ ਜਾਂਦੇ ਸ਼ਬਦ ਦਾ ਸ਼ਾਬਦਿਕ ਅਰਥ ਹੈ, ਉਡਣਾ ਲੁੱਬੜਾ। ਚਰਮਪਾਦੁਕਾ ਹੁੰਦੀ ਹੈ, ਪੈਰਾਂ 'ਚ ਪਾਈ ਜਾਣ ਵਾਲੀ ਚਮੜੇ ਦੀ ਜੁੱਤੀ। ਲੱਕੜੀ ਦੀ ਜੁੱਤੀ

ਨੂੰ ਖੜਾਵਾਂ, ਜੋ ਸੰਸਕ੍ਰਿਤ ਕਾਸ਼ਟਪਾਦੁਕਾ (ਕਾਸ਼ਟ=ਲਕੜੀ, ਪਾਦੁਕਾ=ਜੁੱਤੀ) ਦਾ ਵਿਉਤਪਤ ਰੂਪ ਹੈ। ਉਸਤਰੇ ਨੂੰ ਘਸਾਉਣ ਵਾਲੀ ਚਮੜੇ ਦੀ ਪੱਟੀ ਨੂੰ ਚਮਾਟੀ ਕਿਹਾ ਜਾਂਦਾ ਹੈ, ਜੋ ਸੰਸਕ੍ਰਿਤ ਚਰਮਕਾਸ਼ਟਿਕਾ ਦਾ ਸੰਕੁਚਿਤ ਰੂਪ ਹੈ। 'ਚਮੋਕਣ' ਖੂਨ ਪੀਣ ਵਾਲੀ ਜੁੱਤੀ ਨੂੰ ਆਖਦੇ ਹਨ, ਜਿਸ ਦਾ ਸੰਸਕ੍ਰਿਤ ਰੂਪ ਹੈ, ਚਰਮੋਤਕੁਣ (ਉਤਕਣ=ਜੁੱਤੀ)। ਤੰਗ ਜੁੱਤੀ ਲੱਗਣ ਨਾਲ ਪੈਰਾਂ ਦੇ ਪਿਛਲੇ ਪਾਸੇ (ਅੱਡੀ ਤੋਂ ਉਪਰ) ਜਖਮ ਹੋ ਜਾਂਦਾ ਹੈ, ਜੋ ਰਿਸਦਾ ਰਹਿੰਦਾ ਹੈ, ਇਸ ਨੂੰ 'ਚਮਰਸ' ਆਖਦੇ ਹਨ। ਚਮੜੀ ਜਾਂ ਚਮਚਿੱਚੜ ਸ਼ਬਦਾਂ ਵਿਚ ਵੀ ਚਮ ਸ਼ਬਦ ਬੋਲਦਾ ਹੈ। ਕਿਸੇ ਦੇ ਖਹਿਤੇ ਪਏ ਰਹਿਣ ਲਈ 'ਚਮ ਵਢਣਾ/ਖਾਣਾ' ਮੁਹਾਵਰਾ ਵਰਤਿਆ ਜਾਂਦਾ ਹੈ।

ਚਮੜੇ ਦਾ ਕੰਮ ਕਰਨ ਵਾਲੇ ਨੂੰ ਅਸੀਂ ਚਮਾਰ ਜਾਂ ਚਮਿਆਰ ਆਖਦੇ ਹਾਂ। ਚਮਾਰ ਇਕ ਜਾਤੀ ਦਾ ਨਾਂ ਵੀ ਹੈ, ਜੋ ਰਵਾਇਤੀ ਤੌਰ 'ਤੇ ਚਮੜੇ ਦਾ ਕੰਮ ਕਰਦੀ ਸੀ। ਇਸ ਦਾ ਸੰਸਕ੍ਰਿਤ ਰੂਪ ਹੈ, ਚਰਮਕਾਰ ਅਰਥਾਤ ਚਮੜੇ ਦਾ ਕੰਮ ਕਰਨ ਵਾਲਾ। ਇਸ ਦਾ ਪਾਲੀ ਰੂਪ ਚਮਕਾਰ ਤੇ ਪ੍ਰਾਕ੍ਰਿਤ ਰੂਪ ਚਮਾਰ/ਚਮਿਆਰ ਹੈ, 'ਮੇਰੇ ਰਮਈਏ ਚੰਗੁ ਮਜੀਨ ਕਾ ਕਹੁ ਰਵਿਆਸ ਚਮਾਰ॥' ਚਮਾਰ ਦੀ ਬਸਤੀ ਨੂੰ ਚਮਾਰਲੀ ਆਖਿਆ ਜਾਂਦਾ ਹੈ।

ਚਮ ਸ਼ਬਦ ਦੇ ਸਜਾਤੀ ਰੂਪ ਫਾਰਸੀ ਵਿਚ ਵੀ ਮਿਲਦੇ ਹਨ। ਫਾਰਸੀ ਚਰਮੀਨ ਦਾ ਅਰਥ ਹੈ, ਚਮੜੇ ਦਾ ਬਣਿਆ। ਫਾਰਸੀ ਵਿਚ ਚਰਮੀਨਦੋਜ ਮੋਚੀ ਅਤੇ ਚਰਮੀਨਫਰੋਸ਼ ਚਮੜਾ ਵੇਚਣ ਵਾਲੇ ਨੂੰ ਕਹਿੰਦੇ ਹਨ। ਬੁਟਆ ਚਰਮਦਾਨ ਹੈ। ਚਰਖੇ ਦੇ ਤਕਲੇ ਉੱਤੇ ਲੱਗੀ ਚਮੜੇ ਦੀ ਗੋਲ ਪੱਟੀ ਨੂੰ ਪੰਜਾਬੀ ਵਿਚ ਚਰਮਖ ਆਖਦੇ ਹਨ। ਇਹ ਫਾਰਸੀ ਵਲੋਂ ਆਇਆ ਹੈ, 'ਚਰਮ+ਕ' ਦਾ ਬਦਲਿਆ ਰੂਪ।

ਕੁਝ ਸਮਾਂ ਪਹਿਲਾਂ ਹਲਟ ਦੀ ਥਾਂ ਚਰਸ, ਚੜਸ ਜਾਂ ਚੜਸਾ ਚਲਿਆ ਕਰਦੇ ਸਨ। ਇਸ ਜੁਗਾਤ ਵਿਚ ਚਮੜੇ ਦਾ ਇਕ ਭਾਰੀ ਵੱਡਾ ਸਾਰਾ ਬੈਲਾ ਵਰਤਿਆ ਜਾਂਦਾ ਸੀ, ਜਿਸ ਦੀ ਪਾਣੀ-ਸਮਾਈ ਘੱਟੋ ਘੱਟ ਮਣ ਪੱਕੇ ਦੀ ਹੁੰਦੀ ਸੀ। ਇਸ ਬੈਲੇ ਰਾਹੀਂ ਬਲਦਾਂ ਦੀ ਮਦਦ ਨਾਲ ਖੂਹ ਵਿਚੋਂ ਪਾਣੀ ਕੱਢਿਆ ਜਾਂਦਾ ਸੀ। ਚਰਸ ਦਰਅਸਲ ਇਸ ਬੈਲੇ ਦਾ ਨਾਂ ਹੈ। ਇਹ ਸ਼ਬਦ ਵੀ ਫਾਰਸੀ ਅਸਲੋਂ ਦਾ ਹੈ, ਜਿਸ ਦਾ ਅਰਥ ਚਮੜਾ ਹੀ ਹੈ। ਧੌੜੀ ਸ਼ਬਦ ਇਸੇ ਦਾ ਸਮਾਨਅਰਥਕ ਹੈ।

ਅਫਗਾਨਿਸਤਾਨ ਵਿਚ ਮਿਲਦੀ ਭੰਗ ਦੀ ਇਕ ਕਿਸਮ ਲਈ ਵੀ ਚਰਸ ਸ਼ਬਦ ਵਰਤਿਆ ਜਾਂਦਾ ਹੈ। ਚਮੜੇ ਦੇ ਬਣੇ ਦਸਤਾਨੇ ਨਾਲ ਇਸ ਨਸ਼ੀਲੇ ਬੂਟੇ ਦੇ ਪੱਤਿਆਂ ਨੂੰ ਰਗੜ ਕੇ ਇਸ ਦਾ ਸਤ ਇਕੱਠਾ ਕੀਤਾ ਜਾਂਦਾ ਹੈ। ਚਮੜੇ ਦੇ ਦਸਤਾਨੇ



**ਸ਼ਬਦ  
ਝਰੋਖਾ**

**ਬਲਜੀਤ ਬਾਸੀ**

ਫੋਨ: 734-259-9353

ਤੋਂ ਇਸ ਦਾ ਚਰਸ ਨਾਂ ਪਿਆ। ਫਾਰਸੀ ਵਿਚ ਚਰਮ ਦਾ ਇੱਕ ਭੇਦ ਚਰਬ ਵੀ ਮਿਲਦਾ ਹੈ। ਚਰਮਨ ਸ਼ਬਦ ਦਰਅਸਲ ਉਪਰਲੀ ਖਲੜੀ ਲਈ ਹੀ ਨਹੀਂ, ਬਲਕਿ ਇਸ ਦੇ ਹੇਠਾਂ ਜੁੜੀ ਹੋਈ ਚਿਕਨਾਈ ਤੇ ਮਾਸ ਵੱਲ ਵੀ ਸੰਕੇਤ ਕਰਦਾ ਹੈ। ਇਸ ਲਈ ਫਾਰਸੀ ਸ਼ਬਦ ਚਰਬ ਜਾਂ ਚਰਬੀ ਇਸੇ ਦਾ ਬੋਧਕ ਹੈ। ਫਾਰਸੀ ਚਰਬ ਦਾ ਅਰਥ ਹੈ-ਚੀਕਣਾ, ਮੁਲਾਇਮ, ਮੋਟਾ ਆਦਿ। ਚਰਬਾ ਸ਼ਬਦ ਦਾ ਅਰਥ ਨਰਮ ਝਿੱਲੀ ਹੁੰਦਾ ਹੈ। ਇੱਕ ਪਤਲੇ ਜਿਹੇ ਪਾਰਦਰਸ਼ੀ ਕਾਗਜ਼ ਨੂੰ ਵੀ ਚਰਬਾ ਕਿਹਾ ਜਾਂਦਾ ਹੈ, ਜਿਸ ਤੋਂ ਕਿਸੇ ਤਸਵੀਰ ਆਦਿ ਦਾ ਉਤਾਰਾ ਕੀਤਾ ਜਾਂਦਾ ਹੈ। ਕਾਸੇ ਦੀ ਖੂਬ ਨਕਲ ਕਰਨ ਦੇ ਅਰਥਾਂ ਵਾਲਾ ਮੁਹਾਵਰਾ 'ਚਰਬੇ ਉਤਾਰਨਾ' ਇਸੇ ਤੋਂ ਬਣਿਆ।

ਸੰਸਕ੍ਰਿਤ ਕੋਸ਼ਕਾਰ ਆਪਣੇ ਅਤੇ ਅਜਿਹੇ ਵਡਨੇਰਕਰ ਨੇ ਚਰਮ ਸ਼ਬਦ ਨੂੰ ਸੰਸਕ੍ਰਿਤ ਧਾਤੂ ਚਰ ਨਾਲ ਜੋੜਿਆ ਹੈ। ਇਸ ਧਾਤੂ ਵਿਚ ਚਲਣ ਫਿਰਨ, ਘਾਹ ਚਰਨ ਆਦਿ ਦੇ ਭਾਵ ਹਨ। ਸੋ, ਇਸ ਤੋਂ ਚਲਣ ਫਿਰਨ ਵਾਲੇ ਜਾਨਵਰ ਅਰਥਾਤ ਪਸ਼ੂ ਦੇ ਭਾਵ ਵਿਕਸਿਤ ਹੁੰਦੇ ਹਨ। ਇਸੇ ਤੋਂ ਅੱਗੇ ਪਸ਼ੂ ਦੀ ਖੱਲ ਦੇ ਭਾਵ ਉਭਰੇ। ਦੂਜੇ ਪਾਸੇ ਮੋਨੀਅਰ-ਵਿਲੀਅਮਜ਼ ਨੇ ਚਰਮ ਦਾ ਸਬੰਧ ਲਾਤੀਨੀ ਸ਼ਬਦ Corium ਨਾਲ ਜੁੜੇ ਹੋਣ ਦੀ ਸੰਭਾਵਨਾ ਜਤਾਈ ਹੈ। ਇਹ ਸ਼ਬਦ ਅੰਗਰੇਜ਼ੀ ਵਿਚ ਵੀ ਵਰਤਿਆ ਜਾਂਦਾ ਹੈ ਅਤੇ ਇਹ ਖੱਲ, ਚਮੜੀ ਆਦਿ ਦਾ ਹੀ ਅਰਥਾਵਾਂ ਨੇ। ਵਿਦਵਾਨਾਂ ਨੇ ਇਸ ਦਾ ਚਿਸ਼ਤਾ ਭਾਰਪੀ ਮੂਲ (S)ker ਨਾਲ ਜੋੜਿਆ ਹੈ ਜਿਸ ਵਿਚ ਕੱਟਣ ਦੇ ਭਾਵ ਹਨ। ਇਸ ਨਜ਼ਰੀਏ ਤੋਂ ਚਮੜੀ ਉਹ ਹੈ, ਜੋ ਸਰੀਰ ਤੋਂ ਕੱਟੀ ਜਾਵੇ। ਇਸ ਦਾ ਸਬੰਧ ਸੰਸਕ੍ਰਿਤ 'ਕਰਿਤ' ਨਾਲ ਜੋੜਿਆ ਜਾਂਦਾ ਹੈ ਜਿਸ ਵਿਚ ਕੱਟਣ, ਵਢਣ, ਵੰਡਣ ਦੇ ਭਾਵ ਹਨ। ਸੰਸਕ੍ਰਿਤ ਦੇ ਸ਼ਬਦ ਕਰਿਤਿ ਦਾ ਅਰਥ ਚਮੜੀ, ਤੁਚਾ, ਚਮੜੇ ਦਾ ਬਣਿਆ ਕਪੜਾ ਆਦਿ ਹੁੰਦਾ ਹੈ। ਆਪਣੇ ਅਤੇ ਮੋਨੀਅਰ-ਵਿਲੀਅਮਜ਼ ਦੇ ਅੱਡ ਅੱਡ ਪਾਸੇ ਜਾਂਦੇ ਹਨ। ਹਾਲ ਦੀ ਘੜੀ ਮੈਂ ਇਸ ਮਸਲੇ ਨੂੰ ਸੁਲਝਾ ਨਹੀਂ ਸਕਦਾ।

## ਜਸਵੰਤ ਸਿੰਘ ਕੰਵਲ ਮੇਰਾ ਕੀ ਲਗਦਾ ਹੈ...

(ਪਿਛਲੇ ਸਫ਼ੇ ਦੀ ਬਾਕੀ)

ਨੇ ਝੱਟ ਆਪਣਾ ਪੰਜਾਬੀ ਅਕਾਦਮੀ ਵਾਲਾ ਸਨਮਾਨ ਸਾਡੇ ਹੱਥ ਫੜਾ ਦਿੱਤਾ। ਹੋਰ ਕੌਣ ਹੋਵੇ? ਸਾਰਿਆਂ ਨੇ ਸੋਚਿਆ ਤੇ ਛੇਤੀ ਹੀ ਫੈਸਲਾ ਕਰ ਲਿਆ, 'ਇਹ ਤਾਂ ਕੰਵਲ ਹੀ ਕਰ ਸਕਦਾ ਹੈ', ਤੇ ਮੇਰੇ ਵੱਲ ਦੇਖਣ ਲੱਗੇ। ਮੈਂ ਅਗਲੇ ਦਿਨ ਕੰਵਲ ਨੂੰ ਸਮਾਗਮ 'ਤੇ ਆਉਣ ਲਈ ਵੀ ਆਖਿਆ ਤੇ ਸਨਮਾਨ ਵਾਪਸੀ ਬਾਰੇ ਵੀ। ਕੰਵਲ ਕਹਿੰਦਾ, 'ਮੈਂ ਨਾਲ ਹੀ ਲੈਂਦਾ ਆਵਾਂਗਾ, ਤੁਸੀਂ ਜੇ ਮਰਜ਼ੀ ਕਰ ਲੈਣਾ, ਤੁਹਾਨੂੰ ਦਿੱਤਾ।'

ਬੇਰ ਇਹ ਇਤਿਹਾਸਕ ਪਹਿਲਕਦਮੀ ਹੁੰਦੀ-ਹੁੰਦੀ ਟਲ ਗਈ ਕਿ ਅਜੇ ਹੋਰ ਮਿਹਨਤ ਕਰਦੇ ਹਾਂ, ਐਵੇਂ ਮਾਅਰਕਾ ਹੀ ਨਾ ਰਹਿ ਜਾਵੇ। 9 ਸਤੰਬਰ ਨੂੰ ਕੰਵਲ ਨੇ ਨੌਜਵਾਨਾਂ ਨਾਲ ਭਰੇ ਹਾਲ ਨੂੰ ਆਪਣੇ ਆਵੇਸ਼ ਨਾਲ ਸੁਹਾ ਕਰ ਦਿੱਤਾ। ਫਿਰ ਰੌਸ ਮਾਰਚ ਦੀ ਅਗਵਾਈ ਕੀਤੀ ਤੇ ਘੰਟਾ ਭਰ ਆਈ.ਟੀ.ਓ. ਚੌਕ ਵਿਚ ਖੜਾ ਰਿਹਾ। ਦਿੱਲੀ ਦੇ ਲੇਖਕ ਪਹਿਲਾਂ ਹੀ ਟਿੱਬ ਗਏ ਸਨ। ਸਿਰਫ ਸਵਰਾਜਬੀਰ ਅਤੇ ਕੰਵਲ ਉਥੇ ਡਟੇ ਰਹੇ। ਰਾਤ ਦੇ ਖਾਣੇ 'ਤੇ ਸਵਰਾਜਬੀਰ ਦੇ ਘਰ ਕੰਵਲ ਨੇ ਸਤਪਾਲ ਡਾਂਗ ਨੂੰ ਬੁੱਝੇ ਮੋਹ ਨਾਲ ਯਾਦ ਕੀਤਾ ਤਾਂ ਸਵਰਾਜਬੀਰ ਦਾ ਗੱਚ ਭਰ ਆਇਆ। ਉਹ ਨਾਜ਼ੁਕ ਛਿਣ ਇਨ੍ਹਾਂ ਦੋਹਾਂ ਦਾ ਹੀ ਸੀ। ਮੈਂ ਬਿਲਕੁਲ ਨੇੜੇ ਬੈਠਾ ਹੋਇਆ ਵੀ ਉਸ ਵਿਚ ਨਹੀਂ ਸਾਂ।

ਬੇਰ, ਖਾਣਾ ਖਾਧਾ ਤੇ ਫਿਰ ਮੈਂ ਆਖਿਆ ਕਿ ਸਮਾਗਮ ਵਿਚ ਆਏ ਨੌਜਵਾਨਾਂ ਦਾ ਪੂਰ ਤੁਹਾਨੂੰ ਦਿੱਲੀ ਯੂਨੀਵਰਸਿਟੀ ਦੇ ਨਾਰਥ ਕੈਂਪਸ ਕੋਲ ਉਡੀਕ ਰਿਹਾ ਹੈ। ਰਾਤ ਦੇ ਕੋਈ 11-12 ਵਜੇ ਉਥੇ ਪਹੁੰਚ, ਕੰਵਲ ਨੇ ਗਿਣ ਕੇ 70 ਪੌੜੀਆਂ ਚੜ੍ਹੀਆਂ ਤਾਂ ਅੱਗੇ ਜਤਿੰਦਰਪਾਲ ਸਿੰਘ ਗਰੇਵਾਲ

ਦਾ ਕਮਰਾ ਵਿਦਿਆਰਥੀ-ਨੌਜਵਾਨਾਂ ਨਾਲ ਭਰਿਆ ਹੋਇਆ ਸੀ। ਉਨ੍ਹਾਂ ਦੇ ਕੱਦੋਂ ਦੇ ਉਡੀਕਦੇ, ਥਕੇਵੇਂ ਦੇ ਭੰਨੇ ਜੁੱਸਿਆਂ ਨੇ ਜਦੋਂ ਕੰਵਲ ਦੇ ਦਰਸ਼ਨ ਕੀਤੇ ਤਾਂ ਜਿਵੇਂ ਮੇਲਾ ਬੱਝ ਗਿਆ। 'ਬਾਪੂ ਜੀ', 'ਬਾਪੂ ਜੀ' ਹੋਣ ਲੱਗ ਪਈ। ਕੰਵਲ ਨੇ ਮੰਜੇ 'ਤੇ ਬਹਿੰਦਿਆਂ ਕੰਧ ਨਾਲ ਢਾਸਣਾ ਲਾ ਲਿਆ, ਚਾਹ ਧਰੀ ਗਈ ਤੇ ਕੰਵਲ ਦਾ ਉਤਸ਼ਾਹੀ ਬੋਲ ਮੁੰਡਿਆਂ ਨੂੰ ਸੂਤਦਾ ਤੁਰਿਆ ਗਿਆ। ਸਿਆਸਤ, ਪਿਆਰ, ਪੜ੍ਹਾਈ, ਲੋਕ-ਮੁਕਤੀ ਦਾ ਢੰਗ, ਜਜ਼ਬਾ ਕਿ ਚੇਤਨਾ ਆਦਿ ਦਾ ਰਿਤਕਣਾ ਪੈ ਗਿਆ। ਕੰਵਲ ਉਦੋਂ 94 ਸਾਲਾਂ ਦਾ ਸੀ, ਉਹ ਟਿੱਚਰਾਂ ਕਰਦਾ ਖਿੜਦਾ ਗਿਆ ਤੇ ਮੈਂ ਇਸ ਮੰਜ਼ਰ ਅੰਦਰ ਬੈਠਾ-ਬੈਠਾ ਫਿਰ ਗਾਇਬ ਹੋ ਗਿਆ।

ਅਗਲੇ ਦਿਨ ਮੈਂ ਪਾਸ ਬਾਰੇ ਗੱਲਾਂ ਕਰਨ ਲੱਗਾ ਤੇ ਕੰਵਲ ਬਾਰੇ ਪਾਸ ਦਾ ਲਿਖਿਆ ਮਜ਼ਮੂਨ ਉਨ੍ਹਾਂ ਨੂੰ ਪੜ੍ਹਨ ਲਈ ਦਿੱਤਾ। ਕੰਵਲ ਨੇ ਪੜ੍ਹਿਆ ਤੇ ਮੇਰੇ ਵੱਲ ਦੇਖਣ ਲੱਗਾ, ਕਹਿੰਦਾ, 'ਯਾਰ! ਇਹ ਆਪਣੀ ਉਮਰ ਦਿਆਂ ਤੋਂ ਖੜ੍ਹਾ ਅੱਡ ਹੀ ਦਿਸਦਾ ਸੀ। ਪੰਗੋ-ਹੱਥਾ ਵੀ ਖਾਸਾ ਸੀ ਪਰ ਕਵਿਤਾ ਵਿਚ ਸਿਖਰ ਫੜ ਗਿਆ... ਉਹਨੂੰ ਮਾਰਨ ਵਾਲੇ ਨਹੀਂ ਜਾਣਦੇ, ਉਨ੍ਹਾਂ ਨੇ ਪੰਜਾਬ ਦੇ ਭਵਿੱਖ ਦਾ ਕਤਲ ਕੀਤਾ ਹੈ।' ਕੰਵਲ ਦਾ ਮਤਾਬੀ ਚਿਹਰਾ ਪੀੜ-ਪੀੜ ਹੋਇਆ ਪਿਆ ਸੀ।

ਅੰਗਰੇਜ਼ੀ ਆਨਲਾਈਨ ਮੀਡੀਆ ਦਾ ਪੱਤਰਕਾਰ ਜਾਇਦ ਖਾਨ ਇੰਟਰਵਿਊ ਲੈਣ ਆਇਆ ਤਾਂ ਕੰਵਲ ਨੇ ਅਗਲੀ ਜੋੜੀ, 'ਮੈਂ ਤਾਂ ਕਹਿੰਦਾ ਉਹ ਮੈਨੂੰ ਮਾਰ ਦਿੰਦੇ ਤੇ ਪਾਸ ਨੂੰ ਜ਼ਿੰਦਗੀ ਮਿਲੀ ਹੁੰਦੀ, ਗੱਲ ਅੱਗੇ ਤੁਰੀ ਹੋਣੀ ਸੀ। ਆਹ ਦਿਨ ਦੇਖਣ ਤੋਂ ਬਚੇ ਹੁੰਦੇ', ਤੇ ਅੱਖਾਂ ਪੂੰਝਣ ਲੱਗਾ। ਗੁਜ਼ਰੀ ਸ਼ਾਮ ਕੰਵਲ ਦਾ ਜਲਾਲ ਦੇਖਣ ਵਾਲਾ ਪੱਤਰਕਾਰ ਪਾਸ ਦਾ ਬਹੁਤ ਕਦਰਦਾਨ ਸੀ,

ਉਹ ਵੀ ਅੱਖਾਂ ਭਰ ਆਇਆ ਤੇ ਹੈਰਾਨ ਹੋ ਕੇ ਕੰਵਲ ਵੱਲ ਦੇਖਣ ਲੱਗਾ। ਸਾਰੇ ਸੀਤ ਹੋ ਗਏ ਤੇ

ਇੰਟਰਵਿਊ ਵਿਚੇ ਹੀ ਰਹਿ ਗਈ। ਗੱਲ ਮੁਕਾਉਣ ਤੋਂ ਪਹਿਲਾਂ ਮੇਰੇ ਨਾਨੀ ਜੀ



ਨਾਨਾ-ਦੋਹਤਾ: ਜਸਵੰਤ ਸਿੰਘ ਕੰਵਲ ਅਤੇ ਸੁਮੇਲ ਸਿੰਘ ਸਿੱਧੂ।

ਜਾਂ ਬੀਜੀ ਦਾ ਜ਼ਿਕਰ ਜ਼ਰੂਰੀ ਹੈ। ਸਾਰਾ ਪਰਿਵਾਰ ਬੀਜੀ ਮੁਖਤਿਆਰ ਕੌਰ ਦੀ ਦਰਵੇਸ਼ੀ, ਸਦਾਕਤ ਅਤੇ ਨਿੱਘ ਦਾ ਵੱਡਾ ਦੇਣਦਾਰ ਹੈ। ਉਨ੍ਹਾਂ ਦੀਆਂ ਧੀਆਂ ਅਤੇ ਪੁੱਤਰ ਲਈ ਬੀਜੀ ਕਿਸੇ ਫਰਿਸ਼ਤੇ ਵਾਂਗ ਹਨ, ਜਿਨ੍ਹਾਂ ਦਾ ਸਹਿਜ-ਮੱਠਾ ਬੋਲ, ਗਜ਼ਬ ਦੀ ਨੀਝ-ਸੂਝ ਅਤੇ ਬਾਪੂ ਜੀ ਦੇ ਡਾ. ਜਸਵੰਤ ਗਿੱਲ ਨਾਲ ਕੀਤੇ ਵਿਆਹ ਦੇ ਬਾਵਜੂਦ, ਕਿਸੇ ਕੌੜ-ਫਿੱਕ ਤੋਂ ਪਰਹੇਜ਼ ਕਰਦਿਆਂ ਆਪਣੀ ਹਸਤੀ ਨੂੰ ਲਿਫਣ ਨਾ ਦੇਣ ਦਾ ਅਭਿਆਸ ਕਿਸੇ ਡੂੰਘੇ ਸਰੋਵਰ ਵਾਂਗ ਸਾਰੇ ਪਰਿਵਾਰ ਨੂੰ ਸਿੱਜਦਾ ਰਹਿੰਦਾ ਹੈ। ਇਸ ਕਿਸਮ ਦੇ ਸਿਦਕਵਾਨ ਸ਼ਿਲਪ ਵਾਲੇ ਸਾਡੇ ਬੀਜੀ ਕੰਵਲ ਪਰਿਵਾਰ ਦੀ ਅਸਲ ਨੀਂਹ ਸਨ। ਇਨ੍ਹਾਂ ਦੋਹਾਂ ਸ਼ਖਸੀਅਤਾਂ ਦੀ ਬੁਲੰਦੀ ਵਿਚ ਸੰਘਰਸ਼ ਦੀ ਸਾਂਝ ਸੀ, ਕਿਸੇ ਸਾਂਝੀ ਬਰਕਤ ਦਾ ਅਹਿਸਾਸ ਸੀ ਅਤੇ ਸ਼ਾਇਸਤਾ ਫਾਸਲਾ ਵੀ ਸੀ।

ਬਾਪੂ ਜੀ ਨਾਲ ਮੇਰੇ ਰਿਸ਼ਤੇ ਦਾ ਇਕ ਜ਼ਰੂਰੀ ਪਹਿਲੂ ਇਹ ਹੈ ਕਿ ਮੈਂ ਉਨ੍ਹਾਂ ਨੂੰ ਪਰਿਵਾਰਕ ਜਾਂ ਨਾਤਾਦਾਰੀ ਤਾਣੇ-ਪੋਟੇ ਦੇ ਹਿਸਾਬ ਨਾਲ ਨਹੀਂ ਦੇਖਦਾ। ਉਹ ਜਨਤਕ ਖੇਤਰ ਦੀ ਸ਼ਖਸੀਅਤ ਨੇ, ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਆਪਣੇ ਜਨਤਕ ਖੇਤਰ ਬਾਬਤ ਹੀ ਰਹੇਗੀ। ਇਸ ਨੈਤਿਕ ਚੋਣ ਦੇ ਸੁੱਖ-ਦੁੱਖ ਮੈਨੂੰ ਝੱਲਣੇ ਪਏ ਨੇ ਅਤੇ ਅੱਗੇ ਵੀ ਝੱਲਣੇ ਪੈਣਗੇ। ਖੁਦ ਕੰਵਲ ਨਾਲ ਮੋਰਚਾ ਲਾਉਣ ਦੀ ਨੋਬਤ ਵੀ ਆ ਸਕਦੀ ਹੈ।

ਕੰਵਲ ਦਾ ਵਡੱਪਣ ਹੈ ਕਿ ਉਸ ਨੇ ਮੈਨੂੰ ਇਸ ਦੀ ਮੁਕੰਮਲ ਆਜ਼ਾਦੀ ਦਿੱਤੀ ਹੋਈ ਹੈ। ਵਾਰਿਸ ਆਪਣੇ ਸਿਲਸਿਲੇ ਦੇ ਮੁਰਸ਼ਦ ਬਾਬਾ ਫਰੀਦ ਦੀ ਉਸਤਤ 'ਬਾਈਸ ਹੀ ਕੁਤਬਾਂ ਵਿਚ ਪੀਰ ਕਾਮਿਲ' ਆਖ ਕੇ ਕਰਦਾ ਹੈ। ਮੈਂ ਵੀ ਆਪਣੇ ਮੁਰਸ਼ਦ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਅਕੀਦਤ ਪੇਸ਼ ਕੀਤੀ ਹੈ।

###

(ਲੜੀ ਜੋੜਨ ਲਈ ਪਿਛਲਾ ਅੰਕ ਦੇਖੋ)

ਬਾਪ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਸੀ ਹੋ ਰਿਹਾ। ਹਰ ਰੋਜ਼ ਸਵੇਰੇ ਬੈਡ ਸੀਟ ਬਦਲਣ ਅਤੇ ਕਪੜੇ ਬਦਲਣ ਸਮੇਂ, ਮੈਂ ਨਰਸਿੰਗ ਸਟਾਫ਼ ਦੇ ਨਾਲ ਹੀ ਰਹਿੰਦਾ ਸਾਂ ਤਾਂ ਕਿ ਸਹੀ ਤਰੀਕੇ ਨਾਲ ਸਫ਼ਾਈ ਹੋ ਸਕੇ। ਇਕ ਦਿਨ ਨਰਸਿੰਗ ਸਟਾਫ਼ ਕਹਿਣ ਲੱਗਾ ਕਿ ਇਹ ਬਜ਼ੁਰਗ ਤੁਹਾਡੇ ਵੱਡੇ ਭਰਾ ਹਨ? ਸੁਣ ਕੇ ਬਾਪ ਦੀ ਸਿਹਤ 'ਤੇ ਬਹੁਤ ਰਸ਼ਕ ਹੋਇਆ। ਜਦ ਉਨ੍ਹਾਂ ਨੂੰ ਦੱਸਿਆ ਕਿ ਬਜ਼ੁਰਗ ਤਾਂ ਮੇਰੇ ਬਾਪ ਹਨ ਤਾਂ ਉਹ ਬਹੁਤ ਹੈਰਾਨ ਵੀ ਹੋਏ ਤੇ ਖੁਸ਼ ਵੀ। ਇਹ ਬਾਪ ਦੀ ਚੰਗੀ ਸਿਹਤ ਨੂੰ ਸਲਾਮ ਸੀ।

ਆਖਰ ਡਾਕਟਰਾਂ ਨੇ ਘਰ ਲਿਜਾ ਕੇ ਸੇਵਾ ਕਰਨ ਦੀ ਸਲਾਹ ਦਿਤੀ ਤਾਂ ਅਸੀਂ ਇਕ ਟਰੇਡ ਨਰਸ ਨੂੰ ਘਰ ਰੱਖਣ ਅਤੇ ਪਿਤਾ ਜੀ ਨੂੰ ਮੈਡੀਕਲ ਸਹੂਲਤਾਂ ਆਦਿ ਸਹੀ ਤਰੀਕੇ ਨਾਲ ਦੇਣ ਲਈ ਨਾਲ ਲੈ ਲਿਆ। ਘਰ ਵਿਚ ਹੀ ਆਕਸੀਜਨ, ਡ੍ਰਿੱਪ ਆਦਿ ਦਾ ਪੂਰਾ ਇੰਜਾਮ ਕਰ ਲਿਆ। ਇਕ ਹਫ਼ਤਾ ਬਾਪ ਨੇ ਮੇਰੇ ਘਰ ਨੂੰ ਭਾਗ ਲਾਏ, ਪਰ ਉਨ੍ਹਾਂ ਦੀ ਤਕਲੀਫ਼ ਦੇਖੀ ਨਹੀਂ ਸੀ ਜਾਂਦੀ।

ਕਦੇ ਕਦਾਈਂ ਬਾਪ ਬੋੜੀ ਜਿਹੀ ਅੱਖ ਖੋਲ੍ਹਦਾ। ਕੁਝ ਵੀ ਪਤਾ ਨਹੀਂ ਲਗਦਾ, ਸ਼ਾਇਦ ਉਨ੍ਹਾਂ ਦਾ ਦਿਮਾਗ ਕੰਮ ਨਹੀਂ ਕਰ ਰਿਹਾ। ਅਸੀਂ ਬਹੁਤ ਕੋਸ਼ਿਸ਼ ਕਰਦੇ ਯਾਦ ਕਰਵਾਉਣ ਲਈ। ਸੋਚਦਾ ਸ਼ਾਇਦ ਬਾਪ ਆਪਣੀ ਔਲਾਦ ਨੂੰ ਦੇਖ ਕੇ ਸੋਚੇ ਕਿ ਕਿਵੇਂ ਫੁੱਲਾਂ ਵਰਗੇ ਬੱਚਿਆਂ ਨੂੰ ਪਾਲ ਕੇ ਵੱਡੇ ਕੀਤਾ। ਆਪੋ ਆਪਣੇ ਜੀਵਨ ਵਿਚ ਉਹ ਮਿਹਨਤੀ ਤੇ ਕਾਮਯਾਬ ਨੇ, ਪਰ ਮੈਂ ਇਨ੍ਹਾਂ ਨੂੰ ਚੰਗੀ ਤਰ੍ਹਾਂ ਨਿਹਾਰ ਵੀ ਨਹੀਂ ਸਕਦਾ। ਬੋਲ ਸਾਂਝੇ ਚੰਗੀ ਤਰ੍ਹਾਂ ਨਿਹਾਰ ਵੀ ਨਹੀਂ ਸਕਦਾ।

ਕਦੇ ਕਦਾਈਂ ਬਾਪ ਬੋੜੀ ਜਿਹੀ ਅੱਖ ਖੋਲ੍ਹਦਾ। ਕੁਝ ਵੀ ਪਤਾ ਨਹੀਂ ਲਗਦਾ, ਸ਼ਾਇਦ ਉਨ੍ਹਾਂ ਦਾ ਦਿਮਾਗ ਕੰਮ ਨਹੀਂ ਕਰ ਰਿਹਾ। ਅਸੀਂ ਬਹੁਤ ਕੋਸ਼ਿਸ਼ ਕਰਦੇ ਯਾਦ ਕਰਵਾਉਣ ਲਈ। ਸੋਚਦਾ ਸ਼ਾਇਦ ਬਾਪ ਆਪਣੀ ਔਲਾਦ ਨੂੰ ਦੇਖ ਕੇ ਸੋਚੇ ਕਿ ਕਿਵੇਂ ਫੁੱਲਾਂ ਵਰਗੇ ਬੱਚਿਆਂ ਨੂੰ ਪਾਲ ਕੇ ਵੱਡੇ ਕੀਤਾ। ਆਪੋ ਆਪਣੇ ਜੀਵਨ ਵਿਚ ਉਹ ਮਿਹਨਤੀ ਤੇ ਕਾਮਯਾਬ ਨੇ, ਪਰ ਮੈਂ ਇਨ੍ਹਾਂ ਨੂੰ ਚੰਗੀ ਤਰ੍ਹਾਂ ਨਿਹਾਰ ਵੀ ਨਹੀਂ ਸਕਦਾ। ਬੋਲ ਸਾਂਝੇ ਚੰਗੀ ਤਰ੍ਹਾਂ ਨਿਹਾਰ ਵੀ ਨਹੀਂ ਸਕਦਾ।

31 ਮਾਰਚ ਦਾ ਦਿਨ, ਸਵੇਰੇ 8 ਕੁ ਵਜੇ ਦਾ ਵਕਤ। ਬੇਸੁਰਤੀ ਵਿਚ ਸਾਹਾਂ ਦੀ ਪੁੱਜੀ ਖਰਚ ਕਰ ਰਹੇ ਬਾਪ ਕੋਲ ਬੈਠਾ, ਬਾਹਾਂ ਤੇ ਲੱਤਾਂ ਨੂੰ ਹੌਲੀ ਹੌਲੀ ਨੱਧ ਰਿਹਾ ਹਾਂ। 18 ਦਿਨ ਹੋ ਗਏ ਨੇ ਬੇਸੁਰਤੀ ਦੇ। ਕਦੇ ਕਦੇ ਅੱਖ ਖੋਲ੍ਹਣ ਦਾ ਭੁਲੇਖਾ ਪੈਂਦਾ। ਬੜਾ ਚਾਅ ਸੀ ਮਨ ਵਿਚ ਕਿ ਬਾਪ ਨਾਲ ਕੁਝ ਗੱਲਾਂ ਕਰਾਂ, ਪਰ ਸਭ ਅਸੰਭਵ। ਮੈਂ ਸੋਚਾਂ 'ਚ ਬਾਪ ਦੀ ਜ਼ਿੰਦਗੀ ਦੀਆਂ ਪਰਤਾਂ ਫਰੋਲਦਾ, ਉਨ੍ਹਾਂ ਪਲਾਂ ਦੀ ਨਿਸ਼ਾਨਦੇਹੀ 'ਚ ਗੁਆਚਿਆ ਹਾਂ। ਅਚਾਨਕ ਪਿਤਾ ਜੀ ਇਕ ਦਮ ਪੂਰੀਆਂ ਅੱਖਾਂ ਖੋਲ ਕੇ ਮੈਨੂੰ ਨਿਹਾਰਦੇ ਨੇ। ਮੈਂ ਵੀ ਉਨ੍ਹਾਂ ਵੱਲੀਂ ਦੇਖਦਾ, ਮਨ ਦੇ ਵਲਵਲਿਆਂ ਨੂੰ ਜੁਬਾਨ ਦੇਣ ਤੋਂ ਅਸਮਰਥ। ਸੋਚਦਾ ਪਤਾ ਨਹੀਂ ਪਿਤਾ ਜੀ ਕੀ ਸੋਚਦੇ ਹੋਣਗੇ? ਕੀ ਬੋਲਣਾ ਚਾਹੁੰਦੇ ਨੇ? ਕਿਹੜੀਆਂ ਅਸੀਸਾਂ ਨਾਲ ਨਿਵਾਜਣਾ ਚਾਹੁੰਦੇ ਨੇ? ਪਰ ਬੋਲ ਨਹੀਂ ਸਕਦੇ। ਉਨ੍ਹਾਂ ਦੇ ਖੁੱਲ੍ਹੇ ਦੀਦਿਆਂ ਵਿਚ ਆਏ ਹਾਵ-ਭਾਵ ਸਮਝਣ ਦੀ ਕੋਸ਼ਿਸ਼ ਕਰਦਾ, ਆਪ ਮੁਹਾਰੇ ਬਾਪ ਨੂੰ ਕਹਿੰਦਾ ਹਾਂ ਕਿ ਹੁਣ ਤੁਹਾਡੀਆਂ ਅੱਖਾਂ ਪੂਰੀਆਂ ਖੁੱਲ੍ਹੀਆਂ ਨੇ ਅਤੇ ਤੁਸੀਂ ਛੇਤੀ ਠੀਕ ਹੋ ਜਾਣਾ ਹੈ। ਇਕ ਧਰਵਾਸ ਸੀ ਖੁਦ ਤੇ ਬਾਪ ਲਈ, ਬੁਝਦੇ ਦਿਵੇ ਦੀ ਆਖਰੀ ਲੋਅ ਵਰਗਾ। ਬਾਪ ਵਲੋਂ ਸਾਹ ਸਮੇਟਣ ਲੱਗਿਆਂ, ਸਾਹਾਂ ਨੂੰ ਨਵੀਂ ਉਡਾਣ ਦੇਣ ਦੀ ਤੀਬਰਤਾ। ਦੇਖਦਿਆਂ ਦੇਖਦਿਆਂ ਬਾਪ ਇਕ ਲੰਮਾ ਸਾਹ ਲੈਂਦਾ ਏ ਅਤੇ ਫਿਰ ਇਕ ਦਮ ਸਾਂਤ। ਭੌਰ ਉਭਾਰੀ ਮਾਰ ਗਿਆ। ਪੈਗੰਬਰਾਂ ਵਰਗੀ ਆਖਰੀ ਅਲਵਿਦਾ। ਬਾਪ ਦੇ ਹੱਥ ਮੇਰੇ ਹੱਥਾਂ ਵਿਚ ਫੜੇ ਰਹਿ ਗਏ। ਕੋਹੀ ਹੈ ਇਹ ਇਕ ਦਮ ਸਾਹ-ਸਮੇਟਣ ਦੀ ਕਾਹਲ। ਘਬਰਾਹਟ ਵਿਚ ਪਲਸ-

# ਦਰਦ-ਵੰਝਲੀ ਦੀ ਹੂਕ-2

“ਇਹ ਹੂਕ ਮੇਰੀ ਹੀ ਨਹੀਂ, ਅਸਾਂ ਸਭ ਪਰਦੇਸੀਆਂ ਦੀ ਹੈ, ਜੋ ਆਪਣੇ ਪਿਆਰਿਆਂ ਨੂੰ ਆਖਰੀ ਵਕਤ ਮਿਲਣ ਲਈ ਵਤਨ ਪਰਤਦੇ ਨੇ ਅਤੇ ਉਨ੍ਹਾਂ ਦੀ ਰਾਖ ਨੂੰ ਵਗਦੇ ਪਾਣੀਆਂ ਦੇ ਨਾਮ ਕਰ, ਖਾਲੀ ਹੱਥ ਪਰਦੇਸੀਆਂ ਆਲ੍ਹਣਿਆਂ ਨੂੰ ਉਭਾਰੀ ਭਰਦੇ ਨੇ। ਕਈ ਤਾਂ ਅਰਬੀ ਨੂੰ ਮੋਢਾ ਦੇਣ ਤੋਂ ਵੀ ਵਿਰਵੇ ਰਹਿ ਜਾਂਦੇ ਨੇ, ਜਦ ਕਿ ਕੁਝ ਸਿਵਿਆਂ ਦੀ ਰਾਖ ਫਰੋਲਣ ਜਾਂ ਸਿਵਿਆਂ ਦੇ ਰੁੱਖ ਥੱਲੇ ਬੈਠ, ਆਪਣਿਆਂ ਦੇ ਕੀਰਨੇ ਮਨ-ਸੁਹ ਵਿਚ ਪਾਉਂਦੇ, ਦਰਦ-ਵੰਝਲੀ ਵਿਚ ਸਾਹ ਭਰਨ ਜੋਗੇ ਹੀ ਰਹਿ ਜਾਂਦੇ।” ਡਾ. ਭੰਡਾਲ ਦੇ ਇਹ ਸ਼ਬਦ ਵਿਛੋੜੇ ਤੋਂ ਖਾਸ ਕਰ ਸਦੀਵੀ ਵਿਛੋੜੇ ਦਾ ਦਰਦ ਬਿਆਨਦੇ ਹਨ। ਉਨ੍ਹਾਂ ਦੇ ਇਨ੍ਹਾਂ ਸ਼ਬਦਾਂ ਤੋਂ ਸ਼ਾਇਰ ਸੁਰਜੀਤ ਪਾਤਰ ਦੀਆਂ ਇਹ ਸਤਰਾਂ ਹੁੰਜਣ ਲੱਗਦੀਆਂ ਹਨ, “ਕੁਝ ਤਾਂ ਸੇਕਣਗੇ ਸਿਵੇ ਦੀ ਅਗਨ, ਕੁਝ ਕਬਰਾਂ 'ਚ ਉਗੇ ਰੁੱਖਾਂ ਹੇਠ ਜਾ ਬਹਿਣਗੇ।” -ਸੰਪਾਦਕ

ਮੀਟਰ ਲਾਉਂਦਾ ਹਾਂ ਪਰ ਧੜਕਣ ਨਜ਼ਰ ਨਹੀਂ ਆਉਂਦੀ। ਨਰਸ ਨੂੰ ਹਾਕ ਮਾਰਦਾ, ਉਹ ਵਿਚਾਰੀ ਦੌੜੀ ਆਈ ਅਤੇ ਸ਼ਾਂਤ ਬਾਪ ਵੱਲੀਂ ਦੇਖ ਕੇ ਉਦਾਸੀ ਦੇ ਆਲਮ ਵਿਚ ਡੁੱਬ ਗਈ। ਉਸ ਦੀਆਂ ਅੱਖਾਂ ਵਿਚ ਭਾਣਾ ਵਰਤਣ ਦਾ ਸੱਚ। ਪਰ ਕਹਿਣ ਤੋਂ ਅਸਮਰਥ। ਡਾਕਟਰ ਨੂੰ ਫੋਨ ਕਰਦਾ ਹਾਂ। ਪੰਜ ਮਿੰਟ ਵਿਚ ਉਹ ਪਹੁੰਚ ਜਾਂਦਾ ਹੈ। ਬਾਪ ਨੂੰ ਦੇਖਦਿਆਂ ਹੀ ਕਹਿੰਦਾ ਹੈ ਕਿ ਮੌਤ ਸਭ ਤੋਂ ਵੱਡਾ ਸੱਚ ਏ ਅਤੇ ਹੁਣ ਇਸ ਸੱਚ ਨੂੰ ਮੰਨਣ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ।

ਬਾਪ ਉਸ ਸਫਰ 'ਤੇ ਤੁਰ ਜਾਂਦਾ ਏ, ਜਿਥੋਂ ਕਦੇ ਕੋਈ ਨਹੀਂ ਪਰਤਿਆ। ਨਾ ਹੀ ਆਇਆ ਏ ਕਦੇ ਕੋਈ ਸੁਖ-ਸੁਨੇਹਾ। ਆਸ ਦੇ ਟੁੱਟਣ ਦੀ ਚੀਸ ਦੀਦਿਆਂ ਵਿਚ ਵਹਿ ਤੁਰੀ। ਬਾਪ ਦੇ ਜਾਣ ਤੋਂ ਬਾਅਦ, ਉਸ ਦੀਆਂ ਆਖਰੀ ਰਸਮਾਂ ਨੂੰ ਨਿਭਾਉਣ ਦੀ ਵਾਰੀ। ਰਸਮਾਂ ਜੋ ਤੁਰ ਗਿਆਂ ਨੂੰ ਅਰਪਿਤ ਹੁੰਦੀਆਂ। ਉਨ੍ਹਾਂ ਦੇ ਪੰਜ ਭੂਤਕ ਸਰੀਰ ਨੂੰ ਪੂਰਨ ਸ਼ਰਧਾ, ਸਮਰਪਣ, ਅਦਬ ਅਤੇ ਅਦਾਬ ਨਾਲ ਰੁਖਸਤ ਕਰਨਾ। ਬਾਪ ਸਾਰੀ ਉਮਰ ਪਿੰਡ ਹੀ ਰਿਹਾ। ਇਸ ਲਈ ਬਾਪ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਜਾਣ ਅਤੇ ਉਥੇ ਹੀ ਸਸਕਾਰ ਕਰਨ ਦਾ ਫੈਸਲਾ ਹੁੰਦਾ ਏ। ਬਾਪ ਦੇ ਮ੍ਰਿਤਕ ਸਰੀਰ ਨੂੰ ਫਿਊਨਰਲ ਵੈਨ ਵਿਚ ਪਿੰਡ ਨੂੰ ਲਿਜਾਇਆ ਸੋਚਦਾ ਰਿਹਾ ਕਿ ਜਦ ਬਾਪ ਬਿਮਾਰ ਹੋ ਕੇ ਸ਼ਹਿਰ ਆਇਆ ਸੀ ਤਾਂ ਕਦੇ ਕਿਆਸ ਵੀ ਨਹੀਂ ਸੀ ਕਿ ਉਹ ਲੋਭ ਬਣ ਕੇ ਉਸ ਪਿੰਡ ਨੂੰ ਵਾਪਸ ਪਰਤੇਗਾ ਜਿਸ ਦੀਆਂ ਰਾਹਾਂ ਦਾ ਚੱਪਾ-ਚੱਪਾ ਉਸ ਨੇ ਪੈਦਲ ਗਾਹਿਆ ਸੀ। ਹਰ ਦੁੱਖ, ਦਰਦ ਅਤੇ ਚੀਸ ਨੂੰ ਪਿੰਡੇ 'ਤੇ ਸਹਿਣ ਵਾਲਾ ਬਾਪ ਹੁਣ ਖਾਮੋਸ਼ ਉਸ ਜੂਹ ਵਿਚ ਆ ਪਹੁੰਚਿਆ ਜਿਥੇ ਬਚਪਨੇ ਤੋਂ ਲੈ ਕੇ ਹੁਣ ਤੀਕ ਜੀਵਨ ਦੇ ਹਰ ਰੰਗ ਨੂੰ ਬਹੁਤ ਹੀ ਭਰਪੂਰਤਾ ਨਾਲ ਜੀਵਿਆ।

ਪਿੰਡ ਦੇ ਸੋਗਵਾਰ ਮਾਹੌਲ ਵਿਚ ਖੁਦ ਨੂੰ ਸੰਭਾਲਣਾ ਬਹੁਤ ਔਖਾ ਹੁੰਦਾ ਜਦ ਬਾਪ ਦੇ ਕਰੀਬੀ ਅਤੇ ਭਾਈਚਾਰੇ ਦੇ ਲੋਕ ਉਸ ਦੇ ਜੀਵਨ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰਦੇ ਨੇ। ਉਸ ਦਾ ਸਾਥੀ ਦੱਸਦਾ ਹੈ ਕਿ 'ਕੇਰਾਂ ਗਲਵਿਆਂ ਦਾ ਲੱਦਿਆ ਗੱਡਾ ਲੈ ਕੇ ਜਲੰਧਰ ਜਾਂਦਿਆਂ ਇਕ ਬਲਦ ਰਸਤੇ ਵਿਚ ਹੀ ਹੰਝ ਗਿਆ। ਤੇਰੇ ਭਾਪੇ ਨੇ ਗੱਡੇ ਦਾ ਜੂਲਾ ਆਪਣੇ ਮੋਢੇ 'ਤੇ ਰੱਖ ਲਿਆ ਅਤੇ ਗੱਡੇ ਨੂੰ ਜਲੰਧਰ ਤੀਕ ਲੈ ਗਿਆ। ਇਹ ਸੀ, ਉਨ੍ਹਾਂ ਦੇ ਜਿਸਮਾਨੀ ਤਾਕਤ ਦੀਆਂ ਅਨੇਕਾਂ ਘਟਨਾਵਾਂ ਵਿਚੋਂ ਇਕ ਘਟਨਾ, ਜੋ ਉਨ੍ਹਾਂ ਦੇ ਸਾਥੀ ਹੁਣ ਵੀ ਮਾਣ ਨਾਲ ਦੱਸਦੇ ਨੇ। ਕਵਿਟਲ ਦੀ ਕਣਕ ਦੀ ਬੋਰੀ ਖੁਦ ਪਿੱਠ 'ਤੇ ਰੱਖ ਕੇ ਦੁਬਾਰੇ ਤੋਂ ਲੋਕਤ ਦੀ ਪੌੜੀ ਰਾਹੀਂ ਉਤਰਨਾ ਅਤੇ ਪਿੰਡੋਂ ਬਾਹਰਵਾਰ ਗੱਡੇ 'ਤੇ ਲੱਦਣਾ ਤਾਂ ਉਨ੍ਹਾਂ ਦਾ ਨਿੱਤ ਦਾ ਕੰਮ ਸੀ, ਕਿਉਂਕਿ ਉਹ ਗੱਡਾ ਵੀ ਵਾਹੁੰਦੇ ਸਨ।

ਬਾਪ ਦੀ ਦੇਹ ਨੂੰ ਨੁਹਾਉਂਦਿਆਂ ਸੋਚਦਾ ਕਿ ਕਿੰਨਾ ਔਖਾ ਹੁੰਦਾ ਏ ਆਪਣੇ ਬਾਪ ਨੂੰ ਆਖਰੀ ਸਫਰ ਲਈ ਤਿਆਰ ਕਰਨਾ, ਸਿਰ 'ਤੇ ਦਸਤਾਰ ਬੰਨਣੀ, ਅਰਬੀ ਨੂੰ ਫੁੱਲਾਂ ਨਾਲ ਸਜਾਉਣਾ, ਅਰਬੀ ਨੂੰ ਮੋਢਿਆਂ 'ਤੇ ਧਰਨਾ ਅਤੇ ਸਿਵਿਆਂ ਵੱਲੀਂ ਬਿਝਕਦੇ ਕਦਮਾਂ ਨਾਲ ਤੁਰਨਾ। ਬਾਪ ਦੀ ਕੰਨੋੜੀ ਚੜ੍ਹਨ ਵਾਲੇ ਬੱਚਿਆਂ ਦੇ ਮੋਢਿਆਂ 'ਤੇ ਬਾਪ ਦੀ ਅਰਬੀ ਦਾ ਭਾਰ ਬਹੁਤ ਜ਼ਿਆਦਾ ਹੁੰਦਾ।

ਸਿਵਿਆਂ ਵਿਚ ਅਰਬੀ ਪਈ ਏ। ਲੱਕੜਾਂ ਚਿਣੀਆਂ ਜਾ ਰਹੀਆਂ ਨੇ। ਹੁਣ ਵਾਰੀ ਅੱਗ ਦੇਣ ਦੀ ਏ। ਜੀਵਨ ਵਿਚ ਸਭ ਤੋਂ ਔਖਾ ਕੰਮ, ਪਰ ਕਰਨਾ ਵੀ ਜਰੂਰ ਪੈਣਾ। ਜੇਨਾ ਪੁੱਤ ਜੁ ਹੋਇਆ। ਆਪਣਿਆਂ ਵਲੋਂ, ਆਪਣਿਆਂ ਦੇ ਸਿਵੇ ਨੂੰ ਲਾਭੁੰ

ਲਾਉਣਾ। ਆਪਣੇ ਬਾਪ ਨੂੰ ਅਗਨੀ ਹਵਾਲੇ ਕਰਨਾ, ਬਹੁਤ ਹੀ ਔਖਾ। ਇਸ ਅੱਗ ਵਿਚ ਬਾਪ ਦੇ ਸਰੀਰ ਦੇ ਨਾਲ-ਨਾਲ ਬਹੁਤ ਕੁਝ ਹੋਰ ਵੀ ਸਭ ਜਾਂਦਾ ਏ।

ਸਿਵਾ ਬਲ ਰਿਹਾ ਏ। ਉਚੀਆਂ ਉਠਦੀਆਂ ਲਪਟਾਂ ਵਿਚ ਰਾਖ ਹੋ ਰਿਹਾ ਏ ਬਾਪ ਦਾ ਪੰਜ ਭੂਤਕ ਸਰੀਰ। ਗਮਗੀਨ ਚੁੱਪ ਵਿਚ ਬਲਦੇ ਸਿਵੇ ਦੀ ਅੱਗ ਹੀ ਕੁਝ ਅਜਿਹਾ ਸਮਝਾਉਂਦੀ, ਜੋ ਸਮਿਆਂ ਦਾ ਸੱਚ ਹੁੰਦਾ। ਇਸ ਦੇ ਚੌਗਿਰਦੇ ਵਿਚ ਲੋਰਾਂ, ਆਹਾਂ, ਵਿਰਲਾਪਾਂ ਅਤੇ ਕੀਰਨਿਆਂ ਦਾ ਸੋਰ। ਸਿਵਿਆਂ ਦੇ ਰੁੱਖਾਂ ਦੀ ਛਾਂ ਨੂੰ ਸਰਾਪੀ ਹੋਣ ਦਾ ਕੇਹਾ ਵਰ ਕਿ ਭਲੇ ਵੇਲੇ ਵਿਚ ਇਸ ਦੀ ਛਾਂਵੇਂ ਕੋਈ ਨਹੀਂ ਬਹਿੰਦਾ, ਪਰ ਸਮਾਨਾਘਾਟ ਇਕ ਅਜਿਹੀ ਥਾਂ, ਜੋ ਸਮਿਆਂ ਦਾ ਸਦੀਵੀ ਸੱਚ, ਜਿਸ ਤੋਂ ਕੋਈ ਨਹੀਂ ਮੁੰਨਕਰ। ਇਸ ਸਰਦਲ 'ਤੇ ਹਰੇਕ ਨੇ ਆਉਣਾ, ਰਾਖ ਬਣ ਕੇ ਸਮਾਉਣਾ ਅਤੇ ਰਾਖ ਨੇ ਫਿਰ ਨਵੀਂ ਜੀਵਨ ਯਾਤਰਾ ਦੇ ਰਾਹੀਂ ਪੈਣਾ। ਜੇ ਬਲਦੇ ਸਿਵੇ ਦਾ ਸੱਚ, ਸੰਜੀਦਗੀ, ਸੰਵੇਦਨਾ ਅਤੇ ਸਾਕਾਰਾਤਮਕਤਾ, ਹਰ ਮਨੁੱਖ ਦੀ ਸੋਚ ਵਿਚ ਉਕਰੀ ਜਾਵੇ ਤਾਂ ਦੁਨੀਆਂ ਦੇ ਬਹੁਤੇ ਝਮੇਲੇ, ਰੱਫਤ ਅਤੇ ਬੁਰਾਈਆਂ ਆਪਣੇ ਆਪ ਹੀ ਖਤਮ ਹੋ ਜਾਣ। ਦਰਅਸਲ ਅਸੀਂ ਸਾਰੇ ਉਸ ਸੱਚ ਤੋਂ ਮੁਨਕਰ



ਹੁੰਦੇ ਹਾਂ ਜੋ ਸਾਡੀਆਂ ਅੱਖਾਂ ਸਾਹਵੇਂ ਵਾਪਰਦਾ ਏ। ਸਾਡੇ ਮਨਾਂ ਵਿਚ ਸਦਾ ਜਿਉਂਦੇ ਰਹਿਣ ਦਾ ਭਰਮ। ਜਿੰਨੀ ਜਲਦੀ ਅਸੀਂ ਇਸ ਸੱਚ ਨੂੰ ਜਿਉਣ ਦੀ ਆਦਤ ਪਾਵਾਂਗੇ, ਉੰਨੀ ਜਲਦੀ ਹੀ ਅਸੀਂ ਜੀਵਨ ਦੀ ਸਾਹਬਕਤਾ ਦੇ ਹਮਰਾਹੀ ਬਣਾਂਗੇ। ਪਰ ਬਹੁਤ ਔਖਾ ਹੁੰਦਾ ਏ ਸੋਗ ਨੂੰ ਝੋਲੀ ਵਿਚ ਪਾ ਕੇ, ਸਮਾਨਾਘਾਟ ਤੋਂ ਖਾਲੀ ਹੱਥ ਘਰ ਨੂੰ ਪਰਤਣਾ। ਯਾਦਾਂ ਦਾ ਕਾਫਲਾ ਹੀ ਕੋਲ ਰਹਿੰਦਾ ਜਾਂ ਖਾਰੇ ਪਾਣੀਆਂ ਦੀ ਤਾਸੀਰ, ਦੀਦਿਆਂ ਨੂੰ ਗਾਲਦੀ ਆ। ਫੁੱਲ ਚੁਗਣ ਲਈ ਤੀਸਰੇ ਦਿਨ ਸਮਾਨਾਘਾਟ ਜਾਂਦੇ ਹਾਂ। ਸਿਵਾ ਠੰਢਾ ਹੈ। ਸਿਰਫ ਰਾਖ ਨਜ਼ਰ ਆਉਂਦੀ ਹੈ। ਰਾਖ ਫਰੋਲਦਿਆਂ ਕੁਝ ਹੱਡੀਆਂ ਮਿਲਦੀਆਂ ਨੇ, ਉਨ੍ਹਾਂ ਦੀ ਆਖਰੀ ਨਿਸ਼ਾਨੀ। ਅਰੋਗ ਸਰੀਰ ਦੀਆਂ ਅਰੋਗ ਹੱਡੀਆਂ। ਹੱਡੀਆਂ ਨੂੰ ਧੋਇਆਂ ਸੋਚਦਾ ਕਿ ਇਨ੍ਹਾਂ ਨੂੰ ਆਪਣੇ ਖੇਤਾਂ ਵਿਚ ਪਾਉਣਾ ਚਾਹੀਦਾ। ਖੇਤ ਜਿਨ੍ਹਾਂ ਵਿਚ ਬਾਪ ਨੇ ਆਪਣਾ ਪਸੀਨਾ ਵਹਾਇਆ ਸੀ। ਇਹ ਰਾਖ ਉਨ੍ਹਾਂ ਫਸਲਾਂ ਨੂੰ ਪਾਵਾਂ, ਜੋ ਬਾਪ ਦੇ ਹੱਥੀਂ ਉਗਦੀਆਂ, ਭੜੋਲੇ ਭਰਦੀਆਂ ਰਹੀਆਂ। ਪਰ ਸਮਾਜਕ ਮਰਿਆਦਾ ਵਿਚ ਬੱਧਾ, ਬਾਪ ਦੀਆਂ ਅਸਥੀਆਂ ਬਿਆਸ ਦਰਿਆ ਦੇ ਸਪੁਰਦ ਕਰ, ਬਾਪ ਨੂੰ ਆਖਰੀ ਅਲਵਿਦਾ ਕਹਿੰਦਾ ਹਾਂ। ਬਾਪ

ਨੂੰ ਅਗਨੀ ਅਤੇ ਅਨੰਤ ਸਫਰ 'ਤੇ ਤੋਰਦਾ, ਉਸ ਦੀਆਂ ਕੀਰਤੀਆਂ ਨੂੰ ਮਨ-ਮਸਤਕ 'ਤੇ ਉਕਰ ਲੈਂਦਾ ਹਾਂ, ਜਿਸ ਦੀਆਂ ਯਾਦਾਂ ਦੀ ਸਦੀਵੀ ਨਿਸ਼ਾਨਦੇਹੀ ਕਰਨੀ ਏ। ਸਿਰਫ ਹੁਣ ਰਹਿ ਗਈ ਏ ਉਸ ਦੀ ਖੁੰਡੀ, ਜੋ ਉਸ ਦਾ ਸਹਾਰਾ ਹੁੰਦੀ ਸੀ ਜਾਂ ਸਾਈਕਲ ਜਿਸ ਕਰਕੇ ਮੇਰੇ ਮਾਮਿਆਂ ਦੇ ਬੱਚੇ ਉਨ੍ਹਾਂ ਨੂੰ ਫਲਾਇੰਗ ਫੁੱਫੜ ਕਹਿੰਦੇ ਸਨ। ਬੇਟੀ ਦਾ ਕਹਿਣਾ ਹੈ ਕਿ ਬਾਪ ਦੀ ਹਰ ਚੀਜ਼ ਨੂੰ ਜਰੂਰ ਸੰਭਾਲਣਾ ਕਿਉਂਕਿ ਉਨ੍ਹਾਂ ਦੀਆਂ ਨਿਸ਼ਾਨੀਆਂ, ਬਾਪ ਦੀ ਹਾਜ਼ਰੀ ਦਾ ਅਹਿਸਾਸ ਕਰਵਾਉਂਦੀਆਂ ਰਹਿਣਗੀਆਂ।

ਸਮਾਜਕ ਰਸਮਾਂ ਦੀ ਆਖਰੀ ਰਸਮ ਸੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ। ਸੋਗਵਾਰ ਮਾਹੌਲ ਵਿਚ ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਦੋਸਤਾਂ-ਮਿੱਤਰਾਂ ਦੀ ਹਾਜ਼ਰੀ ਵਿਚ ਬਾਪ ਦੇ ਜਾਣ ਦਾ ਦਰਦ ਕੁਝ ਘਟਿਆ। ਮਨ ਇਕ ਸੰਤੁਸ਼ਟੀ ਧਰ ਗਿਆ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਨੂੰ ਬਹੁਤ ਭਰਪੂਰਤਾ ਅਤੇ ਅਰੋਗਤਾ ਨਾਲ ਜੀਵਿਆ। ਸਿਰਫ ਅਠਾਰਾਂ ਦਿਨ ਕੋਮਾ ਵਿਚ ਰਹਿਣ ਪਿਛੋਂ ਉਹ ਸਵਾਸਾਂ ਦੀ ਪੁੰਜੀ ਸਮੇਟ ਗਏ। ਸਹਿਜ ਭਰਪੂਰ ਜੀਵਨ-ਵਰਤਾਰਾ, ਉਨ੍ਹਾਂ ਦਾ ਮੂਲ-ਮੰਤਰ ਸੀ। ਇਹ ਮੰਤਰ ਹੀ ਉਨ੍ਹਾਂ ਦੀ ਲੰਮੇਰੀ ਉਮਰ ਦਾ ਰਾਜ ਸੀ। ਸਭ ਤੋਂ ਅਹਿਮ ਸੀ ਪੱਗੜੀ ਦੀ ਰਸਮ ਜਿਸ ਨੇ ਮੈਨੂੰ ਬਾਪ ਵਾਲੀਆਂ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਅਤੇ ਬਾਪ ਦੇ ਨਾਂ ਨੂੰ ਚਾਰ ਚੰਨ ਲਾਉਣ ਲਈ ਮਾਨਸਿਕ ਪਕਿਆਈ ਬਖਸ਼ੀ।

ਸਭ ਰਸਮਾਂ ਪਿਛੋਂ ਜਦ ਸ਼ਹਿਰ ਨੂੰ ਵਾਪਸ ਮੁੜਨ ਦਾ ਖਿਆਲ ਆਇਆ ਤਾਂ ਸੋਚਿਆ ਕਿ ਬਾਪ ਦੇ ਜਾਣ ਨਾਲ ਬਹੁਤ ਕੁਝ ਖੁਸ ਜਾਂਦਾ ਏ। ਕਿਸੇ ਨੇ ਨਹੀਂ ਰੋਅਬ ਨਾਲ ਅਵਾਜ਼ ਮਾਰਨੀ, ਝਿੜਕਣਾ, ਮੇਰੀ ਉਡੀਕ ਕਰਨੀ। ਨਾ ਹੀ ਕਿਸੇ ਨੇ ਚਾਅ ਨਾਲ ਪੁੱਤ ਨੂੰ ਨਿਹਾਰਨਾ। ਦਾਈਏ ਨਾਲ ਹੁਕਮ ਕਰਨਾ। ਹੁਣ ਕੌਣ ਕਹੇਗਾ ਪਿੰਡ ਆਉਣ ਨੂੰ? ਕਿਹੜੀ ਖਿੱਚ ਰਹਿ ਗਈ ਏ ਪਿੰਡ ਜਾਣ ਦੀ? ਪਿੰਡ ਤਾਂ ਮਾਪਿਆਂ ਨਾਲ ਹੁੰਦਾ। ਜਦ ਮਾਪੇ ਤੁਰ ਜਾਣ ਤਾਂ ਘਰਾਂ ਨੂੰ ਬਿਗਨੇ ਹੋਣ ਲੱਗਿਆਂ ਦੇਰ ਨਹੀਂ ਲੱਗਦੀ। ਖੇਤਾਂ ਵਿਚ ਪੈ ਜਾਂਦੀਆਂ ਨੇ ਵੱਟਾਂ। ਘਰਾਂ ਵਿਚ ਉਗ ਆਉਂਦੀਆਂ ਨੇ ਕੰਧਾਂ। ਦਰਾਂ ਨੂੰ ਲੱਗ ਜਾਂਦੇ ਨੇ ਜਿੰਦਗੇ। ਰਿਸ਼ਤਿਆਂ ਵਿਚ ਪਨਪਦਾ

ਮੁਫਾਦ। ਲੈਣ-ਦੇਣ ਤੀਕ ਸੀਮਤ ਹੋ ਜਾਂਦੀਆਂ ਨੇ ਰਿਸ਼ਤੇਦਾਰੀਆਂ। ਸਿਰਫ ਮਾਪਿਆਂ ਦਾ ਰਿਸ਼ਤਾ ਹੀ ਲਾਲਚ, ਸਵਾਰਥ ਤੇ ਮੁਫਾਦ 'ਤੇ ਆਧਾਰਤ ਨਹੀਂ। ਮਾਪੇ ਹੀ ਆਪਣੇ ਬੱਚਿਆਂ ਦੀਆਂ ਦੁਆਵਾਂ ਮੰਗਦੇ, ਬੱਚਿਆਂ ਦੀ ਸੁਪਨ-ਪੂਰਤੀ 'ਤੇ ਕੁਦਰਤ ਦੇ ਸ਼ੁਕਰਗੁਜ਼ਾਰ ਹੁੰਦੇ। ਬਾਪ ਇਕ ਰਿਸ਼ਤਾ ਹੀ ਨਹੀਂ ਹੁੰਦਾ, ਇਹ ਰਿਸ਼ਤਿਆਂ ਦੀ ਧਰਾਤਲ ਅਤੇ ਬਹੁਤ ਕੁਝ ਹੋਰ ਵੀ ਹੁੰਦਾ, ਜਿਸ ਦਾ ਅਹਿਸਾਸ ਉਨ੍ਹਾਂ ਦੇ ਜਾਣ ਪਿਛੋਂ ਹੁੰਦਾ। ਇਕ ਖਲਾਅ ਜੋ ਕਦੇ ਨਹੀਂ ਭਰਦਾ। ਇਕ ਆਸਰਾ, ਜਿਸ ਦੀ ਅਣਹੋਂਦ 'ਚ ਲੁੱਠਾਂ ਲੁੱਠਦੀਆਂ ਅਤੇ ਪੀੜ-ਪਾਰਗੇ ਵਿਚ ਨਿਸ ਦਿਨ ਵਾਧਾ। ਉਨ੍ਹਾਂ ਦੀ ਰਹਿਮਤ ਵਿਚ ਜੀਵਨ ਦੀ ਔੜ ਵੀ ਬਰਸਾਤਾਂ ਜਿਹੀ। ਉਨ੍ਹਾਂ ਦੀਆਂ ਬਰਕਤਾਂ ਦਾ ਨੂਰ ਹੀ ਏ, ਜੋ ਸਾਡੇ ਜੀਵਨ 'ਤੇ ਬਰਸਦਾ, ਨਿਆਮਤਾਂ ਦੀ ਬਖਸ਼ਿਸ਼ ਕਰਦਾ। ਬਾਪ ਤੋਂ ਬਗੈਰ ਤਾਂ ਹੋਂਦ ਹੀ ਅਸੰਭਵ। ਉਸ ਦੀ ਬਦੋਲਤ ਹੀ ਸੁਪਨਿਆਂ ਦਾ ਸੱਚ, ਸਗਵਾਂ ਹਾਸਲ ਬਣਦਾ। ਪਿੰਡ ਵਾਲੇ ਘਰੋਂ ਬਾਹਰ ਪੈਰ ਰੱਖਦਿਆਂ ਹੀ ਅੱਖਾਂ ਵਿਚ ਆ ਜਾਂਦੀ ਏ ਬਾਪ ਨਾਲ ਬਿਤਾਏ ਹਰ ਪਲ ਦੀ ਚੁਮਕਣੀ, ਉਸ ਦੇ ਹੱਥਾਂ ਦੀ ਕੋਮਲ ਛੋਹ, ਗੱਲਾਂਬਾਤਾਂ ਵਿਚਲੀ ਨਿਰਛੱਲਤਾ, ਬੱਚਿਆਂ ਦੀ ਤਨਦੇਹੀ ਨਾਲ ਕੀਤੀ ਪਾਲਣਾ ਅਤੇ ਉਸ ਦੇ

## ਚਿਰਾਗ-ਡਾਰ

**ਡਾ. ਗੁਰਦੇਵ ਸਿੰਘ ਭੰਡਾਲ**  
ਫੋਨ: 216-556-2080

ਮੁਹਾਂਦਰੇ ਦਾ ਤੁਹਾਡੀ ਦਿੱਖ ਵਿਚ ਝਲਕਣਾ। ਤੁਸੀਂ ਜੋ ਕੁਝ ਵੀ ਹੁੰਦੇ ਹੋ, ਉਹ ਬਾਪ ਦਾ ਹੀ ਬਿੰਬ ਏ। ਕਦੇ ਮੈਂ ਇਕ ਕਵਿਤਾ ਵਿਚ ਕਿਹਾ ਸੀ, ਮੇਰਾ ਬਾਪ, ਬਹੁਤ ਘੱਟ ਮੈਨੂੰ ਮਿਲਣ ਸ਼ਹਿਰ ਆਉਂਦਾ ਹੈ।

ਕਦੇ ਕਦੇ ਆਉਣ ਵਾਲਾ ਮੇਰਾ ਬਾਪ ਬੁਹਾ ਖੋਲ੍ਹਣ ਤੋਂ ਡਰਦਾ ਬੋਲ ਮਾਰ ਕੇ ਉਡੀਕ ਕਰਦਾ ਹੈ ਕਿ ਹਾਊਸ ਨੰਬਰ ਬਣੇ ਘਰ ਦਾ ਗੇਟ ਕਦੋਂ ਖੁੱਲ੍ਹੇਗਾ ਤੇ ਗੇਟ ਖੁੱਲ੍ਹਣ 'ਤੇ ਵੀ ਅੰਦਰ ਲੰਘਣ ਤੋਂ ਝਿੱਜਕਦਾ ਹੈ ਘਰ 'ਚ ਰੱਖੇ ਜਰਮਨ ਸੈਫਰਡ ਤੋਂ।

ਅੰਦਰ ਲੰਘ ਕੇ ਮੰਜੇ 'ਤੇ ਅਲਸਾਉਣ ਵਾਲਾ ਮੇਰਾ ਬਾਪ ਸੋਫੇ ਵਿਚ ਸੁੰਗੜ ਜਾਂਦਾ ਹੈ ਅਤੇ ਗੜਵੀ ਚਾਹ ਦੀ ਪੀਣ ਵਾਲੇ ਬਾਪ ਨੂੰ ਚਾਹ ਦਾ ਕੱਪ ਤੇ ਦੇ ਕੁ ਬਿਸਕੁਟ ਨਿਰਾ ਮਖੌਲ ਜਾਪਦੇ ਨੇ।

ਮੇਰੇ ਬੱਚਿਆਂ ਨੂੰ ਅੱਖਰਦਾ ਹੈ ਬਾਪ ਦਾ ਖੁਰਦਰੇ ਹੱਥਾਂ ਨਾਲ ਪਲੋਸਣਾ ਉਹ ਦਾਦੇ ਦੀਆਂ ਗੱਲਾਂ ਦਾ ਹੁੰਗਾਰਾ ਭਰਨ ਦੀ ਬਜਾਏ ਟੀ. ਵੀ. ਤੇ ਕੰਪਿਊਟਰ ਵਿਚ ਖੁੱਭ ਜਾਂਦੇ ਨੇ ਤੇ ਬਾਪ ਦੀਆਂ ਬਾਤਾਂ ਮਸੋਸ ਕੇ ਰਹਿ ਜਾਂਦੀਆਂ ਨੇ। ਮੇਰੇ ਰੁਝੇਵਿਆਂ ਨੇ ਖਾ ਲਿਆ ਹੈ ਬਾਪ ਦੀਆਂ ਨਸੀਹਤਾਂ ਦਾ ਹੁੰਗਾਰਾ। ਮੱਕੀ ਦੀ ਰੋਟੀ ਤੇ ਸਾਗ ਖਾਣ ਵਾਲੇ ਬਾਪ ਨੂੰ ਜਦ ਖਾਣ ਲਈ ਪੀਜ਼ਾ ਦੇਈਏ ਤਾਂ ਉਸ ਦੀ ਭੁੱਖ ਮਰ ਜਾਂਦੀ ਹੈ।

ਦਲਾਨ ਵਿਚ ਸਾਰੇ ਪਰਿਵਾਰ ਦੇ ਮੰਜੇ ਡਾਹ ਕੇ ਸੌਣ ਵਾਲੇ ਬਾਪ ਨੂੰ ਬੈਡਰੂਮ ਵਿਚ ਨੀਂਦ ਨਹੀਂ ਆਉਂਦੀ।

ਸੂਰਜ ਡੁੱਬਣ ਸਾਰ ਸੌਣ ਵਾਲੇ ਬਾਪ ਦੀ ਕੱਚੀ ਨੀਂਦ ਉਖੜ ਜਾਂਦੀ ਹੈ ਜਦ ਅਸੀਂ ਅੱਧੀ ਰਾਤ ਨੂੰ ਪਾਰਟੀ ਤੋਂ ਬਾਅਦ ਘਰ ਪਰਤਦੇ ਹਾਂ।

ਉਹ ਸੁੱਤ-ਉਨੀਂਦਰਾ ਅੰਮ੍ਰਿਤ ਵੇਲੇ ਉਠ ਨੌਕਰ ਹੱਥੋਂ ਚਾਹ ਦਾ ਕੱਪ ਪੀ ਸਾਡੇ ਜਾਗਣ ਤੋਂ ਪਹਿਲਾਂ ਪਹਿਲਾਂ ਪਿੰਡ ਨੂੰ ਵਾਪਸ ਪਰਤ ਜਾਂਦਾ ਹੈ।

ਅਕਸਰ ਹੀ ਮੇਰਾ ਬਾਪ, ਬਹੁਤ ਘੱਟ ਮੈਨੂੰ ਮਿਲਣ ਸ਼ਹਿਰ ਆਉਂਦਾ ਹੈ। ਪਰ ਹੁਣ ਤਾਂ ਘੱਟ ਆਉਣ ਵਾਲੇ ਬਾਪ ਨੇ ਮੈਨੂੰ ਮਿਲਣ ਕਦੇ ਵੀ ਸ਼ਹਿਰ ਨਹੀਂ ਆਉਣਾ। ਸਿਰਫ ਆਵੇਗੀ ਤਾਂ ਉਨ੍ਹਾਂ ਦੀ ਯਾਦ, ਜੋ ਅਸੀਮ ਅਸੀਸਾਂ ਦਾ ਸੰਧਾਰਾ ਮੇਰੀ ਝੋਲੀ ਵਿਚ ਧਰਿਆ ਕਰੇਗੀ ਅਤੇ ਮੈਨੂੰ ਜਿਉਣ ਜੋਗਾ ਕਰਿਆ ਕਰੇਗੀ। 9 ਸਾਲ ਪਹਿਲਾਂ ਜਦ ਮੇਰੀ ਮਾਤਾ ਸਦੀਵੀ ਵਿਛੋੜਾ ਦੇ ਗਈ ਤਾਂ ਬਾਪ ਅੰਦਰੋਂ ਟੁੱਟ ਕੇ ਵੀ ਬਾਹਰੋਂ ਸਬੂਤਾ ਹੋਣ ਦਾ ਧਰਮ ਪਾਲਦਾ ਰਿਹਾ। ਮਾਂ ਦੀ ਮੌਤ ਪਿਛੋਂ ਜਦ ਪਹਿਲੀ ਵਾਰ ਪਿੰਡ ਗਿਆ ਤਾਂ ਇਕ ਨਿੱਕੀ ਜਿਹੀ ਘਟਨਾ ਵੱਡੇ ਅਰਥਾਂ ਦਾ ਸੁਨੇਹਾ ਮੇਰੀ ਕਵਿਤਾ ਵਿਚ ਧਰ ਗਈ, (ਬਾਕੀ ਅਗਲੇ ਸਫੇ 'ਤੇ)

# ਪਿਤਾ ਜੀ ਦਾ ਹਰਕੁਲੀਸ

ਪਿਤਾ ਜੀ ਦੀ ਦੱਸੀ ਹੱਡ ਬੀਤੀ ਕਹਾਣੀ ਯਾਦ ਆਈ। 1939 ਵਿਚ ਉਨ੍ਹਾਂ ਦੇ ਵਿਆਹ ਦਾ ਸਾਹਾ ਸੁਧਾ ਦਿੱਤਾ ਗਿਆ। ਪਿੰਡ ਦੇ ਇਕ ਹੋਰ ਸਿਪਾਹੀ ਬਚਨ ਸਿੰਘ ਨਾਲ ਉਹ ਕੋਹਟ ਛਾਉਣੀ ਵਿਖੇ ਤਾਇਨਾਤ ਸਨ। ਉਹ ਸਾਲਾਨਾ ਛੁੱਟੀ ਲੈ ਕੇ ਬੜੇ ਸ਼ੌਕ ਨਾਲ ਮਿਲਟਰੀ ਵਿਚੋਂ ਪਿੰਡ ਵਿਆਹ ਕਰਾਉਣ ਚੱਲ ਪਏ। ਉਹ ਰੇਲ ਗੱਡੀ ਰਾਹੀਂ ਲਾਇਲਪੁਰ ਰੇਲਵੇ ਸਟੇਸ਼ਨ 'ਤੇ ਸਵੇਰੇ ਅੱਪੜੇ। ਇਸ ਤੋਂ ਅੱਗੇ ਪਿੰਡ ਸਖੀਰਾ ਵੀਹ ਕੁ ਮੀਲ 'ਤੇ ਹੈ। ਉਥੋਂ ਗੱਜਰ ਵਾਲੀ ਗੱਡੀ ਦੁਪਹਿਰ ਨੂੰ ਜਾਣੀ ਸੀ। ਉਨ੍ਹਾਂ ਦੋਹਾਂ ਕੋਲ ਅੱਸੀ ਅੱਸੀ ਰੁਪਏ ਸਨ, ਜੋ ਉਸ ਵੇਲੇ ਵੱਡੀ ਰਕਮ ਸਮਝੀ ਜਾਂਦੀ ਸੀ। ਉਹ ਡਰਦੇ ਡਰਦੇ ਫਿਰ ਰਹੇ ਸਨ ਕਿ ਇਹ ਕਿਤੇ ਗੁੰਮ ਨਾ ਜਾਣ ਜਾਂ ਖੀਸੇ ਕੱਟ ਨਾ ਹੋ ਜਾਣ।

**ਚਰਨਜੀਤ ਸਿੰਘ ਪੰਨੂ**  
**ਫੋਨ: 408-608-4961**

ਉਨ੍ਹਾਂ ਘਰ ਦੇ ਜੀਆਂ ਲਈ ਕੋਈ ਨਵੀਂ ਚਿਜ਼ ਖਰੀਦਣ ਦੀ ਸੋਚੀ। ਉਹ ਅੱਠ ਨੰਬਰ ਬਾਜ਼ਾਰ ਜਾ ਵੱਡੇ। ਦੁਕਾਨ 'ਤੇ ਖੜ੍ਹੇ ਸਾਈਕਲ ਵੇਖ ਕੇ ਰੁਕ ਗਏ। ਦੁਕਾਨਦਾਰ ਨੇ ਪੈਂਤੀ ਰੁਪਏ ਰੇਟ ਦੱਸਿਆ। ਇਹ ਉਨ੍ਹਾਂ ਦੇ ਪਸੰਦ ਆ ਗਏ। ਤੇਤੀ ਰੁਪਏ ਵਿਚ ਸੌਦਾ ਹੋ ਗਿਆ। ਦੋਹਾਂ ਨੇ ਇਕ ਇਕ ਹਰਕੁਲੀਸ ਸਾਈਕਲ ਖਰੀਦ ਲਿਆ ਕਿ ਪਿੰਡ ਵਾਲਿਆਂ ਨੂੰ ਨਵੀਂ ਸ਼ੈਲੀ ਦਿਖਾਵਾਂਗੇ। ਦੁਕਾਨਦਾਰ ਨੇ ਰੜੇ ਜਿਹੇ ਲਿਜਾ ਕੇ ਉਨ੍ਹਾਂ ਨੂੰ ਦੋ ਚਾਰ ਗੋਤੇ ਦਿਵਾ ਕੇ ਮੁਢਲੀ ਸਿਖਲਾਈ ਦੇ ਦਿੱਤੀ। ਗੱਡੀ ਚੱਲਣ 'ਚ ਅਜੇ ਦੋ ਘੰਟੇ ਬਾਕੀ ਸਨ। ਪਿੰਡ ਦਾ ਕਿਰਾਇਆ ਤਿੰਨ ਆਨੇ ਸੀ। ਉਨ੍ਹਾਂ ਸੋਚਿਆ ਕਿ ਪਿੰਡ ਸਾਈਕਲ 'ਤੇ ਹੀ ਜਾ ਕੇ ਤਿੰਨ ਆਨੇ ਬਚਾਏ ਜਾਣ। ਤਿੰਨ ਤਿੰਨ ਆਨੇ ਦੇ ਫੁੱਲੀਆਂ, ਪਤਾਸੇ ਤੇ ਮੱਛੀ ਦੀਆਂ ਗੋਲੀਆਂ ਖਰੀਦ ਕੇ ਬਸਤੇ ਭਰ ਲਏ। ਦੋਵੇਂ ਨੌਜਵਾਨ ਫੌਜੀ ਚੱਲ ਪਏ। ਸਾਈਕਲ ਚਲਾਉਣ ਦੀ ਜਾਚ ਘੱਟ ਸੀ। ਡਿਗਦੇ ਵਹਿੰਦੇ ਤਿੰਨ ਘੰਟੇ ਵਿਚ ਪਿੰਡ ਵਾਲੀ ਸੱਬ ਯਾਨਿ ਬੋਹੜ ਹੇਠ ਪਹੁੰਚ ਗਏ। ਪਿੰਡ ਵਿਚ ਇਹ ਪਹਿਲੇ ਸਾਈਕਲ ਵੇਖ ਕੇ ਲੋਕ ਹੈਰਾਨ ਹੋ ਗਏ। ਉਨ੍ਹਾਂ ਫੁੱਲੀਆਂ ਪਤਾਸੇ ਗੁਰਦੁਆਰੇ ਮੱਥਾ ਟੇਕਦੀ ਸੰਗਤ ਨੂੰ ਵੰਡ ਕੇ ਅਸ਼ੀਰਵਾਦ ਲਿਆ। ਸਾਰਾ ਪਿੰਡ ਇਸ ਨਵੀਂ ਚਿਜ਼ 'ਤੇ ਬਹੁਤ ਖੁਸ਼ ਸੀ।

ਪਿਤਾ ਜੀ ਆਪਣੇ ਵਿਆਹ ਸਮੇਂ ਇਸ ਸਾਈਕਲ 'ਤੇ ਸਹੁਰੇ ਘਰ ਢੁੱਕਣ ਲਈ ਬਜਿਦ ਸਨ, ਪਰ ਸਿਆਣਿਆਂ ਨੇ ਕਿਹਾ ਕਿ ਲਾੜਾ ਤਾਂ ਘੋੜੀ ਚੜ੍ਹ ਕੇ ਹੀ ਜਾਂਦਾ ਹੈ। ਬਾਕੀ ਹੋਰ ਜਿਹੜਾ ਮਰਜ਼ੀ ਸਾਈਕਲ 'ਤੇ ਚਲਾ ਜਾਵੇ। ਇਸ ਤਰ੍ਹਾਂ ਜੰਜ ਦੋ ਨਾਲ ਘੋੜੀਆਂ, ਉਠ, ਗੱਡਿਆਂ ਤੋਂ ਇਲਾਵਾ ਦੋ ਸਾਈਕਲ ਵੀ ਗਏ। ਇਸ ਪਵਿੱਤਰ ਮਿੱਟੀ ਵਿਚ ਦਫਨ ਹੋਈਆਂ ਮੇਰੇ ਅੱਲ੍ਹੜ ਬਚਪਨ ਦੀਆਂ ਹੁਸੀਨ ਯਾਦਾਂ ਉਜਾਗਰ ਹੋ ਗਈਆਂ। ਮੇਰੇ ਪਿਤਾ ਜੀ ਛੁੱਟੀ ਕੱਟ ਕੇ ਚਲੇ ਗਏ। ਹਰਕੁਲੀਸ ਸਾਈਕਲ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਬਹੁਤਾ ਚਿਰ ਮੇਰੇ ਬਾਬੇ ਸੋਹਣ ਸਿੰਘ ਦੇ ਕੰਮ ਆਉਂਦਾ ਰਿਹਾ। ਜਦ ਕਦੇ ਮੇਰਾ


ਬਾਪੂ ਸੌਦਾ ਲੈਣ ਸ਼ਹਿਰ ਜਾਂਦਾ ਤਾਂ ਮੈਂ ਉਸ ਪਿੰਡੇ ਦੌੜਦਾ, ਡਿਗਦਾ, ਢਹਿੰਦਾ ਰੋਣ ਲੱਗਦਾ। ਮੇਰੀ ਜ਼ਿੰਦਗੀ ਵੇਖ ਕੇ ਦਾਦੀ ਡੰਡੇ 'ਤੇ ਕੱਪੜੇ ਲਪੇਟ ਬੰਨ੍ਹ ਦਿੰਦੀ। ਉਸ ਨਾਲ ਇਹ ਜਗ੍ਹਾ ਪੋਲੀ ਹੋ ਜਾਂਦੀ। ਉਹ ਮੈਨੂੰ ਚੁੱਕ ਕੇ ਅਗਲੇ ਡੰਡੇ 'ਤੇ ਬਿਠਾ ਲੈਂਦਾ। ਮੈਂ ਉਸ 'ਤੇ ਦੋਵੇਂ ਲੱਤਾਂ ਲਮਕਾ ਕੇ ਹੈਂਡਲ ਫੜ ਲੈਂਦਾ ਤੇ ਰਾਹ ਵਿਚ ਘੰਟੀ ਦੀ ਟਰਨ ਟਰਨ ਵਜਾਈ ਜਾਂਦਾ। ਉਧਰੋਂ ਮੇਰਾ ਪਿਆਨ ਪਾਸੇ ਹਟਾਉਣ ਲਈ ਉਹ ਮੈਨੂੰ ਚਿੜੀ ਕਾਂ ਦੀ ਕਹਾਣੀ ਛੇਹ ਲੈਂਦਾ। ਮੈਂ ਫੇਰ ਖੜਕਾਉਣ ਲੱਗਦਾ, ਪਰ ਉਹ ਕਦੇ ਨਾਰਾਜ਼ ਨਹੀਂ ਹੋਇਆ। ਸਗੋਂ ਘੰਟੀ ਵੱਜਣ ਨਾਲ ਬਾਪੂ ਫੁੱਲਾਂ ਵਾਂਗ ਖਿੜ ਉਠਦਾ।

**ਘੁੰਡ ਕੱਚ ਲੈ ਪਤਲੀਏ ਨਾਰੇ:** ਚਾਚਾ ਬਚਨ ਸਿੰਘ ਮੇਰੇ ਪਾਪਾ ਦਾ ਕੁਲੀਗ ਤੇ ਦੌਸਤ ਸਾਡੀ ਨੇੜਲੀ ਸ਼ਰੀਕੇ ਬਰਾਦਰੀ ਵਿਚੋਂ ਹੀ ਸੀ। ਉਹ ਵੀ 1947 ਵਿਚ ਸਾਡੇ ਨਾਲ ਇੱਥੋਂ ਉਜੜ ਕੇ ਪੂਰਬੀ ਪੰਜਾਬ ਚਲਾ ਗਿਆ ਸੀ। ਇੱਧਰ ਜਮੀਨ ਦੀ ਅਲਾਟਮੈਂਟ ਸਾਨੂੰ ਝਬਾਲ ਨੇੜੇ ਪਿੰਡ ਭੋਜੀਆਂ ਵਿਚ ਪੈ ਗਈ ਤੇ ਉਨ੍ਹਾਂ ਤੋਂ ਤਿੰਨ ਮੀਲ ਹਟਵੇਂ ਪਿੰਡ ਪੰਜਵੜ ਵਿਚ। ਉਸ ਦੇ ਦੋ ਹੋਰ ਭਰਾ ਚੂਹੜ ਸਿੰਘ ਤੇ ਅਰਜਨ ਸਿੰਘ ਸਾਰਾ ਟੱਬਰ ਅਖੀਰ ਤੱਕ ਵਿਆਹ ਸ਼ਾਦੀਆਂ, ਗਮੀ ਖੁਸ਼ੀ ਸਮੇਂ ਸਾਨੂੰ ਮਿਲਦਾ ਮਿਲਾਉਂਦਾ ਰਿਹਾ। ਮੇਰੇ ਪਿਤਾ ਜੀ ਦਾ ਇਹ ਫੌਜੀ ਦੌਸਤ ਬਚਨ ਸਿੰਘ ਉਸ ਵੇਲੇ ਜਦ ਪਿੰਡ ਵਿਚ ਸਾਈਕਲ ਲੈ ਕੇ ਲੰਘਦਾ ਤਾਂ ਉਸ ਨੂੰ ਲੋਕ ਰਮਤਾ ਫਿਰਤ ਕਹਿ ਕੇ ਛੇੜਦੇ। ਉਹ ਹੱਸ ਕੇ ਟਾਲ ਛੱਡਦਾ। ਲੋਕ ਕਹਿੰਦੇ, ਪਤਾ ਨਹੀਂ ਕਿੱਥੋਂ ਇਹ ਦੋ ਲੱਤਾਂ ਵਾਲੀ ਖੋੜੀ ਲੈ ਆਇਆ ਹੈ, ਇਹਨੇ ਸਾਰੇ ਪਿੰਡ ਦੇ ਮੁੰਡਿਆਂ ਨੂੰ ਪਿੰਡੇ ਲਾ ਰੱਖਿਆ ਹੈ। ਉਨ੍ਹਾਂ ਦਿਨੀਂ ਉਹ ਵੀ ਮੇਰੇ ਬਾਪ ਨਾਲ ਦੋ ਮਹੀਨੇ ਛੁੱਟੀ ਆਇਆ ਸੀ। ਉਸ ਦਾ ਵੀ ਵਿਆਹ ਹੋ ਗਿਆ। ਉਸ ਦੇ ਸਹੁਰੇ ਜੜ੍ਹਾਂ ਵਾਲਾ ਲਾਗੇ ਕੋਈ 20 ਕੁ ਮੀਲ ਦੀ ਵਿੱਥ 'ਤੇ ਸਨ। ਉਹ ਬੜੇ ਮਾਣ ਨਾਲ ਸਿਰ ਉਚਾ ਕਰ ਕੇ ਸਾਈਕਲ 'ਤੇ ਆਪਣੀ ਨਵੀਂ ਵਿਆਹੀ ਨੂੰ ਪਿੰਡੇ ਬਿਠਾ ਕੇ ਘੁਮਾਉਂਦਾ ਸ਼ਹਿਰ ਲਿਜਾਂਦਾ, ਆਪ ਖੁਸ਼ ਹੁੰਦਾ ਤੇ ਲੋਕਾਂ ਦੀਆਂ ਹਿੱਕਾਂ ਸਾੜਦਾ ਰਹਿੰਦਾ।

ਇਕ ਦਿਨ ਨਹਿਰ ਦੀ ਪਟੜੀ 'ਤੇ ਪਿੰਡ ਵਾਪਸ ਆਉਂਦੇ ਸਮੇਂ ਬਿਸ਼ਨ ਕੌਰ ਕਹਿੰਦੀ, “ਨਹਿਰ ਜਾਹ, ਮੈਨੂੰ ਘੁੰਡ ਕੱਚ ਲੈਣ ਦੇਹ।” ਉਸ ਨੇ ਸਾਈਕਲ ਤੋੜ ਕਰ ਦਿੱਤਾ। ਬਿਸ਼ਨੀ ਨੇ ਉਸ ਦਾ ਝੰਗਾ ਖਿਚਿਆ ਜੋਰ ਨਾਲ ਕਿਹਾ, “ਰੋਕ ਲੈ, ਮੈਨੂੰ ਘੁੰਡ ਕੱਚ ਲੈਣ ਦੇਹ।” ਉਹ ਫੌਜੀ ਜ਼ਿੰਦੀ, ਮਖੌਲੀਆ ਤੇ ਹਾਸੇ ਠਾਠੇ ਦਾ ਖੁੱਲ੍ਹਾ ਸੀ। ਕਹਿੰਦਾ, “ਕੋਈ ਗੱਲ ਨਹੀਂ, ਤੈਨੂੰ ਹੁਣ ਘੁੰਡ ਕੱਚਣ ਦੀ ਲੋੜ ਨਹੀਂ। ਤੂੰ ਫੌਜੀ ਦੀ ਵਹੁਟੀ ਹੋ ਤੇ ਫੌਜੀਆਂ ਨੂੰ ਇਹ ਸਭ ਕੁਝ ਮਾਫ ਹੁੰਦਾ ਹੈ।” ਵਹੁਟੀ ਨੇ ਜੋਰ ਲਾਇਆ, ਰੌਲਾ ਪਾਇਆ ਕਿ

ਠਹਿਰ ਹੋਲੀ ਕਰ ਮੈਨੂੰ ਉਤਰ ਲੈਣ ਦੇਹ। ਝੋਲੇ ਵਿਚੋਂ ਆਪਣਾ ਭਾਰਾ ਕੱਪੜਾ ਸਿਰ 'ਤੇ ਲੈ ਕੇ ਘੁੰਡ ਕੱਚ ਲੈਣ ਦੇਹ, ਪਰ ਉਹ ਨਾ ਟਲਿਆ ਸਗੋਂ ਪੈਡਲ ਹੋਰ ਤੇਜ਼ ਕਰ ਦਿੱਤੇ।

ਬਿਸ਼ਨੀ ਨੇ ਦੇਖਿਆ ਕਿ ਇਹ ਰੁਕਣ ਵਾਲਾ ਨਹੀਂ ਤੇ ਸਹੁਰਿਆਂ ਦਾ ਪਿੰਡ ਆ ਗਿਆ ਹੈ। “ਹਾਏ ਮੈਂ ਇਹ ਨੰਗਾ ਮੂੰਹ ਲੈ ਕੇ ਕਿਸ ਤਰ੍ਹਾਂ ਪਿੰਡ ਵੜਾਂ!” ਉਸ ਨੇ ਪਿੰਡੇ ਛਾਲ ਮਾਰ ਦਿੱਤੀ। ਕਈ ਲੋਟਣੀਆਂ ਲੈਂਦੀ ਨਹਿਰ ਦੀ ਪਟੜੀ ਤੋਂ ਪਾਸੇ ਜਾ ਕੇ ਉਹ ਮੂਧੇ ਮੂੰਹ ਡਿੱਗੀ। ਬਚਨੇ ਨੇ ਪਿੰਡੇ ਮੁੜ ਕੇ ਦੇਖਿਆ, ਉਹ ਚੁਫਾਲ ਬੇਹੋਸ਼ ਪਈ ਸੀ। ਹਾਸੇ ਦਾ ਮਤਾਸਾ ਬਣ ਗਿਆ। ਸਾਈਕਲ ਨੂੰ ਆਪ ਮੁਹਾਰੇ ਬਰੇਕਾਂ ਲੱਗ ਗਈਆਂ। ਉਸ ਨੂੰ



ਬੁਲਾਇਆ ਗਿਲਾਇਆ, ਉਠਾਇਆ। ਨਹਿਰ ਵਿਚੋਂ ਬੱਕ ਭਰ ਕੇ ਪਾਣੀ ਉਸ ਦੇ ਮੂੰਹ ਵਿਚ ਪਾਇਆ। ਉਹ ਉਠੀ ਤੇ ਵੇਖਿਆ, ਸੱਜੀ ਥਾਂ ਲਟਕ ਰਹੀ ਸੀ। ਇਹ ਘੜੱਚ ਕਰਦੀ ਅਰਕ ਤੋਂ ਟੁੱਟ ਗਈ ਸੀ। ਉਹ ਦੁਹਾਈ ਪਾਉਣ ਲੱਗੀ। ਬਚਨਾ ਉਸ ਨੂੰ ਚੁੱਪ ਕਰਾਉਂਦਾ ਪਛੜਾ ਰਿਹਾ ਸੀ।

ਹਾਸੇ ਨੰਠੇ ਵਿਚ ਇਹ ਨਵੀਂ ਬਿਪਤਾ ਸਹੇੜ ਬੈਠੇ, ਹੁਣ ਕੀ ਬਣੇਗਾ! ਛਿੱਤਰ ਪੈਣਗੇ, ਪੇਕਿਆਂ ਵੱਲੋਂ ਵੀ ਤੇ ਸਹੁਰਿਆਂ ਵੱਲੋਂ ਵੀ। ਉਸ ਨੇ ਉਸ ਦੀ ਘੜੱਚ ਘੜੱਚ ਕਰਦੀ ਕੁਹਣੀ ਦੁਪੱਟੇ ਨਾਲ ਬੰਨ੍ਹੀ ਤੇ ਉਸ ਨੂੰ ਪਿੰਡੇ ਨੂੰ ਲੈ ਤੁਰਿਆ। ਉਹ ਗੱਜਰਾ ਪਹੁੰਚ ਗਿਆ ਤੇ ਕਿਸੇ ਵੈਦ ਹਕੀਮ ਦੀ ਤਲਾਸ਼ ਕੀਤੀ। ਉਸ ਨੂੰ ਲੱਤਾਂ ਬਾਂਹਾਂ ਬੰਨ੍ਹਣ ਵਾਲੇ ਬੰਦੇ ਦੀ ਦੱਸ ਪਈ। ਉਥੇ ਜਾ ਕੇ ਅਰਜ਼ ਲਾਈ ਕਿ ਮੇਰੀ ਵਿਆਹੁੰਦੜ ਡਿਗ ਪਈ ਹੈ ਤੇ ਉਸ ਦੀ ਬਾਂਹ ਟੁੱਟ ਗਈ ਹੈ। ਵੈਦ ਨੇ ਚੰਗੀ ਤਰ੍ਹਾਂ ਟੋਹੀ। ਸੱਚੀ ਅਰਕ ਕਚਰੇ ਕਚਰੇ ਹੋਈ ਪਈ ਸੀ।

“ਤੂੰ ਆਪ ਇਸ ਨੂੰ ਮਾਰ ਕੁੱਟ ਕੇ ਬਾਂਹ

ਤੋੜ ਕੇ ਲੈ ਆਇਆ ਹੈ। ਤੇਰੇ 'ਤੇ ਮੁਕੱਦਮਾ ਬਣੂੰ!” ਹਕੀਮ ਦੀ ਆਖੀ ਗੱਲ ਨੇ ਉਸ ਦੇ ਪੈਰ ਉਖੇੜ ਦਿੱਤੇ।

“ਨਹੀਂ ਬਾਬਾ ਜੀ! ਮੈਂ ਆਪ ਆਪਣੀ ਬੇਵਕੂਫੀ ਕਰ ਕੇ ਸਾਈਕਲ ਤੋਂ ਡਿੱਗੀ ਸਾਂ।” ਵਹੁਟੀ ਨੇ ਸਫਾਈ ਦੇ ਕੇ ਉਸ ਦਾ ਬਚਾ ਕਰ ਲਿਆ।

ਬਾਬੇ ਨੇ ਕਿਹਾ, “ਘਬਰਾਉਣ ਦੀ ਕੋਈ ਲੋੜ ਨਹੀਂ, ਬਿਲਕੁਲ ਠੀਕ ਹੋ ਜਾਵੇਗੀ, ਬੈਠੋ।” ਉਸ ਨੇ ਬਾਂਸ ਦੀਆਂ ਦੋ ਤਿੰਨ ਫੱਟੀਆਂ ਉਨ੍ਹਾਂ ਦੇ ਸਾਹਮਣੇ ਹੀ ਚਾਕੂ ਨਾਲ ਛਿੱਲੀਆਂ, ਬਣਾਈਆਂ ਤੇ ਬਾਂਗ ਸਿੱਧੀ ਕਰ ਕੇ ਉਸ 'ਤੇ ਟਿਕਾ ਦਿੱਤੀਆਂ। ਉਸ ਦਾ ਉਹੀ ਦੁਪੱਟਾ, ਜੋ ਸਿਰ 'ਤੇ ਲੈਣਾ ਲੋਚਦੀ ਸੀ, ਬਚੀਆਂ ਲੀਰਾਂ ਪਾਏ ਪੱਟੀ ਬੰਨ੍ਹ ਦਿੱਤੀ। ਉਸ 'ਤੇ ਪਾਣੀ ਪਾ ਦਿੱਤਾ ਤੇ ਕਿਹਾ, “ਲਓ! ਸਵੇਰੇ ਇਸ 'ਤੇ ਹੋਰ ਬਹਿਓ ਪਾਣੀ ਪਾ ਦੇਣਾ ਤੇ ਸ਼ਾਮ ਨੂੰ ਵੀ ਪਾਣੀ ਦੇ ਦੇਣਾ। ਤਿੰਨ ਦਿਨਾਂ ਵਿਚ ਬਿਲਕੁਲ ਠੀਕ ਹੋ ਜਾਓਗੇ।”

ਪਿੰਡ ਜਾ ਕੇ ਸੱਸ-ਸਹੁਰੇ ਤੋਂ ਡਰਦੇ ਡਰਦੇ ਅੰਦਰ ਵੱਡੇ, ਪਰ ਇਹ ਮਾਮਲਾ ਛੁਪਣ ਵਾਲਾ ਨਹੀਂ ਸੀ। ਏਨਾ ਨੁਕਸਾਨ ਹੋਇਆ ਵੇਖ ਕੇ ਉਹ ਵੀ ਡਰ ਗਏ। ਉਨ੍ਹਾਂ ਕੁਝ ਨਾ ਕਿਹਾ। ਤਸੱਲੀ ਦਿੱਤੀ ਕਿ ਸ਼ੁਕਰ ਹੈ, ਸੱਟ ਲਵਾਈ ਹੈ ਤੇ ਬੰਨ੍ਹ ਵੀ ਲਿਆਏ ਹੋ, ਤਾਂ ਕੋਈ ਗੱਲ ਨਹੀਂ।

ਵੈਦ ਦੀ ਹਦਾਇਤ ਅਨੁਸਾਰ ਚਾਰ ਦਿਨ ਉਸੇ ਤਰ੍ਹਾਂ ਪਾਣੀ ਪਾਉਂਦੇ ਰਹੇ। ਤਿੰਨ ਦਿਨਾਂ ਬਾਅਦ ਦਰਦ ਕੁਝ ਘਟ ਗਿਆ। ਉਨ੍ਹਾਂ ਮਹਿਸੂਸ ਕੀਤਾ ਕਿ ਹੱਡੀ ਜੁੜ ਗਈ ਹੈ। ਫਿਰ ਉਸ ਨੂੰ ਦਿਖਾਉਣ ਗਏ। ਉਸ ਨੇ ਫੱਟੀਆਂ ਖੋਲ੍ਹ ਦਿੱਤੀਆਂ। ਵੈਦ ਨੇ ਤੇਲ ਦਿੱਤਾ ਤੇ ਕਿਹਾ, “ਹੁਣ ਸੱਤ ਦਿਨ ਇਸ ਦੀ ਮਾਲਸ਼ ਕਰਨੀ ਹੈ।” ਇਸ ਤਰ੍ਹਾਂ ਉਹ ਵੈਦ ਦੀ ਹਦਾਇਤ 'ਤੇ ਮਾਲਸ਼ ਕਰਦੇ ਰਹੇ, ਪਰ ਅਰਕ ਦਾ ਜੋੜ ਏਨਾ ਜੁੜ ਗਿਆ ਕਿ ਉਸ ਦੀ ਹਿਲਜੁਲ ਨਹੀਂ ਹੋ ਰਹੀ ਸੀ। ਹੁਣ ਉਹ ਸੱਜ-ਵਿਆਹੀ ਵਿੰਗੀ ਬਾਂਹ ਨਾਲ ਫਿਰ ਰਹੀ ਸੀ। ਅਰਕ ਉਸ ਦੀ ਇਕ ਡਿੱਗ ਨਾਲ ਪੱਕੀ ਬੱਝ ਗਈ ਸੀ। ਉਨ੍ਹਾਂ ਨੂੰ ਫਿਕਰ ਹੋਣ ਲੱਗਾ ਕਿ ਸਾਰੀ ਉਮਰ ਕਿੱਦਾਂ ਲੰਘੇਗੀ। ਉਨ੍ਹਾਂ ਕਿਸੇ ਹੋਰ ਸਿਆਣੇ ਕੋਲ ਜਾ ਅਰਜ਼ ਗੁਜ਼ਾਰੀ। ਸਿਆਣੇ ਨੇ ਟੋਹ ਕੇ ਦੇਖਿਆ ਤੇ ਕਿਹਾ ਕਿ ਇਹ ਮੁੜ ਤੋੜ ਕੇ ਫਿਰ ਬੰਨ੍ਹਣੀ ਪਊ। ਉਹ ਡਰ ਗਏ, ਪਰ ਹੋਰ ਕੋਈ ਚਾਰਾ ਨਹੀਂ ਸੀ। ਉਸ ਨੇ ਕੜੱਚ ਕਰ ਕੇ ਇਕ ਵੇਰਾ ਤੋੜ ਕੇ ਮੁੜ ਬੰਨ੍ਹ ਦਿੱਤੀ। ਉਸ ਨੂੰ ਰੌਂਦੀ ਕੁਰਲਾਉਣੀ ਲੈ ਕੇ ਘਰ ਆ ਗਿਆ। ਇਸੇ ਤਰ੍ਹਾਂ ਵਾਰ ਵਾਰ ਦੀ ਪੁਕ੍ਰਿਆ ਵਿਚ ਇਹ ਬਾਂਹ ਤਿੰਨ ਵੇਰਾਂ ਤੋੜੀ ਤੇ ਤਿੰਨ ਵੇਰਾਂ ਬੰਨ੍ਹੀ ਗਈ।

ਕਈ ਮਹੀਨੇ ਤੇ ਸਾਲ ਲੰਘ ਗਏ, ਬਾਂਹ ਉਸੇ ਤਰ੍ਹਾਂ ਹੀ ਰਹਿ ਗਈ, ਸਿੱਧੀ ਨਾ ਹੋਈ।

ਅਰਕ ਜੰਮ ਗਈ ਤੇ ਉਸੇ ਤਰ੍ਹਾਂ ਜੁੜ ਗਈ। ਪਿੰਡੇ ਚਾਚਾ ਬਚਨ ਸਿੰਘ ਸਾਰੀ ਉਮਰ ਉਸ ਨੂੰ ਘੁੰਡ ਦੀ ਯਾਦ ਕਰਾ ਕੇ ਮਖੌਲ ਕਰਦਾ ਛੋੜਦਾ ਰਹਿੰਦਾ, ‘ਸਹੁਰਿਆਂ ਦਾ ਪਿੰਡ ਆ ਗਿਆ, ਘੁੰਡ ਕੱਚ ਲੈ ਪਤਲੀਏ ਨਾਰੇ।’ ਇਸ ਘੁੰਡ ਕੱਚਣ ਦੇ ਸਿਆਪੇ ਨੇ ਹੀ ਉਸ ਸੁੰਦਰ ਨੱਠੀ ਨੂੰ ਅਪਾਹਜ ਕਰ ਕੇ ਸਾਰੀ ਉਮਰ ਦਾ ਏਨਾ ਵੱਡਾ ਸਿਆਪਾ ਪਾ ਦਿੱਤਾ।

ਸਾਡੇ ਬੈਠੇ ਬੈਠੇ ਮੇਰਾ ਪੁੱਤਰ ਦਲਵੀਰ ਕਿਸੇ ਦੇ ਨਾਲ ਜਾ ਕੇ ਮਾਤਾ ਦੌਲਾਂ ਦੀ ਅਸ਼ੀਰਵਾਦ ਵੀ ਲੈ ਆਇਆ। ਉਸ ਨੇ ਦੱਸਿਆ ਕਿ ਉਹ ਹੁਣ ਉਠਣ ਜੋਗੀ ਤਾਂ ਨਹੀਂ ਸੀ ਪਰ ਮੇਰਾ ਸਿਰ ਆਪਣੀ ਹਿੱਕ ਨਾਲ ਲਾ ਕੇ ਉਸ ਦੀਆਂ ਭੁੱਬਾਂ ਨਿਕਲ ਗਈਆਂ ਸਨ। ਉਹ ਖੀਸੇ ਵਿਚੋਂ ਕੱਚ ਕੇ ਇਕ ਛਿੱਲੜ ਦੇਣਾ ਚਾਹੁੰਦੀ ਸੀ, ਪਰ ਮੈਂ ਉਹ ਛਿੱਲੜ ਰੱਖ ਕੇ ਕੁਝ ਹੋਰ ਸਰਦਾ ਬਣਦਾ ਉਸ ਨੂੰ ਮੱਥਾ ਟੇਕ ਆਇਆ। ਮੈਨੂੰ ਪਤਾ ਹੈ, ਉਸ ਦੇ ਮੱਥੇ ਦਾ ਮਤਲਬ ਘੱਟੋ ਘੱਟ ਸੌ ਡਾਲਰ ਤਾਂ ਹੈ ਹੀ।

“ਸ਼ਾਬਾਸ਼ ਤੇਰੇ ਬੇਟਾ ਪੰਨਵਾਰ! ਚੰਗਾ ਕੀਤਾ ਤੂੰ।” ਮੈਂ ਉਸ ਨੂੰ ਥਪਕੀ ਦਿੱਤੀ।

“ਸੇਖਾ ਕੌਣ ਹੈ ਡੈਡੀ! ਉਹ ਸੇਖੇ ਬਾਰੇ ਪੁੱਛਦੀ ਉਸ ਨੂੰ ਯਾਦ ਕਰਦੀ ਸੀ। ਉਹ ਦੱਸਦੀ ਸੀ ਕਿ ਇਕ ਵੇਰਾ ਤਰਨ ਤਾਰਨ ਦੀ ਮੱਸਿਆ ਨਗਾਉਣ ਵੇਲੇ ਉਹ ਸਾਡੇ ਪਿੰਡ ਪਿੰਡ ਸਖੀਰੇ ਵੀ ਗਈ ਸੀ।” ਦਲਵੀਰ ਉਸ ਦੇ ਸੁਨੇਹੇ ਬਾਰੇ ਵਿਸਮਕ ਸੀ।

ਸੇਖਾ ਮੇਰਾ ਵੱਡਾ ਚਾਚਾ ਸੀ। ਮੈਨੂੰ ਯਾਦ ਆਇਆ, ਉਸ ਦੀ ਕਿਸੇ ਮੁਸਲਿਮ ਲੜਕੀ ਨਾਲ ਗਿਟਮਿਟ ਹੋ ਗਈ ਸੀ। ਇਸ ਕਾਰਨ ਮੇਰੇ ਬਾਬਾ ਜੀ ਨੇ ਜਲਦੀ ਹੀ ਉਸ ਨੂੰ ਵਾਪਸ ਆਪਣੇ ਦੇਸ਼ ਭੇਜ ਦਿੱਤਾ ਸੀ, ਜਿੱਥੋਂ ਸਾਇਦ ਇੱਥੇ ਮੁੜ ਕੇ ਆਉਣਾ ਉਸ ਨੂੰ ਨਸੀਬ ਨਾ ਹੋਇਆ। ਹੋ ਸਕਦਾ, ਇਹ ਵਿਚਾਰੀ ਉਸ ਦੀ ਗੱਲ ਕਰਦੀ ਹੋਵੇ ਜਾਂ ਉਸ ਦੇ ਇਸ਼ਕ ਕਹਾਣੀ ਦੀ ਪਾਤਰ ਹੋਵੇ। ਮੈਂ ਦਲਵੀਰ ਦਾ ਜੁਆਬ ਦੇਣੋਂ ਪਾਸਾ ਵੱਟ ਲਿਆ।

ਚਾਹ ਨਾਮ ਤੇ ਦੀਆਂ ਚੁਸਕੀਆਂ ਭਰਦੇ ਮੇਰਾ ਮਨ ਵੀ ਕਿਰਕਿਰਾ ਜਿਹਾ ਹੋ ਗਿਆ। ਸਾਡੇ ਪੁਰਾਣੇ ਘਰ ਵਿਚ ਵੱਸਦੇ ਸਾਡੇ ਅੱਜ ਦੇ ਮੇਜ਼ਬਾਨ ਸਾਨੂੰ ਰਾਤ ਰੱਖਣ ਲਈ ਜੋਰ ਲਾ ਰਹੇ ਸਨ। ਅਸੀਂ ਬੜੀ ਮੁਸ਼ਕਿਲ ਨਾਲ ਉਨ੍ਹਾਂ ਕੋਲੋਂ ਵਿਦਾਈ ਲੈ ਕੇ ਅਗਲੇ ਰਸਤੇ ਪੈ ਗਏ। ਦੌਲਾਂ ਨੂੰ ਨਾ ਮਿਲਣ ਦਾ ਪਛਤਾਵਾ ਤੇ ਉਲਝਾ ਬਹੁਤ ਦੌਰ ਮੇਰੇ ਮਨ ਵਿਚ ਉਥਲ-ਪੁਥਲ ਕਰਦਾ ਰਿਹਾ। ਹੋ ਸਕਦਾ, ਉਸ ਨੂੰ ਮੈਂ ਆਪ ਜਾ ਕੇ ਮਿਲਦਾ ਤਾਂ ਹੀਰ ਰਾਝੇ ਵਾਲੀ ਕੋਈ ਨਵੀਂ ਗਾਥਾ ਮੇਰੇ ਪਿੰਡ ਦੀ ਇਸ ਫੇਰੀ ਦਾ ਇਲਚਸਪ ਕਾੱਡ ਬਣ ਜਾਂਦੀ, ਪਰ...!

ਵਾਪਸ 'ਤੇ ਪਿੰਡ ਦਾ ਗੁਰਦੁਆਰਾ ਸਥਲ ਲੰਘਦੇ ਮੈਂ ਸਿਰ ਨਿਵਾਇਆ। ਗੱਡੀ ਖਲ੍ਹਾਰ ਕੇ ਮੱਥਾ ਟੇਕਿਆ। ਇਸ ਪਵਿੱਤਰ ਮਿੱਟੀ ਦੀ ਮੁੱਠ ਭਰ ਕੇ ਕਾਗਜ਼ ਵਿਚ ਲਪੇਟ ਕੇ ਸਾਝ ਲਈ। ਇਕ ਪੁਰਾਣੀ ਨਾਨਕਸ਼ਾਹੀ ਚਿੱਪਰ ਨਿਸ਼ਾਨੀ ਵਜੋਂ ਰੁਮਾਲ ਵਿਚ ਲਪੇਟ ਕੇ ਜੇਬ ਵਿਚ ਪਾ ਲਈ ਕਿ ਇਹ ਮੈਂ ਸਾਰੀ ਉਮਰ ਵਾਸਤੇ ਆਪਣੇ ਵਾਧਰੇ 'ਤੇ ਸਜਾਈ ਰੱਖਾਂਗਾ।

(‘ਮਿੱਟੀ ਦੀ ਮਹਿਕ’ ਵਿਚੋਂ)

# ਦਰਦ-ਵੰਝਲੀ ਦੀ ਹੁਕ-2

(ਪਿੰਡਲੇ ਸਭੇ ਦੀ ਬਾਕੀ)

ਮਾਂ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਪਿੰਡ ਆਇਆਂ ਹਾਂ ਘਰ ਦੇ ਸਾਰੇ ਜੀਅ ਪੀਰ ਦੀ ਦਰਗਾਹ 'ਤੇ ਗਏ ਹੋਏ ਨੇ

ਮੈਂ ਘਰ 'ਚ ਇਕੱਲਾ ਸਿਮਰਤੀਆਂ 'ਚ ਗਵਾਚ ਜਾਂਦਾ ਹਾਂ। 'ਮਾਂ ਦਾ ਉਚੇਚ ਨਾਲ ਪਿੰਡ ਆਉਣ ਲਈ ਕਹਿਣਾ ਸਵੇਰ ਤੋਂ ਹੀ ਦਰਾਂ ਦੀ ਬਿੜਕ ਲੈਣਾ ਅਤੇ ਦੌਰ ਨਾਲ ਆਉਣ 'ਤੇ ਨਿਹੇਰਾ ਦਿੰਦਿਆਂ

ਕਲਾਵੇ 'ਚ ਲੈ ਅਸੀਸਾਂ ਦੀ ਝੜੀ ਲਾਉਣ ਦੀਆਂ ਯਾਦਾਂ ਮੇਰੀ ਉਦਾਸੀ ਨੂੰ ਹੋਰ ਸੰਘਣਾ ਕਰ ਅੱਖਾਂ ਨਮ ਕਰ ਜਾਂਦੀਆਂ ਹਨ।

ਪੈਰਾਂ ਦੀ ਬਿੜਕ ਮੇਰੀ ਨਮ-ਚੁੱਪ ਨੂੰ ਤੋੜਦੀ ਹੈ ਨੰਗੇ ਪੈਰੀਂ ਘਰ ਵੜਦਾ ਬਾਪ, ਬੋਝੇ 'ਚੋਂ ਅੱਥ ਕੱਢ ਮੈਨੂੰ ਦਿੰਦਿਆਂ ਕਹਿੰਦਾ ਹੈ,

“ਮੈਨੂੰ ਪਤਾ ਸੀ, ਤੂੰ ਆਇਆ ਹੋਵੇਗਾ ਤੈਨੂੰ ਖੂਹ ਵਾਲੇ ਬੂਟੇ ਦੇ ਅੰਬ ਬਹੁਤ ਪਸੰਦ ਹਨ ਅੱਜ ਇਕ ਪੱਕਾ ਅੰਬ ਲੱਭਾ ਸੀ ਲੈ ਫੜ੍ਹ, ਚੁੱਪ ਲੈ” ਅਤੇ ਮੈਂ ਬਾਪ ਦੇ ਬੂਰਤੀਆਂ ਭਰੇ ਕੱਬਦੇ ਹੱਥ 'ਚੋਂ ਅੰਬ ਲੈਦਿਆਂ ਸੋਚਦਾ ਹਾਂ.....

ਮਾਂ ਦੀ ਮੌਤ ਤੋਂ ਬਾਅਦ ਬਾਪ, ਮਾਂ ਵੀ ਬਣ ਗਿਆ ਹੈ!!! ਹੁਣ ਮੌਤ ਤੋਂ ਬਾਅਦ ਕਿੱਜ ਬਾਪ ਬਣੇਗਾ ਮਾਂ?

ਹੁਣ ਤਾਂ ਉਸ ਦੇ ਸਦੀਵੀ ਵਿਛੋੜੇ ਨੂੰ ਸਵੀਕਾਰਨ ਦੇ ਨਾਲ ਨਾਲ, ਉਸ ਦੀਆਂ ਸਭ ਜਿੰਮੇਵਾਰੀਆਂ ਨੂੰ ਉਸੇ ਤਰਜ਼ੀਹ, ਤਮਨਾ ਅਤੇ ਤਾਬਿਆਦਾਰੀ ਨਾਲ ਨਿਭਾਉਣਾ ਪੈਣਾ ਹੈ, ਜੋ ਕਦੇ ਬਾਪ ਦੇ ਬਾਪ ਨੇ ਮੇਰੇ ਬਾਪ ਨੂੰ ਦਿੱਤੀਆਂ ਸਨ। ਇਹੀ ਤਾਂ ਕੁਦਰਤ ਦਾ ਅਸੂਲ ਏ ਅਤੇ ਇਸ ਨਿਰੰਤਰਤਾ ਨੇ ਸਦਾ ਬਰਕਰਾਰ ਰਹਿਣਾ ਏ।

ਪਰਦੇਸ ਪਰਤਣ ਲਈ ਤਿਆਰ ਹਾਂ। ਦਰਦ ਦਾ ਪਿੰਜਿਆ, ਕਿਸੇ ਰਾਹੜ ਦੀ ਭਾਲ ਵਿਚ ਵਾਈ ਮਹੀਨੇ ਪਿੰਡ ਦੀਆਂ ਜੂਹਾਂ ਫਰੋਲਦਾ ਰਿਹਾ, ਜਿਸ ਵਿਚ ਬਾਪ ਦੇ ਕਦਮਾਂ ਦੀ ਤਾਲ ਤਾਅ-ਉਮਰ

ਧੜਕਦੀ ਰਹੀ। ਅੱਖਾਂ ਵਿਚ ਹੰਝੂਆਂ ਦੀ ਨੈਅ, ਸੋਚਾਂ ਵਿਚ ਗਮ ਦੀਆਂ ਘੁੰਮਣਘੇਰੀਆਂ ਅਤੇ ਕਦਮਾਂ ਵਿਚ ਪਰਦੇਸ ਪਰਤਣ ਦਾ ਚਾਅ ਨਹੀਂ ਸੀ। ਭੈਣ-ਭਰਾ ਤੌਰਨ ਆਏ ਨੇ, ਪਰ ਕਿਧਰੇ ਨਜ਼ਰ ਨਹੀਂ ਆਉਂਦਾ ਬਾਪ, ਉਸ ਦੇ ਨੈਣਾਂ 'ਚ ਤਰਦਾ ਹੁਲਾਸ, ਸਿਰ 'ਤੇ ਅਸੀਸਾਂ ਦਿੰਦੇ ਹੱਥਾਂ ਵਿਚਲੀ ਨਿਰਛੱਲਤਾ, ਉਸ ਦੇ ਬੋਲਾਂ ਵਿਚ ਜਲਦੀ ਵਾਪਸ ਆਉਣ ਦਾ ਦਾਈਆ, ਉਸ ਦੀ ਤੱਕਣੀ ਵਿਚ ਬੱਚਿਆਂ ਦੀ ਸੁਪਨ-ਪੂਰਤੀ ਕਾਰਨ ਛਲਕਦਾ ਅਹਿਸਾਸ, ਪਰਦੇਸ ਵੱਸਦੇ ਬੱਚਿਆਂ ਦੀ ਤੰਦਰੁਸਤੀ ਅਤੇ ਕਾਮਯਾਬੀ ਦੀਆਂ ਬੁਲੰਦੀਆਂ ਫੁਹਣ ਦੀ ਚਾਹਨਾ ਅਤੇ ਮਿਲਣ ਵਾਲੀਆਂ ਦੁਆਵਾਂ ਦੀਆਂ ਬਰਕਤਾਂ। ਮੇਰੇ ਦੁਆਲੇ ਫੈਲਣ ਵਾਲੇ ਚਾਨਣ ਦੇ ਦਾਇਰੇ ਦੀ ਗੈਰ-ਹਾਜ਼ਰੀ ਬਹੁਤ ਰੜਕਦੀ ਏ। ਸੋਚਦਾਂ ਇਸ ਤਰ੍ਹਾਂ ਤਾਂ ਮੈਂ ਕਦੇ ਵੀ ਵਿਦੇਸ਼ ਨੂੰ ਨਹੀਂ ਸੀ ਪਰਤਿਆ। ਸਦਾ ਬਾਪ ਦੀ ਬੁੱਕਲ ਦਾ ਨਿੱਘ ਤੇ ਸਕੂਨ ਦੀਆਂ ਝੋਲੀਆਂ ਭਰ ਕੇ ਨਾਲ ਆਉਣ ਵਾਲਾ ਵਜੂਦ, ਇਸ ਘਾਟ ਨੂੰ ਮਹਿਸੂਸ ਕਰਦਾ ਹੈ। ਬਾਪ ਨੂੰ ਸਦੀਵੀ ਯਾਤਰਾ 'ਤੇ ਤੌਰਨ ਅਤੇ ਉਸ ਨੂੰ ਕਦੇ ਵੀ ਵਾਪਸ ਨਾ ਪਰਤਣ ਦੀ ਰਾਹ 'ਤੇ ਤੌਰਨ ਤੋਂ ਬਾਅਦ, ਜਦ ਘਰੋਂ ਪਰਦੇਸ ਨੂੰ ਤੁਰਨ ਲੱਗਾਂ ਤਾਂ ਮਨ ਵਿਚ ਆਇਆ ਕਿ ਹੁਣ ਕਿਸੇ ਨੇ ਨਹੀਂ ਛੋੜੀ ਛੋੜੀ ਫੋਨ ਨਾ ਕਰਨ 'ਤੇ ਦਬਕਾ ਮਾਰਨਾ, ਜਲਦੀ ਪਿੰਡ ਆਉਣ ਲਈ ਤਾਕੀਦ ਕਰਨੀ ਅਤੇ ਫੋਨ ਕਰਦਿਆਂ, ਆਰ-ਪਰਿਵਾਰ ਅਤੇ ਪੋਤਰੀ ਦੇ ਬੱਚਿਆਂ ਨੂੰ ਅਸੀਸਾਂ ਦਿੰਦਿਆਂ, ਅਕਸਰ ਰਿਸੀਵਰ ਵਿਚ ਹੁੰਦਾ

ਧਰਨਾ।

ਸੋਚਦਾ ਰਿਹਾ ਕਿ ਹੁਣ ਪਿੰਡ ਨੇ ਹੋ ਜਾਣਾ ਬੇਗਾਨਾ ਕਿਉਂਕਿ ਮਾਪਿਆਂ ਦੀ ਹਾਜ਼ਰੀ ਹੀ ਤੁਹਾਨੂੰ ਪਿੰਡ ਨੂੰ ਨਤਮਸਤਕ ਹੋਣ ਲਈ ਉਤੇਜਿਤ ਕਰਦੀ। ਮਾਪਿਆਂ ਬਗੈਰ ਸਿਰਫ ਘਰਾਂ ਦੀ ਚੁਪ, ਦਰਾਂ ਨੂੰ ਲੱਗੇ ਜਿੰਦਰੇ ਅਤੇ ਇਕ ਖਲਾਅ ਹੀ ਤੁਹਾਡੀ ਉਡੀਕ ਕਰਦਾ। ਰਿਸ਼ਤਿਆਂ ਦਾ ਕੇਂਦਰ ਬਿੰਦੂ ਤੁਰ ਜਾਣ 'ਤੇ ਖਤਮ ਹੋ ਜਾਂਦੀ ਰਿਸ਼ਤਿਆਂ ਵਿਚਲੀ ਤੜਪ, ਨਿੱਘ, ਅਪਣੱਤ ਅਤੇ ਇਕ ਦੂਜੇ ਦੇ ਸਦਕੇ ਜਾਣ ਦੀ ਅਉਧ। ਮਾਪਿਆਂ ਤੋਂ ਬਾਅਦ ਤਾਂ ਭੈਣ-ਭਰਾ ਕਿੰਨੇ ਵੀ ਚੰਗੇ ਹੋਣ, ਛੋਟੇ ਜਿਹੇ ਨਿੱਜ ਪਿੰਡੇ ਸ਼ਰੀਕ ਬਣਦਿਆਂ ਦੌਰ ਨਹੀਂ ਲੱਗਦੀ। ਘਰ ਦੀਆਂ ਕੰਧਾਂ ਦੇ ਲੱਥਣੇ ਸੂਰੂ ਹੋ ਜਾਂਦੇ ਲਿਓੜ ਅਤੇ ਇਨ੍ਹਾਂ ਦੀ ਜਰਜਰੀ ਹੋਂਦ, ਪਰਿਵਾਰਕ ਬਿਖਰਾਅ ਦੀ ਜਾਮਨ ਬਣਦੀ। ਫਿਰ ਤਾਂ ਪਿੰਡ ਨੂੰ ਜਾਣ ਅਤੇ ਖੇੜਾਂ ਵੰਨੀ ਗੋਤਾ ਲਾਉਣ ਤੋਂ ਵੀ ਮਨ ਤ੍ਰਹਿਣ ਲੱਗ ਪੈਣਾ ਏ ਕਿਉਂਕਿ ਇਸ ਦੀ ਅਰੰਭਕ ਅਦਿੱਖ ਝਲਕ ਨੇ ਹੀ ਮਨ ਵਿਚ ਸੰਭਾਵਤ ਭਰਮ-ਭੁਲੇਖਿਆਂ ਨੂੰ ਦੂਰ ਕਰ ਦਿਤਾ ਕਿ ਭਵਿੱਖ ਵਿਚ ਪਰਿਵਾਰਕ ਸਬੰਧਾਂ ਨੇ ਕਿਹੜਾ ਰੂਪ ਧਾਰਨਾ ਏ? ਇਸ ਡਰ ਨੇ ਹੀ ਨਿਰਮੋਹਪਣ, ਸਵਾਰਥ ਅਤੇ ਅਹਿਸਾਸਹੀਣਤਾ ਨੂੰ ਸਬੰਧਾਂ ਵਿਚ ਧਰਨਾ ਏ ਅਤੇ ਸਬੰਧ-ਸਬੂਲਤਾ ਨੇ ਹੌਲੀ ਹੌਲੀ ਮਰਨਾ ਏ। ਸਬੰਧਾਂ ਦਾ ਮਰਨਾ ਵੀ ਅਜਿਹਾ ਹੋਣਾ ਕਿ ਤੁਸੀਂ ਰੋ ਵੀ ਨਹੀਂ ਸਕਣਾ। ਕਿਸੇ ਨੂੰ ਦੱਸ ਵੀ ਨਹੀਂ ਸਕਣਾ ਕਿਉਂਕਿ ਬਹੁਤ ਔਖਾ ਹੁੰਦਾ ਏ ਕਾਲਖ ਨੂੰ ਉਛਾਲਣਾ ਅਤੇ ਆਪਣੇ ਹੀ ਸਮਾਜਕ ਬਿੰਬ

ਨੂੰ ਕਲੰਕਿਤ ਕਰਨਾ।

ਮਨ 'ਚ ਆਉਂਦਾ ਕਿ ਕਿੰਨਾ ਅੰਤਰ ਹੈ ਇਸ ਵਾਰ ਪਿੰਡ ਨੂੰ ਆਉਣ ਅਤੇ ਪਿੰਡ ਤੋਂ ਵਾਪਸ ਪਰਤਣ ਵਿਚ। ਆਉਂਦੇ ਸਮੇਂ ਤਾਂ ਮਨ ਵਿਚ ਇਕ ਆਸ ਸੀ ਬਾਪ ਦੇ ਠੀਕ ਹੋਣ ਦੀ, ਉਸ ਨੂੰ ਮਿਲਣ ਦੀ, ਗੱਲਾਂ ਕਰਨ ਦੀ ਅਤੇ ਉਸ ਦੀ ਸਿਹਤਯਾਬੀ ਵਿਚੋਂ ਹੀ ਆਪਣੇ ਆਉਣ ਦੀ ਪੰਨਭਾਗਤਾ ਨੂੰ ਸਿਰਜਣ ਦੀ। ਪਰ ਬਾਪ ਦਾ ਸਦੀਵੀ ਸਫਰ 'ਤੇ ਜਾਣ ਤੋਂ ਪਹਿਲਾਂ ਹੀ ਚੁੱਪ-ਸਾਧਨਾ ਵਿਚ ਡੁੱਬ ਜਾਣਾ, ਮੇਰੀਆਂ ਭਾਵਨਾਵਾਂ ਨੂੰ ਅਵਾਕ ਕਰ ਗਿਆ। ਹੁਣ ਦਿਲ ਵਿਚ ਇਕ ਖਾਲੀਪਣ ਲੈ ਕੇ ਵਾਪਸ ਪਰਤ ਰਹੇ ਹਾਂ ਜਿਸ ਨੇ ਕਦੇ ਨਹੀਂ ਭਰਨਾ। ਸਿਰਫ ਬਾਪ ਦੀਆਂ ਸਿਆਣਪ-ਮਈ, ਨਿੱਘੀਆਂ, ਮਿੱਠੀਆਂ ਅਤੇ ਸਦਾ ਸਜੀਲੀਆਂ ਯਾਦਾਂ ਦਾ ਕਾਫਲਾ ਅੰਗ-ਸੰਗ ਰਹੇਗਾ ਅਤੇ ਇਸ ਵਿਚੋਂ ਹੀ ਸਬਰ, ਸਕੂਨ, ਸਦਭਾਵਨਾ ਅਤੇ ਸਮਰਥਨ ਨੂੰ ਆਪਣੀ ਚੇਤਨਾ ਦੇ ਨਾਮ ਕਰ, ਜਿੰਦਗੀ ਨੂੰ ਸੁੱਚੀਆਂ ਤਰਜੀਹਾਂ ਵੰਨੀ ਸੋਧਤ ਕਰਦਾ ਰਹਾਂਗਾ।

ਘਰ ਨੂੰ ਖੁੱਲ੍ਹਾ ਛੱਡ ਕੇ ਦਰੋਂ ਬਾਹਰ ਪੈਰ ਰੱਖਦਿਆਂ, ਆਪਣੇ ਹੰਝੂਆਂ ਨੂੰ ਭੈਣ-ਭਰਾਵਾਂ ਤੋਂ ਲੁਕਾਉਂਦਾ, ਪਰਵਾਸੀ ਧਰਤੀ ਨੂੰ ਤੁਰ ਪੈਂਦਾ ਹਾਂ, ਕਿਉਂਕਿ ਦਰਾਂ 'ਤੇ ਉਕਰੀ ਉਸ ਖਾਮੋਸ਼ੀ ਨੂੰ ਮੁਖਾਤਬ ਹੋਣ ਤੋਂ ਡਰਦਾ ਹਾਂ, ਜਿਸ ਨੇ ਸਾਨੂੰ ਇਸ ਪਿੰਡੋਂ ਅਕਸਰ ਹੀ ਉਡੀਕਿਆ ਕਰਨਾ ਏ।

ਹੁਣ ਤਾਂ ਘਰ ਨੂੰ ਲੱਗਿਆ ਜਿੰਦਰਾ ਹੀ ਉਡੀਕ ਕਰੇਗਾ, ਅਸਾਂ ਪਰਦੇਸੀਆਂ ਦੀ।

(ਸਮਾਪਤ)

# ਇਸ ਤਰ੍ਹਾਂ ਵੀ ਹੁੰਦਾ ਹੈ



ਕਿੱਥੇ ਗਈ ਹੋਵੇਗੀ ਉਹ? ਪਹਿਲਾਂ ਤਾਂ ਇਸ ਕਦੇ ਨਹੀਂ ਹੋਇਆ ਕਿ ਉਹ ਸਿੱਧੇ ਸਮੇਂ 'ਤੇ ਘਰ ਨਾ ਪਹੁੰਚੀ ਹੋਵੇ। ਜੇ ਕੋਈ ਕਾਰਨ ਹੁੰਦਾ ਤਾਂ ਵੀ ਉਹ ਫੋਨ ਜ਼ਰੂਰ ਕਰ ਦਿੰਦੀ। ਮੇਰੀ ਚਿੰਤਾ ਦੀ ਉਸ ਨੂੰ ਚਿੰਤਾ ਹੈ, ਬਹੁਤ ਹੈ; ਪਰ ਅੱਜ ਉਸ ਦੀ ਚਿੰਤਾ ਦੀ ਬੇਚੈਨੀ ਨੇ ਮੈਨੂੰ ਇਸ ਤਰ੍ਹਾਂ ਘੇਰਿਆ ਹੋਇਆ ਹੈ ਕਿ ਮੇਰੇ ਪੈਰ ਨਾ ਘਰ ਦੇ ਅੰਦਰ ਟਿਕ ਰਹੇ ਹਨ ਅਤੇ ਨਾ ਹੀ ਘਰ ਦੇ ਬਾਹਰ ਕਦਮ ਰੱਖਣ ਵਿਚ ਸਫਲ ਹੋ ਰਹੇ ਹਨ। ਕਿੱਥੇ ਜਾਵਾਂ, ਕੀਹਨੂੰ ਪੁੱਛਾਂ? ਜਦੋਂ ਕੁਝ ਨਾ ਸੁੱਚਿਆ ਤਾਂ ਫੋਨ ਕੀਤਾ, ਪੁੱਛਣ ਦੇ ਪਹਿਲੇ ਯਤਨ ਵਿਚ ਅਸਫਲਤਾ ਮਿਲੀ ਕਿਉਂਕਿ ਉਪਰ ਕੋਈ ਫੋਨ ਨਹੀਂ ਸੀ ਚੁੱਕ ਰਿਹਾ, ਲਗਾਤਾਰ ਘੰਟੀ ਵਜਦੀ ਰਹੀ, ਇਵੇਂ ਜਿਵੇਂ ਘਰ ਵਿਚ ਸਾਰੇ ਬੋਲੇ ਹੀ ਰਹਿੰਦੇ ਹੋਣ। ਜੀ ਹਾਂ, ਆਪਣੀ ਕੁਤਮਣੀ ਦੇ ਹੀ ਘਰ ਦੀ ਗੱਲ ਕਰ ਰਹੀ ਹਾਂ।

ਹੁਣ ਤਾਂ ਕਈ ਘੰਟੇ ਹੋ ਗਏ ਹਨ, ਰਾਤ ਅੱਠ ਵਜੇ ਤੱਕ ਵਾਪਸ ਆ ਜਾਂਦੀ ਹੈ, ਹੁਣ ਦਸ ਵਜ ਰਹੇ ਹਨ। ਬਸ ਉਸ ਸ਼ਾਂਤ ਜਿਹੀ ਘੜੀ ਵੱਲ ਦੇਖਦੀ ਹਾਂ, ਘਰਦੀ ਹਾਂ, ਪਰ ਉਸ ਨੂੰ ਕੀ ਪਤਾ ਕਿ ਜੀਵਨ



**ਦੇਵੀ ਨਾਗਰਾਣੀ**  
ਅਨੁਵਾਦ: ਜਗਦੀਸ਼ ਰਾਏ ਕੁਲਰੀਆਂ

ਅਹਿਸਾਸਾਂ ਦਾ ਨਾਮ ਹੈ? ਅਹਿਸਾਸ ਕੀ ਹੁੰਦਾ ਹੈ? ਸਥਿਤੀ ਕੀ ਹੁੰਦੀ ਹੈ? ਇੰਤਜ਼ਾਰ ਕੀ ਹੁੰਦਾ ਹੈ? ਇਨ੍ਹਾਂ ਸਾਰੀਆਂ ਭਾਵਨਾਵਾਂ ਤੋਂ ਨਾਵਾਕਿਫ਼...

ਅਚਾਨਕ ਦਿਲ ਦੀ ਧੜਕਣ ਤੇਜ਼ ਹੋ ਗਈ। ਫੋਨ ਦੀ ਘੰਟੀ ਵੱਜ ਰਹੀ ਸੀ। ਕਾਹਲ ਵਿਚ ਬੰਦ ਕਰਨ ਦਾ ਹੀ ਬਟਨ ਦੱਬਿਆ ਗਿਆ ਅਤੇ ਫੋਨ ਆਪਣੀ ਸਾਰੀ ਅਵਾਜ਼ ਪੂਰੀ ਕਰ ਕੇ ਚੁੱਪ ਹੋ ਗਿਆ। ਮੈਂ ਮੱਥੇ 'ਤੇ ਹੱਥ ਮਾਰਿਆ। ਅਵਾਜ਼ ਤਾਂ ਸੁਣ ਲੈਂਦੀ, ਪੁੱਛਣ ਤਾਂ ਲੈਂਦੀ ਕਿੱਥੇ ਹੈ, ਹੁਣ ਤੱਕ ਆਈ ਕਿਉਂ ਨਹੀਂ?

ਮੈਂ ਆਪਣੀ ਸੋਚ ਨੂੰ ਬਰਕੇ ਦਿੱਤੀ, ਲੰਮਾ ਸਾਹ ਲਿਆ, ਪਾਣੀ ਦਾ ਗਲਾਸ ਪੀਤਾ ਅਤੇ ਫੇਰ ਇੱਕ ਹੋਰ ਪੀ ਲਿਆ। ਸ਼ਾਂਤ ਹੋਣ ਦੇ ਯਤਨਾਂ ਵਿਚ ਪਲੰਘ 'ਤੇ ਬੈਠ ਗਈ ਅਤੇ ਫੋਨ ਨੂੰ ਫਰੋਲ ਕੇ ਦੇਖਿਆ, ਕੋਈ ਅਣਪਛਾਤਾ ਨੰਬਰ ਸੀ, ਉਸ ਦਾ ਨਹੀਂ, ਜਿਸ ਦਾ ਇੰਤਜ਼ਾਰ ਸੀ। ਬਿਨਾ ਸੋਚੇ ਸਮਝੇ ਮੈਂ ਉਹੀ ਨੰਬਰ ਡਾਇਲ ਕਰ ਦਿੱਤਾ। ਘੰਟੀ ਵੱਜੀ, ਵੱਜਦੀ ਰਹੀ ਅਤੇ ਫੇਰ ਬੰਦ ਹੋ ਗਈ। ਹੁਣ ਮੇਰਾ ਡਰ ਮੈਨੂੰ ਸਹਿਮ ਜਾਣ ਵਿਚ ਸਹਿ ਦੇ ਰਿਹਾ ਸੀ, ਮੇਰੇ ਹੱਥ ਪੈਰ ਠੰਡੇ ਹੋ ਰਹੇ ਸਨ, ਇੱਕ ਕੰਬਣੀ ਜਿਹੀ ਬਿਜਲੀ ਵਾਂਗ ਅੰਦਰ ਫੈਲਣ ਲੱਗੀ। ਮੈਂ ਬਟਨ ਫੇਰ ਦੱਬਿਆ, ਘੰਟੀ ਵੱਜੀ, ਕਿਸੇ ਨੇ ਚੁੱਕਿਆ ਅਤੇ ਫੇਰ ਰੱਖ ਦਿੱਤਾ। ਹੁਣ ਮੇਰੀ ਪ੍ਰੇਸ਼ਾਨੀ ਦਾ ਹੋਰ ਵਧ ਜਾਣਾ ਸੁਭਾਵਿਕ ਸੀ। ਰਾਤ ਦਾ ਸਮਾਂ, ਬੇਸਬਰੀ ਨਾਲ ਉਸ ਦਾ ਇੰਤਜ਼ਾਰ ਅਤੇ ਗੱਲਬਾਤ ਦਾ ਸਿਲਸਿਲਾ ਬੰਦ, ਜਿਵੇਂ ਹਰ ਪਾਸੇ ਕਰਫਿਊ ਲੱਗਾ ਹੋਵੇ।

ਆਖਿਰ ਫੋਨ ਦੀ ਘੰਟੀ ਵੱਜੀ-ਇੱਕ, ਦੋ, ਤਿੰਨ ਵਾਰ! ਮੈਂ ਬਹੁਤ ਹੀ ਸਾਵਧਾਨੀ ਨਾਲ ਫੋਨ ਕੰਨ ਨੂੰ ਲਾਇਆ ਹੀ ਸੀ ਕਿ ਇੱਕ ਖਰਵੀਂ ਅਵਾਜ਼ ਕੰਨਾਂ ਨਾਲ ਟਕਰਾਈ, “ਪ੍ਰੇਸ਼ਾਨ ਨਾ ਕਰੋ, ਅੱਜ ਉਹ ਘਰ ਮੁੜਨ ਵਾਲੀ ਨਹੀਂ। ਹੁਣ ਇੱਕ ਘੰਟੇ ਵਿਚ ਉਸ ਦਾ ਵਿਆਹ ਹੋ ਰਿਹਾ ਹੈ, ਡਿਸਟਰਬ ਨਹੀਂ ਕਰਨਾ।” ਬੇਰਹਿਮੀ ਨਾਲ ਕਹਿੰਦਿਆਂ ਉਸ ਨੇ ਫੋਨ ਕੱਟ ਦਿੱਤਾ ਅਤੇ ਮੈਂ ਬੇਹੋਸ਼ੀ ਦੀ ਹਾਲਤ ਵਿਚ ਬੁੜਬੁੜਾਈ, ਕੰਬੀ ਅਤੇ ਉਥੇ ਹੀ ਪਲੰਘ 'ਤੇ ਮੁਧੇ ਮੂੰਹ ਡਿੱਗ ਪਈ।

ਕੌਣ ਹੈ ਇਹ? ਕਿਸ ਦੀ ਅਵਾਜ਼ ਹੋ ਸਕਦੀ ਹੈ? ਕੀ ਚਾਹੁੰਦਾ ਹੈ ਇਹ, ਕਿਉਂ ਗੁੰਮਰਾਹ ਕਰ ਰਿਹਾ ਹੈ ਮੈਨੂੰ, ਮੇਰੀ ਸੋਚ ਨੂੰ ਅਤੇ ਉਸ ਦੇ ਨਾਲ ਉਸ ਨੂੰ ਵੀ, ਜੇ ਮੇਰੇ ਸਾਹਾਂ ਦੀ ਧੜਕਣ ਹੈ? ਉਹ ਹੀ ਤਾਂ ਮੇਰੇ ਜਿਗਰ ਦਾ ਟੁਕੜਾ ਹੈ, ਉਸ ਬਿਨਾ ਮੇਰੀ ਜ਼ਿੰਦਗੀ ਵੀਰਾਨ ਹੈ, ਅਧੂਰੀ ਅਤੇ ਖਾਲੀ! ਉਹ ਮੇਰੇ ਜਿਉਣ ਦਾ ਸਬੱਬ ਹੈ, ਤੇ ਉਸ ਸਬੱਬ ਦੇ ਨਾਲ ਬੇਸਬੱਬ ਇਹ ਸਭ ਕੁਝ ਕਿਉਂ ਹੋ ਰਿਹਾ ਹੈ, ਜਿਸ ਦੀ ਕਲਪਨਾ ਕਰਕੇ ਹੀ ਮੇਰੇ ਸਰੀਰ ਵਿਚ ਡਰ ਅਤੇ ਜ਼ਹਿਰ ਫੈਲਦਾ ਜਾ ਰਿਹਾ ਹੈ? ਇਸ ਤਰ੍ਹਾਂ ਤਾਂ ਹੋਣਾ ਹੀ ਹੈ, ਜ਼ਰੂਰ ਹੋਵੇਗਾ, ਉਹ ਮੇਰਾ ਖੂਨ ਹੈ, ਮੇਰੇ ਵੰਸ਼ ਦੀ ਆਖਰੀ ਨਿਸ਼ਾਨੀ, ਜਿਸ ਨੂੰ ਮੈਂ ਸੀਨੇ ਨਾਲ ਲਾ ਕੇ ਪਾਲਿਆ ਹੈ, ਵੱਡਾ ਕੀਤਾ ਅਤੇ ਉਸ ਨੂੰ ਛਾਂ ਦਿੰਦੀ ਮੈਂ ਖੁਦ ਇੱਕ ਦਰਖਤ ਬਣ ਗਈ ਹਾਂ। ਪੁਰਾਣੇ ਗਲੇ ਸਤੇ ਸਾਰੇ ਪੱਤੇ ਝੜ ਗਏ ਅਤੇ ਕੁਦਰਤ ਦੇ ਹਰੇਕ

ਹੁਲਾਰੇ ਤੋਂ ਬਚਾ ਕੇ ਜਿਸ ਨੂੰ ਮੈਂ ਆਪਣੇ ਪੱਲੇ ਦੀ ਛਾਂ ਦਿੱਤੀ, ਉਸੇ ਉਰਮੀਲਾ ਦੇ ਰੂਪ ਵਿਚ ਇੱਕ ਨਵੀਂ ਕੁੰਬਲ ਉਗਾ ਆਈ ਹੈ। ਬਾਰਾਂ ਤੋਂ ਬਾਈ ਸਾਲ ਤੱਕ ਦਾ ਅਰਸਾ ਕੋਈ ਘੱਟ ਤਾਂ ਨਹੀਂ ਹੁੰਦਾ!

ਅਚਾਨਕ ਦਰਬਾਰੀ ਖਬਰ ਲਿਆਇਆ ਸੀ, ਬੁਰੀ! ਹਾਂ ਬਹੁਤ ਬੁਰੀ ਖਬਰ! ਮੇਰੇ ਅਭੈ ਅਤੇ ਸਵਿਤਾ ਦੇ ਅੰਤ ਦੀ, ਅਤੇ ਉਨ੍ਹਾਂ ਦੀ ਆਖਰੀ ਨਿਸ਼ਾਨੀ 'ਉਰਮੀਲਾ' ਨੂੰ ਲਿਆ ਕੇ ਮੇਰੀ ਗੋਦੀ ਵਿਚ ਪਾ ਦਿੱਤਾ ਸੀ। ਗਿਆਰਾਂ ਮਹੀਨਿਆਂ ਦੀ ਤਾਂ ਸੀ ਉਹ ਰੋਸ਼ਮ ਦੀ ਗੁੱਡੀ, ਜਿਸ ਦੀ ਮੁਲਾਇਮ ਛੋਹ ਨਾਲ ਮਨ ਵਿਚ ਠੰਡ ਪੈ ਜਾਂਦੀ, ਜਿਸ ਦੀ ਗੱਲੂ ਪਲੇਸਟ ਨਾਲ ਖੂਨ ਵਧਦਾ, ਇੱਕ ਤਾਜ਼ਗੀ ਨਸਾਂ ਵਿਚ ਵਹਿਣ ਲਗਦੀ, ਉਸ ਦੀ ਕਿਲਕਾਰੀ ਸਾਹਾਂ ਨੂੰ ਮਹਿਕਾ ਦਿੰਦੀ। ਜ਼ਿੰਦਗੀ ਜ਼ਿੰਦਗੀ ਵਾਂਗ ਲਗਦੀ।

ਮੇਰੀਆਂ ਰਾਤਾਂ ਦਿਨਾਂ ਵਿਚ ਬਦਲ ਗਈਆਂ। ਕੀ ਸੋਣਾ, ਕੀ ਖਾਣਾ, ਕੀ ਹੱਸਣਾ, ਕੀ ਰੋਣਾ-ਸਾਰਾ ਉਹਦੇ ਨਾਲ ਹੀ ਹੁੰਦਾ ਰਿਹਾ। ਹਾਂ, ਉਰਮੀ ਦੇ ਨਾਲ, ਉਹ ਧੁੱਪ ਮੈਂ ਪਰਛਾਵਾਂ। ਉਹ ਉਠਦੀ ਤਾਂ ਮੈਂ ਉਠਦੀ, ਉਹ ਜਾਗਦੀ ਤਾਂ ਮੈਂ ਜਾਗਦੀ, ਉਹ ਸੌਂਦੀ ਤਾਂ ਮੈਂ ਸੌਂਦੀ-ਇੱਕ ਚਿੱਤ, ਇੱਕ ਮਨ ਨਾਲ ਮੈਂ ਸਮਰਪਿਤ ਹੋ ਗਈ ਉਸ ਮਾਸੂਮ ਜਾਨ ਉਤੇ, ਤੇ ਉਹ ਮੇਰੇ ਜਿਉਣ ਦਾ ਸਬੱਬ ਬਣ ਗਈ।

ਉਹ ਦੀਵਾਲੀ ਦਾ ਮਨਹੂਸ ਦਿਨ ਹੀ ਤਾਂ ਸੀ, ਜਿਹੜੇ ਕੋਈ ਘੰਟਾ ਕੁ ਪਹਿਲਾਂ ਉਰਮੀ ਨੂੰ ਗੋਦ ਵਿਚ ਲੈ ਕੇ ਘਰ ਤੋਂ ਗਏ ਸਨ। ਪੈਰੀਂ ਹੱਥ ਲਾਉਂਦਿਆਂ ਅਭੈ ਤੇ ਸਵਿਤਾ ਨੇ ਕਿਹਾ ਸੀ, “ਮਾਂ ਦੇ ਘੰਟੇ ਵਿਚ ਵਾਪਿਸ ਆ ਜਾਵਾਂਗੇ, ਆ ਕੇ ਦੀਵਾਲੀ ਦੀ ਪੂਜਾ ਕੱਠੇ ਹੀ ਕਰਾਂਗੇ। ਮਿਠਾਈ ਲੈ ਕੇ ਕੁਝ ਦੋਸਤਾਂ ਨੂੰ ਮਿਲ ਆਉਂਦੇ ਹਾਂ।”

...ਤੇ ਜਾਣ ਵਾਲੇ ਨਾ ਮੁੜਨ ਵਾਸਤੇ ਚਲੇ ਗਏ। ਮੁੜ ਆਈ ਮੇਰੇ ਦਿਲ ਦੀ ਧੜਕਣ ਉਰਮੀ ਦੇ ਰੂਪ ਵਿਚ, ਸ਼ਾਇਦ ਇਸ ਕਰਕੇ ਹੀ ਮੈਂ ਜ਼ਿੰਦਾ ਹਾਂ।

ਘੰਟੀ ਫੇਰ ਵੱਜੀ, ਅਤੀਤ ਤੋਂ ਵਰਤਮਾਨ ਵਿਚ ਆਉਂਦੇ ਹੀ ਮੇਰੀ ਬੇਬਸੀ ਮੇਰੇ ਨਾਲ ਹੀ ਤੜਫਣ ਲੱਗੀ। ਹੁਣ ਕੀ ਕਰਾਂ? ਫੋਨ ਚੁੱਕਾਂ, ਨਾ ਚੁੱਕਾਂ? ਨਾ ਚੁੱਕਾਂ ਤਾਂ ਕਿਵੇਂ ਪਤਾ ਲੱਗੇ ਕਿ ਮੇਰੀ ਬਾਲਗ ਬੱਚੀ ਕਿੱਥੇ ਹੈ ਅਤੇ ਕਿਵੇਂ ਹੈ? ਫੋਨ ਚੁੱਕਦੇ ਹੀ ਰੱਖ ਦਿੱਤਾ ਜਿਵੇਂ ਹਜ਼ਾਰਾਂ ਬਿੱਛੂਆਂ ਦਾ ਡੰਗ ਇੱਕੋ ਸਮੇਂ ਲੱਗਿਆ ਹੋਵੇ, “ਮੈਂ ਬੋੜੀ ਦੇਰ ਵਿਚ ਉਸ ਦੇ ਨਾਲ ਤੁਹਾਡੇ ਤੋਂ ਆਸ਼ੀਰਵਾਦ ਲੈਣ ਆ ਰਿਹਾ ਹਾਂ।” ਬੱਸ ਏਨਾ ਹੀ ਸੁਣ ਸਕੀ!

ਕੌਣ ਹੈ ਇਹ, ਕੀਹਦੀ ਅਵਾਜ਼ ਹੈ, ਜਿਸ ਵਿਚ ਗੈਰਤ ਦੇ ਨਾਲ ਨਾਲ ਆਪਣਾਪਨ ਵੀ ਹੈ। ਪਰ ਉਹ ਕਿੱਥੇ ਹੈ, ਜਿਸ ਦੀ ਅਵਾਜ਼ ਸੁਣਨ ਲਈ ਮੇਰੇ ਕੰਨ ਤਰਸ ਰਹੇ ਹਨ? ਜਿਸ ਨੂੰ ਦੇਖਣ ਲਈ ਮੇਰੀਆਂ ਅੱਖਾਂ 'ਚ ਬੇਚੈਨੀ ਭਟਕ ਰਹੀ ਹੈ। ਅਚਾਨਕ ਫੋਨ ਦੀ ਘੰਟੀ ਫੇਰ ਵੱਜੀ, ਚੁੱਕਦੇ ਹੀ ਸੱਭਿਅਤਾ ਦੇ ਦਾਇਰੇ ਵਿਚੋਂ ਬਾਹਰ ਆ ਕੇ ਮੈਂ ਭੜਕ ਪਈ, “ਤੂੰ ਕੌਣ ਹੈਂ ਅਤੇ ਕਿਉਂ ਵਾਰ ਵਾਰ ਪ੍ਰੇਸ਼ਾਨ ਕਰ ਰਿਹਾ ਹੈ? ਮੇਰੀ ਗੱਲ ਮੇਰੀ ਪੋਤੀ ਨਾਲ ਕਰਾ ਦਿਓ।”

“ਹੁਣ ਤਾਂ ਉਹ ਗ੍ਰਹਿ-ਪ੍ਰਵੇਸ਼ ਕਰਕੇ ਆਪਣੇ ਸੱਸ-ਸਹੁਰੇ ਦਾ ਆਸ਼ੀਰਵਾਦ ਲੈ ਰਹੀ ਹੈ। ਮੈਂ ਬਸ ਹੁਣੇ ਹੀ ਉਹਦੇ ਨਾਲ ਤੁਹਾਡੇ ਕੋਲ ਆ ਰਿਹਾ, ਫੇਰ ਜਿੰਨੀਆਂ ਮਰਜ਼ੀ ਉਸ ਨਾਲ ਗੱਲਾਂ ਕਰ ਲੈਣਾ।”

“ਪਰ ਤੂੰ ਹੈ ਕੌਣ?”

“ਤੁਹਾਡਾ ਜਵਾਈ, ਤੁਹਾਡੀ ਪੋਤੀ ਦਾ ਪਤੀ।”

“ਪਤੀ!” ਮੈਂ ਹੈਰਾਨ, ਬਹੁਤ ਹੈਰਾਨ ਹੋਈ ਆਪਣੇ ਨੂੰ ਠੱਗਿਆ ਮਹਿਸੂਸਦੀ ਖੜ੍ਹੀ ਰਹੀ। ਰਿਸੀਵਰ ਮੇਰੇ ਹੱਥਾਂ ਵਿਚੋਂ ਡਿੱਗਦਾ ਡਿੱਗਦਾ ਬਚਿਆ, ਪਰ ਲਾਈਨ ਕੱਟੀ ਗਈ। ਉਸੇ ਸਮੇਂ ਦਰਵਾਜ਼ੇ ਉਤੇ ਹੋਈ ਦਸਤਕ ਨੇ ਮੈਨੂੰ ਡਰਾ ਦਿੱਤਾ। ਡਰੀ ਹੋਈ ਨੇ ਕੰਬਦੇ ਹੱਥਾਂ ਨਾਲ ਕੁੱਛਾ ਖੋਲ੍ਹਿਆ। ਸਾਹਮਣੇ ਸੱਜ ਧੱਜ ਕੇ, ਸੰਧੂਰ ਲਾ ਕੇ ਲਾਲ ਸਾੜੀ ਵਿਚ ਉਰਮੀ ਖੜ੍ਹੀ ਸੀ ਅਤੇ ਉਸ ਦੇ ਨਾਲ ਪ੍ਰਾਹੁਣਾ, ਆਪਣਾ ਮੂੰਹ ਸਿਰ 'ਤੇ ਲੱਗਿਆ ਸਿਹਰੇ ਦੀਆਂ ਲੜੀਆਂ ਨਾਲ ਛੁਪਾਉਣ ਵਿਚ ਕਾਮਯਾਬ ਰਿਹਾ।

ਮੈਂ ਸਦਮੇ ਵਿਚ ਸੀ, ਮਨ ਜ਼ੋਰ ਸ਼ੋਰ ਨਾਲ

ਵਿਚਾਰ ਕਰਦਾ ਰਿਹਾ, ਹੁਣ ਡਰ ਦੇ ਨਾਲ ਗੁੱਸਾ ਵੀ ਮਨ ਵਿਚ ਆ ਗਿਆ ਸੀ। ਉਰਮੀ ਬਾਲਗ ਹੈ ਤਾਂ ਕੀ ਹੋਇਆ, ਮੈਨੂੰ ਬਿਨਾ ਦੱਸੇ ਕਿਸੇ ਐਰੇ-ਗੈਰੇ ਨਾਲ ਵਿਆਹ ਕਰ ਲਿਆ ਅਤੇ ਹੁਣ ਸਾਹਮਣੇ ਆ ਕੇ ਖੜ੍ਹੀ ਹੋ ਗਈ ਹੈ। ਮੈਨੂੰ ਹੁਣ ਤੱਕ ਇਹ ਸਭ ਕੁਝ ਇੱਕ ਕਾਂਡ ਹੀ ਲੱਗ ਰਿਹਾ ਸੀ, ਭਿਆਨਕ ਕਾਂਡ! ਉਰਮੀ ਵੀ ਪੱਥਰ ਬਣੀ ਖੜ੍ਹੀ ਸੀ ਮੇਰੇ ਸਾਹਮਣੇ। ਉਹਦੀ ਹਾਸੀ ਜਿਹੜੀ ਉਹਦਾ ਸਿੰਗਾਰ ਹੈ, ਪਤਾ ਨਹੀਂ ਕਿੱਧਰ ਗਾਇਬ ਸੀ। ਕਹਿਣਾ ਤਾਂ ਨਹੀਂ ਚਾਹੁੰਦੀ, ਸੋਚਣਾ ਵੀ ਨਹੀਂ ਚਾਹੁੰਦੀ ਕਿ ਇਸ ਤਰ੍ਹਾਂ ਕਿਉਂ ਲੱਗ ਰਿਹਾ ਹੈ, ਜਿਵੇਂ ਕੋਈ



ਅਣਚਾਹਿਆ ਪਲਾਨ ਹੈ, ਜਿਸ ਵਿਚ ਉਰਮੀ ਫਸੀ ਹੋਈ ਹੈ, ਇਸ ਕਰ ਕੇ ਤਾਂ ਉਸ ਦੀ ਹਾਸੀ 'ਤੇ ਵੀ ਕਰਫਿਊ ਲੱਗਾ ਹੋਇਆ ਹੈ। ਜਿੰਨਾ ਮੈਂ ਸੁਲਝੇ ਹੋਏ ਵਿਚਾਰਾਂ ਨਾਲ ਹਰ ਪਹਿਲੂ 'ਤੇ ਰੋਸ਼ਨੀ ਪਾਉਂਦੀ, ਉਨੀ ਹੀ ਮੈਂ ਉਲਝਣਾਂ ਵਿਚ ਗੁੰਮਰਾਹ ਹੁੰਦੀ ਜਾਂਦੀ। ਕਦੇ ਭਾਵ ਗੀਣ ਮੂਰਤ ਉਰਮੀ ਵੱਲ ਦੇਖਾਂ, ਜੋ ਆਪਣੇ ਪਤੀ ਦੇ ਨਾਲ ਇਵੇਂ ਖੜ੍ਹੀ ਹੈ ਜਿਵੇਂ ਮੈਂ ਉਨ੍ਹਾਂ ਦਾ ਸਵਾਗਤ ਕਰਨ ਲਈ ਹੀ ਖੜ੍ਹੀ ਹਾਂ। ਨਾ ਸ਼ੋਰ ਸ਼ਰਾਬਾ, ਨਾ ਬੈਂਡ, ਨਾ ਵਾਜਾ, ਬਸ ਫੁੱਲ, ਫੁੱਲਾਂ ਦੀ ਮਾਲਾ, ਲਾਲ ਚਮਕਦੀ ਸਾੜੀ; ਤੇ ਮੂੰਡੇ ਦੇ ਪਹਿਰਾਵੇ ਤੋਂ ਪ੍ਰਤੀਤ ਹੁੰਦਾ ਸੀ ਕਿ ਦੋਵੇਂ ਨਵਵਿਆਹੁਤਾ ਪਤੀ-ਪਤਨੀ ਹਨ।

ਬਸ, ਹੋਰ ਕੁਝ ਨਹੀਂ ਸੀ-ਨਾ ਸ਼ਹਿਨਾਈ, ਨਾ ਮੰਡਪ; ਨਾ ਫੇਰੇ, ਨਾ ਮਹਿਮਾਨਾਂ ਦੀ ਹਲਚਲ; ਨਾ ਖਾਣਾ, ਨਾ ਪੀਣਾ। ਇਸ ਤਰ੍ਹਾਂ ਦਾ ਕੁਝ ਵੀ ਨਹੀਂ, ਜਿਸ ਨਾਲ ਲੱਗੇ ਕਿ ਵਿਆਹ ਹੋਇਆ ਹੈ। ਤੇ ਮੈਂ ਉਹਦੀ ਦਾਦੀ ਬੇਪਛਾਣ ਜਿਹੀ ਖੜ੍ਹੀ ਦੇਖ ਰਹੀ ਹਾਂ, ਉਨ੍ਹਾਂ ਨੂੰ ਘਰ ਦੀ ਦਹਿਲੀਜ਼ ਦੇ ਉਸ ਪਾਸੇ ਅਤੇ ਮੈਂ ਸੋਚਾਂ ਵਿਚ ਡੁੱਬੀ ਇਸ ਪਾਸੇ।

“ਸਦਾ ਸੁਹਾਗਣ ਦਾ ਆਸ਼ੀਰਵਾਦ ਦਿਓ ਦਾਦੀ।” ਅਚਾਨਕ ਸੋਚ ਦੇ ਸਾਰੇ ਖਿਆਲ ਟੁੱਟੇ। ਮੈਂ ਉਰਮੀ ਵੱਲ ਦੇਖਿਆ, ਜੋ ਮਿਲੀ-ਜੁਲੀ ਭਾਵਨਾ ਨਾਲ ਮੇਰੇ ਵੱਲ ਵੇਖੀ ਜਾ ਰਹੀ ਸੀ। ਮੈਂ ਬਿਨਾ ਹੱਸੇ ਸਾਰਾ ਕੁਝ ਨਜ਼ਰ ਅੰਦਾਜ਼ ਕਰਦਿਆਂ, ਲਗਭਗ ਗਰਜਦੀ ਹੋਈ ਅਵਾਜ਼ ਵਿਚ ਉਸ ਅਣਜਾਣ ਪ੍ਰਾਹੁਣੇ ਨੂੰ ਸੰਬੋਧਨ ਕਰਦਿਆਂ ਕਿਹਾ, “ਕੀ ਆਪਣਾ ਮੂੰਹ ਦਿਖਾਉਣ ਲਈ ਤੈਨੂੰ ਮੂੰਹ ਦਿਖਾਈ ਦੇਣੀ ਪਉ?”

“ਮੇਰਾ ਹੱਕ ਤਾਂ ਬਣਦਾ ਹੈ...।” ਉਹ ਮੱਧਮ ਜਿਹੀ ਅਵਾਜ਼ 'ਚ ਬੋਲਿਆ। ਖਾਮੋਸ਼ੀ ਹੁਣ ਵੀ ਮਾਹੌਲ 'ਤੇ ਹਾਵੀ ਸੀ। ਹੁਣ ਪ੍ਰਾਹੁਣੇ ਦੇ ਸਰੀਰ ਵਿਚ ਹਰਕਤ ਹੋਈ, ਉਹ ਹੌਲੀ ਹੌਲੀ ਪੂਰੀ ਤਰ੍ਹਾਂ ਝੁਕਿਆ ਤਾਂ ਜੋ ਉਸ ਦੇ ਹੱਥ ਪੈਰਾਂ ਨੂੰ ਲੱਗ ਸਕਣ। ਪਤਾ ਨਹੀਂ ਕੀ ਸੀ ਉਸ ਛੋਹ ਵਿਚ ਮੇਰੇ ਹੱਥ ਖੁਦ-ਖੁਦ ਉਸ ਦੇ ਮੱਥੇ 'ਤੇ ਚਲੇ ਗਏ ਅਤੇ ਮੂੰਹੋਂ ਨਿਕਲਿਆ ‘ਸਦਾ ਖੁਸ਼ ਰਹੋ’ ਅਤੇ ਮੈਂ ਖੀਵੀ ਹੋਈ ਫੁੱਲਾਂ ਦੇ ਨਕਾਬ ਪਿਛੇ ਆਪਣੀ

ਉਰਮੀ ਦੇ ਪ੍ਰਾਹੁਣੇ ਨੂੰ ਦੇਖਣ ਦੀ ਇੱਛਾ ਨੂੰ ਰੋਕ ਨਾ ਸਕੀ। ਜਿਵੇਂ ਹੀ ਉਹ ਪੈਰੀਂ ਹੱਥ ਲਾ ਕੇ ਸਿਰ ਉਪਰ ਚੁੱਕਣ ਲੱਗਾ, ਮੈਂ ਉਹਦੇ ਸਿਹਰੇ ਨਾਲ ਲਟਕਦੀਆਂ ਫੁੱਲਾਂ ਅਤੇ ਮੋਤੀਆਂ ਦੀਆਂ ਲੜੀਆਂ ਨੂੰ ਪਰ੍ਹੇ ਕੀਤਾ ਤਾਂ ਇੱਕ ਖੂਬਸੂਰਤ ਮੁਸਕਾਨ ਨਾਲ ਸਾਹਮਣਾ ਹੋਇਆ। ਦੇਖਿਆ ਸਾਹਮਣੇ ਸੁੰਦਰ ਨੈਣ ਨਕਸ਼, ਚਮਕਦੀਆਂ ਅੱਖਾਂ, ਮਨਮੋਹਣੀ ਮੁਸਕਾਨ ਦੇ ਨਾਲ ਦੋਵੇਂ ਹੱਥ ਜੋੜ ਕੇ ਖੜ੍ਹਾ ਸੀ ਸੁਜਾਨ।

ਮੈਂ ਖੁਦ ਨੂੰ ਸੰਭਾਲਦਿਆਂ ਦੋਹਾਂ ਨੂੰ ਗਲ ਨਾਲ ਲਾਇਆ, ਆਰਤੀ ਟਿੱਕਾ ਕਰਕੇ ਘਰ ਅੰਦਰ ਲੰਘਾਇਆ। ਹੁਣ ਮਨ ਵਿਚ ਡਰ ਅਤੇ ਹਉਂਕੇ ਦੀ ਧੁੰਦ ਉਤਰ ਗਈ ਸੀ।

ਆਪਣੇਪਨ ਦੀ ਰੋਸ਼ਨੀ ਵਿਚ ਗੈਰਤ ਦਾ ਹਨੇਰਾ ਗੁੰਮ ਹੋ ਗਿਆ। ਮਨ ਦੇ ਸਾਰੇ ਵਹਿਮ ਰਫੂ ਚੱਕਰ ਹੋ ਗਏ। ਮਨਮੋਹਣੀ ਮੁਸਕਾਨ ਦਾ ਮਾਲਕ ਸੁਜਾਨ, ਮੇਰੀ ਨੂੰਹ ਸਵਿਤਾ ਦਾ ਛੋਟਾ ਭਾਈ, ਅੱਜ ਮੇਰੀ ਉਰਮੀ ਦੇ ਪਤੀ ਦੇ ਰੂਪ ਵਿਚ ਸਾਹਮਣੇ ਖੜ੍ਹਾ ਸੀ।

ਮੈਂ ਰਸੋਈ ਘਰ ਵੱਲ ਭੱਜੀ, ਜਿਥੇ ਮੂੰਹ ਮਿੱਠਾ ਕਰਾਉਣ ਲਈ ਹੋਰ ਕੁਝ ਨਾ ਲੱਭਣ ਕਾਰਨ ਸ਼ੱਕਰ ਦਾ ਡੱਬਾ ਹੀ ਚੁੱਕ ਲਿਆਈ। ਵਾਰੀ ਵਾਰੀ ਦੋਹਾਂ ਨੂੰ ਚੁੰਚੀ ਭਰ ਖੁਆਈ ਅਤੇ ਪਾਣੀ ਪਿਲਾਇਆ। ਘਰ ਵਿਚ ਸਾਦਗੀ ਨਾਲ ਸੁਭ ਦਾਖਲਾ ਤਾਂ ਹੋਇਆ ਪਰ ਮਨ ਵਿਚ ਇੱਕ ਅਣਸੁਲਝੀ ਗੁੰਝਲ ਪ੍ਰੇਸ਼ਾਨ ਕਰ ਰਹੀ ਸੀ।

“ਦਾਦੀ ਤੁਸੀਂ ਬੈਠੋ, ਪ੍ਰੇਸ਼ਾਨ ਨਾ ਹੋਵੋ।” ਪਰ ਮੈਂ ਉਨ੍ਹਾਂ ਦੀ ਇੱਕ ਨਾ ਸੁਣੀ, ਫੋਨ ਚੁੱਕਿਆ ਤੇ ਮਿਲਾਇਆ ਉਰਮੀ ਦੀ ਨਾਨੀ ਨੂੰ!

“ਵਧਾਈ ਹੋਵੇ ਦਾਦੀ ਜੀ।” ਉਧਰੋਂ ਪਹਿਲ ਹੋਈ।

“ਤੁਹਾਨੂੰ ਵੀ ਨਾਨੀ ਜੀ, ਪਰ ਇਸ ਤਰ੍ਹਾਂ ਲੁਕ ਛਿਪ ਕੇ ਇਹ ਸਭ ਕੁਝ?”

“ਕਿਉਂ ਅਤੇ ਕਿਵੇਂ, ਤੁਸੀਂ ਇਹ ਸਾਰਾ ਕੁਝ ਜਾਣਨ ਲਈ ਕਾਹਲੇ ਹੋ, ਸਾਨੂੰ ਇਸ ਦਾ ਅਹਿਸਾਸ ਹੈ। ਤੁਹਾਨੂੰ ਤਾਂ ਪਤਾ ਹੀ ਹੋਣਾ, ਜਦੋਂ ਦੋਹੜੀ ਆਪਣੇ ਮਾਮੇ ਨਾਲ ਵਿਆਹ ਕਰਦੀ ਹੈ ਤਾਂ ਚੋਰੀ ਛਿਪੇ ਨਾਲ ਸਿਰਫ ਲੜਕੇ ਦੇ ਪਰਿਵਾਰ ਵਿਚ ਹੀ ਕੀਤਾ ਜਾਂਦਾ ਹੈ, ਅੱਜ ਜੇ ਸਵਿਤਾ ਹੁੰਦੀ ਤਾਂ ਉਹ ਵੀ ਸ਼ਾਮਿਲ ਨਾ ਹੁੰਦੀ। ਅਸੀਂ ਤੁਹਾਡੇ ਕੋਲ ਪੰਜ ਸੌ ਮਿੰਟ ਵਿਚ ਪਹੁੰਚ ਰਹੇ ਹਾਂ।” ਤੇ ਫੋਨ ਕੱਟਿਆ ਗਿਆ।

ਉਰਮੀ ਦੇ ਨਾਨਾ-ਨਾਨੀ ਆ ਰਹੇ ਹਨ, ਯਾਨਿ ਮੇਰੇ ਕੁਤਮ-ਕੁਤਮਣੀ ਤਾਂ ਉਹ ਹੈ ਹੀ ਸਨ, ਹੁਣ ਰਿਸ਼ਤਾ ਹੋਰ ਗੂੜ੍ਹਾ ਹੋਇਆ ਹੈ ਅਤੇ ਮੇਰੀ ਹਰ ਚਿੰਤਾ ਦਾ ਹੱਲ ਹੋ ਗਿਆ। ਉਸੇ ਸਮੇਂ ਦਰਵਾਜ਼ੇ 'ਤੇ ਫੇਰ ਦਸਤਕ ਹੋਈ। ਰਸੋਈ ਤੋਂ ਬਾਹਰ ਨਿਕਲਦੇ ਹੀ ਦੇਖਿਆ ਕਿ ਉਰਮੀ ਨੇ ਦਰਵਾਜ਼ਾ ਖੋਲ੍ਹਣ ਦੀ ਪਹਿਲ ਕੀਤੀ ਸੀ ਅਤੇ ਹੁਣ ਉਹ ਆਪਣੀ ਨਾਨੀ, ਸੁਜਾਨ ਦੀ ਮਾਂ ਨੂੰ ਸੱਜ ਦਾ

ਦਰਜਾ ਦਿੰਦੇ ਹੋਏ ਪੈਰੀਂ ਹੱਥ ਲਾ ਰਹੀ ਸੀ। ਫਿਜ਼ਾ ਵਿਚ ਖੁਸ਼ੀਆਂ ਘੁਲ ਮਿਲ ਗਈਆਂ। ਵਧਾਈਆਂ ਦੀ ਅਦਲਾ ਬਦਲਾ ਹੋਈ, ਮੂੰਹ ਮਿੱਠਾ ਕੀਤਾ ਅਤੇ ਮਿਲ ਕੇ ਚਾਹ ਨਾਸ਼ਤੇ ਦੇ ਨਾਲ ਹੀ ਗੱਲਾਂ ਵੀ ਹੁੰਦੀਆਂ ਰਹੀਆਂ। ਕੁਝ ਕਹੀਆਂ ਜਾ ਰਹੀਆਂ ਸਨ, ਕੁਝ ਸੁਣੀਆਂ ਜਾ ਰਹੀਆਂ ਸਨ, ਪਰ ਸਾਰੀਆਂ ਦੀਆਂ ਸਾਰੀਆਂ ਸੁੱਖ ਅਤੇ ਖੁਸ਼ੀਆਂ ਨਾਲ ਭਰਪੂਰ ਸਨ।

ਗੱਲਾਂ ਗੱਲਾਂ ਵਿਚ ਹੀ ਕਈ ਅਣਜਾਣੀਆਂ ਗੱਲਾਂ ਤੋਂ ਪਰਦਾ ਉਠ ਗਿਆ ਕਿ ਉਸ ਰਾਤ ਉਰਮੀ ਅਤੇ ਸੁਜਾਨ ਨੇ ਪੂਰੇ ਧਾਰਮਿਕ ਰੀਤੀ ਰਿਵਾਜ ਨਾਲ ਮੰਦਿਰ ਵਿਚ ਆਪਣੇ ਮਾਤਾ-ਪਿਤਾ ਦੇ ਸਾਹਮਣੇ ਵਿਆਹ ਕੀਤਾ ਤੇ ਉਹ ਦਾਦੀ ਨੂੰ ਸਰਪ੍ਰਾਈਜ਼ ਦੇਣਾ ਚਾਹੁੰਦੇ ਸਨ। ਹਕੀਕਤ ਵਿਚ ਦਾਦੀ ਨੂੰ ਇਹ ਤਾਂ ਪਤਾ ਸੀ ਕਿ ਆਂਧਰਾ ਪ੍ਰਦੇਸ਼ ਦੇ ਕੁਝ ਖਾਸ ਪਰਿਵਾਰਾਂ ਵਿਚ ਇਹ ਪ੍ਰਥਾ ਸੀ ਕਿ ਭੈਣ ਦੀ ਲੜਕੀ ਦਾ ਵਿਆਹ ਭੇਦ-ਭਰੇ ਢੰਗ ਨਾਲ ਮਾਮੇ ਨਾਲ ਕਰਵਾ ਦਿੱਤਾ ਜਾਂਦਾ ਹੈ, ਅਤੇ ਉਸ ਪਿੱਛੋਂ ਮਾਂ ਅਤੇ ਕੁੜੀ ਕੁਤਮਣੀਆਂ ਬਣ ਜਾਂਦੀਆਂ ਹਨ। ਭਾਈ, ਭੈਣ ਦਾ ਜਵਾਈ ਬਣ ਜਾਂਦਾ ਹੈ ਅਤੇ ਕੁੜੀ ਨਾਨੀ ਦੀ ਨੂੰਹ।

ਦਾਦੀ ਅੱਜ ਸਵਿਤਾ ਦੀ ਥਾਂ ਖੜ੍ਹ ਕੇ ਸਾਰੇ ਰਿਸ਼ਤੇ ਸਵੀਕਾਰ ਕਰਕੇ ਨੂੰਹ ਦੀ ਯਾਦ ਵਿਚ ਰੋ ਪਈ। ਪਰ ਇਸ ਵਿਚ ਇੱਕ ਖੁਸ਼ੀ ਵੀ ਸ਼ਾਮਿਲ ਸੀ ਕਿ ਉਸ ਨੂੰ ਉਰਮੀ ਲਈ ਉਸ ਦਾ ਮਾਮਾ, ਪਤੀ ਦੇ ਰੂਪ ਵਿਚ ਇੱਕ ਵਰਦਾਨ ਵਾਂਗ ਮਿਲਿਆ, ਇੱਕ ਰੱਖਿਅਕ, ਇੱਕ ਕਵਚ ਬਣ ਕੇ।

ਪਰ ਫੋਨ ਤੇ ਉਹ ਸ਼ਬਦ ‘ਪ੍ਰੇਸ਼ਾਨ ਨਾ ਕਰੋ’, ਇੱਕ ਘੰਟੇ ਵਿਚ ਉਸ ਦਾ ਵਿਆਹ ਹੋ ਰਿਹਾ ਹੈ’ ਹੁਣ ਇੱਕ ਸੁਖਦ ਯਾਦਗਾਰ ਬਣ ਗਈ।

“ਦਾਦੀ ਅਸੀਂ ਸਭ ਨੇ ਤੈਅ ਕੀਤਾ ਕਿ ਇਹ ਵਿਆਹ ਭੇਦ ਭਰੇ ਢੰਗ ਨਾਲ ਪੂਰਾ ਕਰਕੇ ਅਸੀਂ ਤੁਹਾਡੇ ਕੋਲ ਆਸ਼ੀਰਵਾਦ ਲੈਣ ਆਈਏ। ਸਾਨੂੰ ਪਤਾ ਹੈ ਕਿ ਤੁਸੀਂ ਉਰਮੀ ਨੂੰ ਖੁਦ ਨਾਲੋਂ ਵੱਖ ਕਰਕੇ ਸਾਡੇ ਘਰ ਦੀ ਨੂੰਹ ਬਣਾਉਣ ਲਈ ਰਾਜ਼ੀ ਨਹੀਂ ਹੋਵੋਗੇ।” ਕਹਿੰਦਿਆਂ ਉਰਮੀ ਦੀ ਨਾਨੀ ਨੇ ਖੜ੍ਹੀ ਹੋ ਕੇ ਦਾਦੀ ਨੂੰ ਗਲ ਨਾਲ ਲਾਇਆ ਅਤੇ ਉਨ੍ਹਾਂ ਦੇ ਹੰਝੂ ਪੂੰਝੇ। ਸਭ ਦਾ ਦਰਦ ਸਾਂਝਾ ਸੀ, ਸਭ ਦੀਆਂ ਖੁਸ਼ੀਆਂ ਸਾਂਝੀਆਂ ਸਨ।

ਅੱਖਾਂ ਵਿਚ ਇੱਕ ਦ੍ਰਿਸ਼ ਉਭਰ ਕੇ ਆਇਆ, ਬਾਰਾਂ ਮਹੀਨੇ ਦੀ ਨੰਨੀ ਉਰਮੀ ਅਤੇ ਬਾਈ ਸਾਲ ਦੀ ਨੌਜਵਾਨ ਉਰਮੀ ਆਪਣੀ ਹੀ ਨਾਨੀ ਦੀ ਨੂੰਹ ਬਣੀ, ਆਪਣੀ ਮਾਂ ਦੀ ਇੱਛਾ ਪੂਰੀ ਕੀਤੀ ਅਤੇ ਹੁਣ ਭਾਵ ਭਿੰਨੀ ਦਾਦੀ ਦੇ ਪੈਰਾਂ ਵੱਲ ਝੁਕੀ ਤਾਂ ਦਾਦੀ ਨੇ ਉਠ ਕੇ ਉਸ ਨੂੰ ਸੀਨੇ ਨਾਲ ਲਾ ਲਿਆ।

ਕਲ ਰਾਤ ਅਤੇ ਅੱਜ ਸਵੇਰ ਵਿਚਕਾਰਲਾ ਹਉਕਿਆਂ ਭਰਿਆ ਸਮਾਂ ਹੁਣ ਖੁਸ਼ੀਆਂ ਦੀ ਲਹਿਰ ਵਿਚ ਬਦਲ ਗਿਆ। ਅੱਜ ਦਾਦੀ ਦੇ ਮਹਿਸੂਸ ਕੀਤਾ ਕਿ ਦੋ ਪੀੜ੍ਹੀਆਂ ਨੂੰ ਪਾਤਨ ਵਾਲਾ ਪਿਆਰ ਇਸ ਤਰ੍ਹਾਂ ਵੀ ਹੁੰਦਾ ਹੈ।

## ਫੁੱਲਾਂ ਵਾਲਾ ਸੂਟ

“ਆਸੂ ਤੂੰ ਤਾਂ ਘਰੇ ਹੀ ਨੱਚ ਲਿਆ, ਹੁਣ ਵਿਆਹ ਜਾ ਕੇ ਕੀ ਕਰਨਾ?” ਅੱਬਾ ਨੇ ਹੱਸਦਿਆਂ ਆਸਿਫਾ ਨੂੰ ਕਿਹਾ।

“ਉ-ਹੁੰ ਮੈਂ ਤਾਂ ਵਿਆਹ ਜਾਉਂਗੀ।” ਆਸਿਫਾ ਨੇ ਮੱਥੇ ਚੜ੍ਹਾਉਂਦਿਆਂ ਜਵਾਬ ਦਿੱਤਾ। ਦਰਅਸਲ ਵਿਆਹ ਜਾਣ ਲਈ ਆਸਿਫਾ ਨੂੰ ਨਵਾਂ ਸੂਟ ਲਿਆ ਕੇ ਦਿੱਤਾ ਸੀ, ਜਿਸ ਨੂੰ ਵੇਖ ਉਸ ਦੀਆਂ ਖੁਸ਼ੀਆਂ ਅਸਮਾਨ ਛੋਹ ਰਹੀਆਂ ਸਨ। ਉਹ ਅੱਤੀ ਉਤੇ ਘੁੰਮ ਨੱਚ-ਟੱਪ ਰਹੀ ਸੀ। ਮਾਂ-ਬਾਪ ਬੱਚੀ ਨੂੰ ਇਸ ਤਰ੍ਹਾਂ ਹੱਸਦੀ ਵੇਖ ਖੁਸ਼ ਹੋ ਰਹੇ ਸਨ। ਫੇਰ ਆਸਿਫਾ ਬੱਕਰੀਆਂ ਤੇ ਮੇਮਣਿਆਂ ਨੂੰ ਜੱਫੀਆਂ ਪਾ ਆਪਣੀ ਖੁਸ਼ੀ ਪ੍ਰਗਟਾ ਜੰਗਲ ਵੱਲ ਚਾਰਨ ਲਈ ਲੈ ਗਈ।

ਦਿਨ ਢਲ ਗਿਆ ਪਰ ਆਸਿਫਾ ਅਜੇ ਤਕ ਨਹੀਂ ਸੀ ਮੁੜੀ। ਮਾਂ ਬਾਪ ਨੂੰ ਚਿੰਤਾ ਹੋਣ ਲੱਗੀ। ਹਨੇਰਾ ਚਾਰ-ਚੁਫੇਰੇ ਪੈਰ ਪਸਾਰਨ ਲੱਗਾ। ਪੂਰਾ ਪਰਿਵਾਰ ਉਸ ਦੀ ਭਾਲ ਵਿਚ ਏਧਰ ਓਧਰ ਦੌੜਿਆ। ਉਚੀ ਉਚੀ ਦਿੱਤੀਆਂ ਆਵਾਜ਼ਾਂ ਪਹਾੜੀ ਨਾਲ ਟਕਰਾ ਖਾਲੀ ਮੁੜ ਆਉਂਦੀਆਂ। ਚੌਂਕੀ ਇਤਲਾਹ ਦਿੱਤੀ ਪਰ ਦਰੋਗੇ ਨੇ ਪੁੱਠੇ ਸਿੱਧੇ ਜਵਾਬ ਦੇ ਕੇ ਮੌਤ ਦਿੱਤਾ।

## ਮਿਨੀ ਕਹਾਣੀ

ਚਾਰ ਦਿਨ ਆਸਿਫਾ ਨੂੰ ਲੱਭਦਿਆਂ ਗੁਜਰ ਗਏ ਪਰ ਕਿਤੇ ਕੋਈ ਉਘ-ਸੁੱਘ ਨਾ ਮਿਲੀ। ਮਾਂ ਰਸਤੇ ਵਿਚਲੇ ਹਰ ਰੱਬ ਦੇ ਘਰ ਸਿਰ ਝੁਕਾਉਂਦੀ, ਅਰਦਾਸਾਂ ਕਰਦੀ ਆਸਿਫਾ-ਆਸਿਫਾ ਕਰਦੀ ਫਿਰਦੀ ਸੀ।...ਤੇ ਜਦੋਂ ਉਹ ਮਿਲੀ ਤਾਂ ਕਿਹੜੇ ਹਾਲਤੀ! ਮਨੁੱਖੀ ਗਿਰਝਾਂ ਦੀ ਮਧੋਲੀ, ਅੱਧ ਖਾਧੀ, ਅਲਫ ਨਗਨ। ਹੰਸੂ ਹੰਸੂ ਕਰਦਾ ਚਿਹਰਾ ਪੱਥਰਾਂ ਦੀ ਮਾਰ ਨਾਲ ਬੇਪਛਾਣ ਕੀਤਾ। ਸ਼ਾਇਦ ਜਾਨਵਰ ਵੀ ਖਾਣ ਲੱਗਿਆਂ ਐਨੀ ਭੈੜੀ ਨਾ ਕਰਦਾ, ਪਰ ਇਨਸਾਨਾਂ ਨੇ ਤਾਂ ਉਹ ਕੀਤੀ ਸੀ...। ਵੇਖਣ ਸਾਰ ਮਾਂ ਨੂੰ ਦੰਦਲਾਂ ਪੈ ਗਈਆਂ, ਪਿਉ ਦੀਆਂ ਅੱਖਾਂ ਪਥਰਾ ਗਈਆਂ।

ਮਾਂ ਨੇ ਆਖਰੀ ਵਾਰ ਨਵਾਂ ਫੁੱਲਾਂ ਵਾਲਾ ਸੂਟ ਪਵਾਇਆ ਸੀ ਪਰ ਪਾਉਣ ਵਾਲੀ ਵੇਖ ਨਹੀਂ ਸੀ ਰਹੀ, ਵਿਆਹ ਜਾਣ ਦੀ ਥਾਂ ਕਬਰ ਵੱਲ ਜਾ ਰਹੀ ਸੀ। ਫੁੱਲਾਂ ਵਾਲਾ ਸੂਟ ਤੇ ਉਹ ਅੱਧ ਖਿੜਿਆ ਫੁੱਲ ਮਿੱਟੀ ਦੀ ਮੋਟੀ ਤਹਿ ਵਿਚ ਸਮਾ ਗਏ ਸਨ।

—ਗੁਰਮੀਤ ਸਿੰਘ ਮਰਾੜੂ  
ਫੋਨ: 91-95014-00397

ਜੰਗਲ ਮੁੱਕਣ ਤੇ ਰਾਹ ਪੱਕੇ ਹੋਣ ਨਾਲ ਸੁਲਾ ਅਤੇ ਕੰਡਿਆਂ ਦੇ ਪੈਰਾਂ 'ਚ ਲੱਗਣ ਦੀ ਸੰਭਾਵਨਾ ਖਤਮ ਹੋ ਜਾਂਦੀ ਹੈ। ਚੰਗਾ ਹੁੰਦਾ ਜੇ ਇਨ੍ਹਾਂ ਹੀ ਰਾਹਾਂ 'ਤੇ ਤੁਰਨ ਦੇ ਹਾਲਾਤ ਬਣੇ ਰਹਿੰਦੇ, ਕਿਉਂਕਿ ਸੁਲਾ ਤੇ ਕੰਡੇ ਤਾਂ ਕੁਝ ਵੀ ਨਹੀਂ ਸਨ, ਜੋ ਕੁਝ ਹੁਣ ਰਾਹਾਂ ਵਿਚ ਖਿੱਲਰਿਆ ਹੋਇਓ, ਉਹ ਸ਼ਾਇਦ ਕਿਸੇ ਤੋਂ ਵੀ 'ਕੱਠਾ ਨਾ ਹੋਵੇ। ਹੁਣ ਰਾਹਾਂ 'ਚ ਬਦਮਾਸੀ ਹੈ, ਬੇਈਮਾਨੀ ਹੈ, ਲੁੱਟ ਖੋਹ ਹੈ, ਰਾਹਾਂ 'ਤੇ ਠੱਗਾਂ ਚੋਰਾਂ ਦਾ ਕਬਜ਼ਾ ਹੈ ਤੇ ਇਨਸਾਨੀਅਤ ਵੱਲ ਜਾਂਦੇ ਸਾਰੇ ਰਸਤਿਆਂ 'ਚ ਬਦਮਾਸੀ ਦੇ ਟੋਲੇ ਹੁੰਦੇ ਤਾਂ ਵੀ ਕੋਈ ਗੱਲ ਨਹੀਂ ਸੀ ਪਰ ਹੁਣ ਤਾਂ ਫਾਫਲੇ ਹਨ। ਕਈ ਵਾਰੀ ਨਾਂ ਤੇ ਸੰਤ ਰਾਮ ਹੁੰਦਾ ਹੈ, ਪਰ ਮੁਕੱਦਮੇ ਠੱਗੀਆਂ ਦੇ ਦਰਜਨਾਂ ਚੱਲ ਰਹੇ ਹੁੰਦੇ ਹਨ। ਨਾਮ ਤਾਂ ਇਸ ਪੁੱਤਰ ਦਾ ਜੀਵਨ ਦਾਸ ਸੀ, ਪਰ ਇਸ ਨੇ ਕਿੰਨੀਆਂ ਜ਼ਿੰਦਗੀਆਂ ਨੂੰ ਬਰਬਾਦ ਕੀਤਾ, ਮੌਤ ਦੇ ਘਾਟ ਉਤਾਰਿਆ, ਮਾਂ ਬਾਪ ਹੀ ਨਹੀਂ ਸਗੋਂ ਸਮਾਜ ਵੀ ਸੋਚਦਾ ਹੋਵੇਗਾ ਕਿ ਜੀਵਨ ਦਾਸ ਦੇ ਇਹ ਅਰਥ ਵੀ ਹੁੰਦੇ ਹਨ?

ਅੱਜ ਜਦੋਂ ਜੀਵਨ ਦੀ ਮੌਤ ਹੋਈ, ਲੋਕ ਤਾਂ ਕੀ ਉਸ ਦੇ ਨੇੜਲੇ ਵੀ ਹਉਕਾ ਤੱਕ ਨਹੀਂ ਭਰਨਾ ਚਾਹੁੰਦੇ ਸਨ, ਪਰ ਫਿਰ ਵੀ ਸਮਾਜ ਨਾਲ ਵੱਲ ਸੈਕਿਓ ਲੋਕ ਧਾਹਾਂ ਮਾਰਦੇ ਜਾ ਰਹੇ ਸਨ। ਜੀਵਨ ਦੇ ਬਲਦੇ ਸਿਵੇ ਵੱਲ ਲੋਕਾਂ ਦੀ ਪਿੱਠ ਸੀ, ਸ਼ਾਇਦ ਉਧਰ ਨੂੰ ਕੋਈ ਮੂੰਹ ਵੀ ਨਹੀਂ ਸੀ ਘੁਮਾਉਣਾ ਚਾਹੁੰਦਾ, ਪਰ ਦੂਸਰੇ ਪਾਸੇ ਪਿਓ ਤੇ ਪੁੱਤਰ ਦਾ ਬਲਦਾ ਸਿਵਾ ਹਰ ਇਕ ਦੀਆਂ ਆਂਦਰਾਂ ਨੂੰ ਧੂਹ ਰਿਹਾ ਸੀ। ਇਨ੍ਹਾਂ ਦੋਹਾਂ ਬਲਦੇ ਸਿਵੇ 'ਚ ਸਾਂਝ ਇਹ ਸੀ ਕਿ ਜੀਵਨ ਦਾਸ ਆਪ ਤਾਂ ਮਰ ਗਿਆ ਸੀ, ਪਰ ਆਪਣੇ ਨਾਲ ਆਪਣੇ ਭਾਣਜੇ ਤੇ ਭਣੇਈਏ ਨੂੰ ਵੀ ਲੈ ਗਿਆ ਸੀ।

ਨਿੱਕਾ ਜਿਹਾ ਪਿੰਡ ਤੇ ਜੁਗਲ ਕਿਸ਼ੋਰ ਦੇ ਦੋ ਬੱਚੇ। ਪੁੱਤਰ ਜੀਵਨ ਦਾਸ ਤੇ ਧੀ ਕ੍ਰਿਸ਼ਨਾ। ਸਧਾਰਨ ਜਿਮੀਂਦਾਰ ਪਰਿਵਾਰ। ਜੁਗਲ ਕਿਸ਼ੋਰ ਦੀ ਬਦਕਿਸਮਤੀ ਇਹ ਕਿ ਉਸ ਦੀ ਧਰਮ ਪਤਨੀ ਤਾਂ ਚਲੇ ਬੱਚੇ ਛੋਟੇ ਛੋਟੇ ਛੱਡ ਕੇ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਤੁਰ ਹੀ ਗਈ ਸੀ, ਪਰ ਪੁੱਤਰ ਜਦੋਂ ਵੱਡਾ ਹੋਇਆ ਤਾਂ ਚੋਰ, ਬੇਈਮਾਨ ਤੇ ਬਦਮਾਸ਼ ਨਿਕਲਿਆ। ਔਖੇ-ਸੌਖੇ ਨੇ ਧੀ ਦੇ ਤਾਂ ਹੱਥ ਪੀਲੇ ਕਰ ਦਿੱਤੇ ਪਰ ਆਪਣੇ ਇਸ ਪੁੱਤਰ ਨਾਲ ਰਹਿਣਾ ਔਖਾ ਹੋ ਗਿਆ। ਉਹ ਆਪਣੇ ਵੱਡੇ ਭਰਾ ਕੋਲ ਚਲਾ ਗਿਆ ਅਤੇ ਆਪਣੀ ਡੂਢ ਕਿੱਲਾ ਜਮੀਨ ਵੀ ਭਰਾ ਨੂੰ ਹੀ ਵਾਹੁਣ ਨੂੰ ਦੇ ਦਿੱਤੀ। ਉਹਨੇ ਸੋਚਿਆ ਕਿ ਕਿਉਂ ਨਾ ਇਹ ਜਮੀਨ ਭਰਾ ਦੇ ਨਾਂ ਹੀ ਕਰਵਾ ਦਿਆਂ, ਮੇਰੀ ਧੀ ਦਾ ਖਿਆਲ ਰੱਖੇਗਾ। ਵੱਡੇ ਭਰਾ ਸੁੰਦਰ ਦਾਸ ਦੇ ਮਨੁੱਖ ਕਰਦਿਆਂ ਵੀ ਉਹਨੇ ਇਹ ਡੂਢ ਕਿੱਲਾ ਜਮੀਨ ਉਹਦੇ ਨਾਂ ਕਰਨ ਦਾ ਫੈਸਲਾ ਕਰ ਲਿਆ।

ਸਵੇਰੇ ਦੋਹਾਂ ਭਰਾਵਾਂ ਨੇ ਕਚਹਿਰੀ ਜਾਣਾ ਸੀ, ਪਰ ਉਪਰ ਵਾਲੇ ਦੀ ਮੌਜ ਕਿ ਖਬਰ ਜੀਵਨ ਦਾਸ ਤੱਕ ਪਹੁੰਚ ਗਈ ਕਿ ਬਾਪੂ ਡੂਢ ਕਿੱਲਾ ਜਮੀਨ ਤਾਏ ਸੁੰਦਰ ਦਾਸ ਦੇ ਨਾਂ ਕਰਾਉਣ ਲੱਗਾ ਹੈ। ਮੁਸ਼ੱਟੇ ਬਦਮਾਸ਼ ਨਾਲ ਲਏ ਅਤੇ ਸਾਈਕਲ 'ਤੇ ਜਾਂਦੇ ਪਿੰਡ ਜੁਗਲ ਕਿਸ਼ੋਰ ਅਤੇ ਤਾਏ ਸੁੰਦਰ

# ਡੂਢ ਕਿੱਲਾ

ਦਾਸ ਦਾ ਕਤਲ ਕਰ ਦਿੱਤਾ। ਤਾਏ ਦੀ ਛਾਤੀ 'ਤੇ ਹੱਥ ਰੱਖ ਕੇ ਜੀਵਨ ਦਾਸ ਕਹਿ ਰਿਹਾ ਸੀ, 'ਕਰਾਉਨਾ ਮੈਂ ਤੇਰੇ ਨਾਂ ਡੂਢ ਮੁਰੱਬਾ!' ਅਸਲ 'ਚ ਹੈ ਤਾਂ ਕਿੱਲਾ ਡੂਢ ਹੀ ਸੀ, ਪਰ ਪੁਆਤੇ ਸੱਚੀ-ਮੁੱਚੀ ਡੇਢ ਮੁਰੱਬੇ ਜਿੰਨੇ ਪੈਂਦੇ ਗਏ। ਜੀਵਨ ਦਾਸ ਜੇਲ੍ਹ ਚਲਾ ਗਿਆ। ਘਰ ਵਿਚੋਂ ਬਾਪੂ ਦੀ ਵਸੀਅਤ ਨਿਕਲੀ ਧੀ ਦੇ ਨਾਮ, ਪਰ ਧੀ ਨੇ ਉਹ ਡੂਢ ਕਿੱਲਾ ਲੈਣ ਤੋਂ ਨਾਂਹ ਕਰ ਦਿੱਤੀ, ਸੋਚਦੀ ਸੀ ਕਿ ਇਹ ਡੂਢ ਕਿੱਲਾ ਲੈ ਕੇ ਨਾ ਮੈਂ ਆਪਣਾ ਪੁੱਤਰ ਮਰਵਾਉਣਾ ਹੈ, ਨਾ ਪਤੀ। ਮੈਨੂੰ ਆਪਣਾ ਦੋ ਕਮਰਿਆਂ ਵਾਲਾ ਕੱਚਾ ਕੋਠਾ ਹੀ ਸਵਰਗ ਹੈ। ਰਿਸ਼ਤੇਦਾਰਾਂ ਦੇ ਜ਼ੋਰ ਪਾਉਣ 'ਤੇ ਵੀ ਕ੍ਰਿਸ਼ਨਾ ਨੇ ਇਹ ਡੂਢ ਕਿੱਲਾ ਲੈਣ ਤੋਂ ਨਾਂਹ ਕਰ ਦਿੱਤੀ।

ਕਈ ਵਾਰੀ ਬੇਦਾ ਸੋਚਦਾ ਕੁਝ ਹੋਰ ਹੈ, ਹੋਣਾ ਤਾਂ ਉਹੀ ਹੁੰਦਾ ਹੈ, ਜੋ ਉਪਰ ਵਾਲੇ ਦੀ ਮਰਜ਼ੀ ਹੋਵੇ, ਪਰ ਜਦੋਂ ਜੀਵਨ ਦਾਸ ਵੀਹ ਸਾਲ ਜੇਲ੍ਹ ਕੱਟ ਕੇ ਘਰ ਪਰਤਿਆ ਤਾਂ ਉਹ ਰੋਗੀ ਹੋ ਚੁਕਾ ਸੀ। ਸਰੀਰ ਇਕ ਤਰ੍ਹਾਂ ਨਾਲ ਨਕਾਰਾ ਹੋ ਚੁਕਾ ਸੀ। ਉਹਨੂੰ ਹੱਡੀਆਂ ਦੀ ਕੋਈ ਨਾਮੁਰਾਦ ਬਿਮਾਰੀ ਚੰਬੜ ਗਈ ਸੀ। ਪੰਜ ਸੱਤ ਮਹੀਨੇ ਉਹ ਘਰ ਰਿਹਾ, ਆਂਢ ਗੁਆਂਢ ਸ਼ਰਮੇ-ਸ਼ਰਮੀ ਕਿਤੇ ਦੋ ਰੋਟੀਆਂ ਦੇ ਜਾਂਦਾ, ਕਿਉਂਕਿ ਜੀਵਨ ਨਾਲ ਨਫਰਤ ਦੀ ਕੰਧ ਕਾਫੀ ਵੱਡੀ ਹੋ ਚੁਕੀ ਸੀ। ਗਊ ਵਰਗੇ ਸ਼ਰੀਫ ਪਿਤਾ ਦਾ ਕਤਲ ਕਰ ਦੇਣਾ ਪਿੰਡ ਵਾਲਿਆਂ ਨੂੰ ਭਾਉਂਦਾ ਨਹੀਂ ਸੀ। ਬੇਕਸੂਰ ਸੁੰਦਰ ਦਾਸ ਨੂੰ ਵੀ ਇਕ ਨਿਕੰਮੇ ਭਤੀਜੇ ਵਜੋਂ ਅਜਿਹੀ ਸਜ਼ਾ ਦੇਣਾ ਪਿੰਡ ਵਾਲਿਆਂ ਨੂੰ ਇਕ ਡੂੰਘੇ ਜ਼ਖਮ ਤੋਂ ਨਾਮੁਰ ਵਰਗਾ ਬਣ ਗਿਆ ਲੱਗਦਾ ਸੀ, ਕਿਉਂਕਿ ਨਿੱਕੀ ਜਿਹੀ ਦੁਕਾਨ ਕਰਦਾ ਸੁੰਦਰ ਦਾਸ ਪਿੰਡ ਦੀ ਰੋਣਕ ਸੀ। ਉਹ ਆਪਣੀ ਦੋ ਕਿੱਲੇ ਜਮੀਨ ਨਾਲ ਜ਼ਿੰਦਗੀ 'ਚ ਹੋਰ ਵੀ ਰੰਗ ਭਰ ਲੈਂਦਾ ਸੀ। ਦੋ ਧੀਆਂ ਉਹਨੇ ਵਿਆਹ ਲਈਆਂ ਸਨ, ਪਰ ਉਹਦੀ ਘਰ ਵਾਲੀ ਕਰਮੀ ਸੱਚ-ਮੁੱਚ ਹੀ ਕਰਮਾਂਵਾਲੀ ਸੀ।

ਜੀਵਨ ਦਾਸ ਸ਼ਾਇਦ ਜੀਵਨ ਦੇ ਪੈਂਡੇ ਤੋਂ ਉਖੜ ਰਿਹਾ ਸੀ। ਉਹ ਮੰਜੇ 'ਤੇ ਡਿੱਗ ਪਿਆ। ਫਿਰ ਉਠਣ ਜੋਗਾ ਨਾ ਰਿਹਾ। ਦਵਾ ਦਾਰੂ ਕਰਨ-ਕਰਾਉਣ ਵਾਲਾ ਕੋਈ ਨਹੀਂ ਸੀ। ਲੋਕੀਂ ਉਹਦੇ ਵੱਲ ਹੱਥ ਤਾਂ ਕੀ, ਨਜ਼ਰਾਂ ਵੀ ਨਹੀਂ ਸਨ

ਘੁਮਾਉਂਦੇ। ਗੱਲ ਭੈਣ ਕ੍ਰਿਸ਼ਨਾ ਤੱਕ ਪਹੁੰਚ ਗਈ। ਭੈਣ ਦਾ ਦਿਲ ਪਿਘਲ ਗਿਆ, ਬਈ ਚਲੇ ਭਰਾ ਆ, ਇਹਨੇ ਤਾਂ ਬਾਪੂ ਖਾ ਲਿਆ, ਪਰ ਮੈਂ ਤਾਂ ਭੈਣ ਨਹੀਂ। ਭਰਾ ਨੂੰ ਗੱਲ ਨਾਲ ਲਾਵਾਂ ਤੇ ਜਿਹੜੇ ਚਾਰ ਸਾਹ ਉਹਦੇ ਬਚਦੇ ਨੇ, ਉਨ੍ਹਾਂ ਦੀ ਹਿੱਸੇਦਾਰ ਬਣਾਂ। ਮੈਂ ਉਹਦੇ ਰੱਖੜੀ ਬੰਨ੍ਹਦੀ ਰਹੀਂ ਹਾਂ, ਉਹਨੇ ਤਾਂ ਰੱਖੜੀ ਦੀ ਲੱਜ ਨਹੀਂ ਪਾਲੀ, ਪਰ ਭੈਣਾਂ ਤਾਂ ਰਿਸ਼ਤੇ ਨਹੀਂ ਤੋੜਦੀਆਂ ਹੁੰਦੀਆਂ। ਮੈਂ ਡੂਢ ਕਿੱਲਾ ਜਮੀਨ ਤਾਂ ਨਹੀਂ ਲਈ, ਬਾਪੂ ਦੀ ਵਿਰਾਸਤ ਨੂੰ ਤਾਂ



ਬਚਾ ਲਵਾਂ! ਉਹ ਭਰਾ ਨੂੰ ਆਪਣੇ ਕੋਲ ਆਪਣੇ ਸਹੁਰੇ ਪਿੰਡ ਲੈ ਆਈ। ਦਵਾ ਦਾਰੂ ਸ਼ੁਰੂ ਹੋਇਆ, ਪਰ ਮੋਤਾ ਪੈਣ ਦੇ ਆਸਾਰ ਨਹੀਂ ਸਨ ਲੱਗਦੇ। ਕ੍ਰਿਸ਼ਨਾ ਦਾ ਪਤੀ ਬਿਮਲ ਤੇ ਪੁੱਤਰ ਸੁਸ਼ੀਲ ਮਾਨੇ ਦੇਵਤੇ ਸਨ। ਉਨ੍ਹਾਂ ਨੂੰ ਚਿੱਤ-ਖਿਆਲ ਵੀ ਨਹੀਂ ਸੀ ਕਿ ਜੀਵਨ ਦਾਸ ਨੇ ਜ਼ਿੰਦਗੀ 'ਚ ਕੀ ਕੀਤਾ ਹੈ। ਉਹ ਮੰਦਿਰ, ਗੁਰਦੁਆਰੇ ਜਾਣ ਵਾਲੇ ਨੇਕ ਇਨਸਾਨ, ਇਮਾਨਦਾਰ ਮੂਰਤਾਂ ਸਨ, ਸੱਚੀ-ਮੁੱਚੀ ਹੀ ਭਗਵਾਨ ਵਰਗੀਆਂ ਲੱਗਦੀਆਂ।

ਸੋਣ ਮਹੀਨਾ ਘਟਾ ਅਸਮਾਨੀਂ ਚੜ੍ਹੀ, ਮੀਂਹ ਮੋਹਲੇਧਾਰ ਪੈਣ ਲੱਗ ਪਿਆ। ਇਕ ਦਿਨ ਪਿਆ,

ਦੇ ਦਿਨ ਪਿਆ, ਝੜੀ ਲੱਗ ਗਈ ਸੀ। ਜੀਵਨ ਦਾਸ ਦੀ ਹਾਲਤ ਬਦਤਰ ਹੋ ਰਹੀ ਸੀ। ਪਹਾੜੀ ਦੀ ਗੱਦ 'ਚ ਵਸੇ ਇਸ ਪਿੰਡ ਤੋਂ ਆਉਣਾ-ਜਾਣਾ ਬਹੁਤ ਔਖਾ ਸੀ। ਫਿਰ ਕਿਸੇ ਹਕੀਮ ਡਾਕਟਰ ਕੋਲ ਜਾਇਆ ਹੀ ਨਾ ਗਿਆ। ਪਤਾ ਹੀ ਨਾ ਲੱਗਾ ਕਿ ਰਾਤ ਦਾ ਆਖਰੀ ਪਹਿਰ ਜੀਵਨ ਦਾ ਆਖਰੀ ਪਹਿਰ ਬਣ ਗਿਆ। ਉਸ ਨੇ ਸਵਾਸ ਛੱਡ ਦਿੱਤੇ। ਇਕ ਪਾਪੀ ਦਾ ਹਰਨਖਸ਼ ਵਾਂਗ ਜਿਵੇਂ ਅੰਤ ਹੋ ਗਿਆ ਹੁੰਦਾ ਹੈ। ਪਰ ਭੈਣ-ਭਣੇਈਏ ਲਈ ਇਕ ਨਵੀਂ ਮੁਸੀਬਤ ਸੀ ਕਿ ਮੀਂਹ ਹਟ ਹੀ ਨਹੀਂ ਸੀ ਰਿਹਾ। ਬਾਹਰ ਨਿਕਲਣਾ ਬਹੁਤ ਔਖਾ ਸੀ। ਦੋ ਦਿਨ ਘਰ 'ਚ ਲਾਜ਼ ਪਈ ਨੂੰ ਹੋ ਗਏ। ਆਖਰ ਪਿੰਡ ਦੇ ਲੋਕਾਂ ਨੇ ਨਿਰਣਾ ਕੀਤਾ, 'ਕ੍ਰਿਸ਼ਨਾ ਤੇਰੇ ਭਰਾ ਦੀ ਲਾਜ਼ ਦਾ ਕਿਸੇ ਸ਼ੈਡ ਵਾਲੇ ਸਮਾਨਘਾਟ ਵਿਚ ਸਸਕਾਰ ਕਰ ਆਉਂਦੇ ਹਾਂ।' ਯਾਦ ਆਇਆ ਕਿ ਸ਼ੈਡ ਵਾਲਾ ਸਮਾਨਘਾਟ ਤਾਂ ਜੀਵਨ ਦੇ ਪਿੰਡ 'ਚ ਹੀ ਹੈ।

ਕ੍ਰਿਸ਼ਨਾ ਸੋਚਣ ਲੱਗੀ ਕਿ ਨਾਲੇ ਦੁਨੀਆਂਦਾਰੀ ਬਣੀ ਰਹੇਗੀ, ਭੈਣ ਦੇ ਪਿੰਡ ਸਸਕਾਰ ਨਹੀਂ ਹੋਇਆ, ਇਹ ਵੀ ਸ਼ਾਇਦ ਉਪਰ ਵਾਲੇ ਦੀ ਮੌਜ ਸੀ ਜਾਂ ਇਤਫਾਕ ਕਿ ਜੀਵਨ ਦਾਸ ਨੂੰ ਲਾਜ਼ ਉਸ ਦੀ ਆਪਣੀ ਜਨਮ ਭੌਇ 'ਤੇ ਲੱਗਣਾ ਸੀ। ਪਿੰਡ ਦੇ ਸਰਪੰਚ ਨੇ ਢੋਆ-ਢੁਆਈ ਵਾਲੇ ਇਕ ਟੈਪੂ 'ਤੇ ਤਰਪਾਲ ਪੁਆ ਕੇ ਲਾਜ਼ ਨੂੰ ਪਿੰਡ ਭੇਜਣ ਦਾ ਪ੍ਰਬੰਧ ਕਰ ਦਿੱਤਾ। ਭੈਣ ਨੇ ਸੋਚਿਆ ਮੈਂ ਸ਼ਰੀਕਾ ਭਾਈਚਾਰਾ ਲੈ ਕੇ ਬਾਅਦ 'ਚ ਚੱਲਾਂਗੀ, ਪਤੀ ਤੇ ਪੁੱਤਰ ਨੂੰ ਉਸ ਟੈਪੂ 'ਚ ਜੀਵਨ ਦਾਸ ਦੇ ਨਾਲ ਤੌਰ ਦਿੱਤਾ।

ਜੀਵਨ ਦੀ ਲਾਜ਼ ਦੁਆਲੇ ਭਾਣਜਾ ਤੇ ਭਣੇਈਏ ਬੈਠੇ ਸਨ, ਸ਼ਾਂਤੀ ਸੀ, ਕੋਈ ਰੋਣ ਪਿੱਟਣ ਨਹੀਂ ਸੀ। ਔਖਾ ਇਹ ਸੀ ਕਿ 23 ਕਿਲੋਮੀਟਰ ਦੇ ਪਹਾੜੀ ਰਸਤੇ 'ਚ ਵਰ੍ਹੇ ਮੀਂਹ 'ਚ ਟੁੱਟੀਆਂ ਸੜਕਾਂ ਤੋਂ ਲੈ ਕੇ ਜਾਣਾ ਕਿੰਨਾ ਔਖਾ ਹੈ, ਟੈਪੂ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਸੀ। ਮੀਂਹ ਕਦੇ ਹਟ ਜਾਂਦਾ, ਕਦੇ ਪੈਣ ਲੱਗ ਪੈਂਦਾ।

ਹਾਲੇ ਅੱਧਾ ਕੁ ਪੈਂਡਾ ਹੀ ਮੁੱਕਿਆ ਹੋਵੇਗਾ ਕਿ ਚੜ੍ਹਾਈ ਚੜ੍ਹ ਰਹੇ ਟੈਪੂ ਨੂੰ ਅੱਗਿਓ ਆਉਂਦੇ ਇਕ ਵਾਹਨ ਨੂੰ ਰਸਤਾ ਦੇਣ ਲਈ ਜਦੋਂ ਡਰਾਈਵਰ ਨੇ ਇਕ ਪਾਸੇ ਵੱਲ ਕਰਕੇ ਰੋਕਣ ਦਾ ਯਤਨ ਕੀਤਾ ਤਾਂ ਟਾਇਰ ਕੱਚੇ 'ਤੇ ਉਤਰ ਗਏ। ਚੀਕਣੀ ਮਿੱਟੀ ਤੋਂ ਕਲਾਬਜ਼ੀਆਂ ਖਾਂਦਾ ਟੈਪੂ ਡੂੰਘੀ ਖੱਡ ਵਿਚ ਜਾ ਡਿੱਗਾ। ਰੱਬ ਚਲੇ ਡੂਢ ਕਿੱਲੇ ਜਮੀਨ ਦੇ ਲਾਲਚੀ ਨੂੰ ਤਾਂ ਸਜ਼ਾ ਦੇ ਦਿੰਦਾ ਕਿ ਲਾਜ਼ ਇਕ ਵਾਰੀ ਫੇਰ



ਲਾਜ਼ ਬਣ ਜਾਂਦੀ, ਪਰ ਰੱਬ ਨੇ ਜੋ ਕਹਿਰ ਕਮਾਇਆ, ਉਹ ਇਹ ਕਿ ਇਕ ਪਾਪੀ ਨੂੰ ਢੇਣ ਵਾਲੇ ਪਿਓ ਤੇ ਪੁੱਤਰ ਦੋਵੇਂ ਮਾਰੇ ਗਏ। ਰੱਬ ਸ਼ਾਇਦ ਇਹ ਮਿਹਰਬਾਨੀ ਕਰ ਗਿਆ ਕਿ ਟੈਪੂ ਚਲਾਉਣ ਵਾਲੇ ਕਿਸੇ ਦੇ ਇਕਲੋਤੇ ਪੁੱਤਰ ਦਾ ਵਾਲ ਵੀ ਵਿੰਗਾ ਨਾ ਹੋਇਆ। ਪੁਲਿਸ ਦੀ ਮਦਦ ਨਾਲ ਇਕ ਤੋਂ ਤਿੰਨ ਹੋਈਆਂ ਲਾਜ਼ਾਂ ਨੂੰ ਫਿਰ ਜੀਵਨ ਦੇ ਪਿੰਡ ਹੀ ਲਿਆਂਦਾ ਗਿਆ ਤੇ ਮੌਸਮ ਦੀ ਖਰਾਬੀ ਕਾਰਨ ਇੱਥੇ ਹੀ ਸਸਕਾਰ ਕੀਤੇ ਗਏ।

ਸੁਣਦੇ ਹੁੰਦੇ ਸਾਂ ਕਿ ਦੁਨੀਆਂ ਬਣਾਉਣ ਵਾਲੇ ਦੇ ਬਾਜ਼ਾਰ ਹਾਲੇ ਤੱਕ ਕਿਸੇ ਦੇ ਹੱਥ ਨਹੀਂ ਲੱਗੇ, ਪਰ ਸੱਚ ਇਹ ਹੈ ਕਿ ਉਪਰ ਵਾਲਾ ਵਧੀਕੀਆਂ ਕਿਹਦੇ ਨਾਲ ਕਰਦਾ ਤੇ ਕਿਹਦੀਆਂ ਸਹਿੰਦਾ? ਇਹ ਸ਼ਾਇਦ ਕਿਸੇ ਦੀ ਵੀ ਸਮਝ ਤੋਂ ਬਾਹਰ ਸੀ। ਜੀਵਨ ਦਾਸ ਤਾਂ ਮੁੱਕ ਗਿਆ ਸੀ ਪਰ ਕਿੰਨਿਆਂ ਦੇ ਜੀਵਨ 'ਚ ਬਰਬਾਦੀ ਦੇ ਕਿੱਲ ਠੋਕ ਗਿਆ ਸੀ, ਇਹ ਸਵਾਲ ਵੀ ਲੋਕ ਉਪਰ ਵਾਲੇ ਨੂੰ ਹੀ ਪੁੱਛਦੇ ਰਹਿਣਗੇ। ਸਿਵਿਆਂ ਵੱਲ ਵਿਲਕਦੀ ਆਉਂਦੀ ਕ੍ਰਿਸ਼ਨਾ ਦੁੱਬੜਾ ਮਾਰ ਕੇ ਪਿੱਟ ਰਹੀ ਸੀ ਕਿ ਰੱਬਾ ਤੂੰ ਮੇਰੇ ਪੇਸ਼ ਕਿਉਂ ਪੈ ਗਿਆ? ਮੈਂ ਤਾਂ ਸੰਸਕਾਰਾਂ ਨੂੰ ਬਚਾਉਣ ਲਈ ਆਪਣੇ ਭਰਾ ਨੂੰ ਲੈ ਆਈ ਸਾਂ, ਉਸ ਭਰਾ ਨੂੰ, ਜੋ ਮੇਰੇ ਪਿਓ ਦਾ ਕਾਤਲ ਸੀ, ਮੇਰੇ ਤਾਏ ਦਾ ਕਾਤਲ ਸੀ। ਮਾਝੇ ਬੰਦਿਆਂ ਦਾ ਸਾਥ ਦੇ ਕੇ ਚੰਗੇ ਨਤੀਜੇ ਨਹੀਂ ਨਿਕਲਦੇ ਇਹ ਤਾਂ ਦੁਨੀਆਂ ਕਹਿੰਦੀ ਆ, ਪਰ ਮੇਰਿਆ ਡਾਢਿਆ ਤੇਰੇ ਘਰ ਤਾਂ ਇਨਸਾਫ ਸੀ, ਲੁੱਟ ਲਿਆ ਮੈਨੂੰ, ਉਜਾੜ 'ਤਾ ਮੈਨੂੰ ਤੇ ਅਗਲੇ ਬੋਲ ਮੂੰਹੋਂ ਨਿਕਲਣ ਤੋਂ ਪਹਿਲਾਂ ਹੀ ਯਤੀਮਾਂ ਵਰਗੀ ਹੋਈ ਕ੍ਰਿਸ਼ਨਾ ਗਸ਼ ਖਾ ਕੇ ਡਿੱਗ ਪਈ। ਹੁਣ ਪਤਾ ਨਹੀਂ ਰੱਬ ਸ਼ਰਮਿੰਦਾ ਹੁੰਦਾ ਹੋਵੇਗਾ ਜਾਂ...?

## ਆਓ, ਜਸਵੰਤ ਸਿੰਘ ਕੰਵਲ ਦੀ ਜਨਮ ਸ਼ਤਾਬਦੀ ਮਨਾਈਏ

ਜਸਵੰਤ ਸਿੰਘ ਕੰਵਲ 27 ਜੂਨ 2019 ਨੂੰ ਸੌ ਸਾਲਾਂ ਦਾ ਹੋ ਰਿਹਾ। ਹੋਰਨਾਂ ਭਾਸ਼ਾਵਾਂ ਦਾ ਸ਼ਾਇਦ ਹੀ ਕੋਈ ਲੇਖਕ ਹੋਵੇ, ਜਿਸ ਨੇ ਅੱਸੀ ਵਰ੍ਹੇ ਲਗਾਤਾਰ ਲਿਖਿਆ ਹੋਵੇ ਤੇ ਸੌ ਸਾਲ ਦਾ ਜੀਵਨ ਜੀਵਿਆ ਹੋਵੇ। ਬਰਨਾਰਡ ਸ਼ਾਅ, ਬਰਟਰੰਡ ਰੱਸਲ ਤੇ ਖੁਸ਼ਵੰਤ ਸਿੰਘ ਜਿਹੇ ਨਾਮਵਰ ਲੇਖਕ ਸੱਚਰੀ ਮਾਰਦੇ ਮਾਰਦੇ ਰਹਿ

### ਸੰਪਾਦਕ ਦੀ ਡਾਕ

ਗਏ ਸਨ। ਆਲੋਚਕ ਤੇ ਲੇਖਕ, ਸਭ ਮੰਨਦੇ ਹਨ ਕਿ ਕੰਵਲ ਨੇ ਪੰਜਾਬੀ 'ਚ ਸਭ ਤੋਂ ਵੱਧ ਪਾਠਕ ਪੈਦਾ ਕੀਤੇ। ਉਸ ਨੇ ਲੱਖਾਂ ਲਫਜ਼ ਲਿਖੇ ਤੇ ਹਜ਼ਾਰਾਂ ਸੰਵਾਦ ਰਚੇ, ਜੋ ਨੌਜੁਆਨਾਂ ਦੀਆਂ ਨੋਟਬੁੱਕਾਂ ਉਤੇ ਚੜ੍ਹਦੇ ਰਹੇ। ਪੰਜਾਬੀ ਸਾਹਿਤ ਨੂੰ ਉਸ ਦੀ ਵੱਡਮੁੱਲੀ ਦੇਣ ਹੈ। ਚੰਗਾ ਹੋਵੇ ਜੇ ਜਨਮ ਸ਼ਤਾਬਦੀ ਮੌਕੇ ਕੰਵਲ ਦੇ ਜੀਵਨ ਤੇ ਰਚਨਾ ਬਾਰੇ ਸੰਪਾਦਕੀਆਂ ਤੇ ਵਿਸ਼ੇਸ਼ ਲੇਖ ਛਾਪੇ ਜਾਣ।

ਕੰਵਲ ਨੇ ਪਹਿਲਾਂ ਪਹਿਲ ਮਲਾਇਆ 'ਚ ਚੌਕੀਦਾਰ ਕੀਤਾ। ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਲਰਕੀ ਕੀਤੀ, ਕਿਸਾਨੀ ਕਰਦਿਆਂ ਦੋ ਵਾਰ ਪਿੰਡ ਦਾ ਸਰਪੰਚ ਬਣਿਆ। ਢੁੱਡੀਕੇ 'ਚ ਉੱਚ ਸਿੱਖਿਆ ਤੇ ਸਿਹਤ ਦੇ ਅਦਾਰੇ ਬਣਵਾ ਕੇ ਪਿੰਡ ਦਾ ਮਿਸਾਲੀ ਵਿਕਾਸ ਕੀਤਾ। ਉਹ ਭਾਸ਼ਾ ਵਿਭਾਗ ਪੰਜਾਬ ਦਾ ਸਲਾਹਕਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ, ਕੇਂਦਰੀ ਪੰਜਾਬੀ ਲੇਖਕ ਸਭਾ ਦਾ ਜਨਰਲ ਸਕੱਤਰ, ਪ੍ਰਧਾਨ

ਤੇ ਸਰਪ੍ਰਸਤ ਰਿਹਾ। ਉਹਦੇ ਸਾਹਿਤ ਟਰਸਟ ਢੁੱਡੀਕੇ ਨੇ ਸੌ ਕੁ ਲੇਖਕਾਂ ਨੂੰ ਬਾਦਾ ਬਲਵੰਤ, ਬਲਰਾਜ ਸਾਹਨੀ ਤੇ ਡਾ. ਜਸਵੰਤ ਗਿੱਲ ਯਾਦਗਾਰੀ ਅਵਾਰਡ ਦਿੱਤੇ। ਕੰਵਲ ਪੰਜਾਬੀ ਕਨਵੈਨਸ਼ਨਾਂ ਦਾ ਕਨਵੀਨਰ ਤੇ ਇੰਗਲੈਂਡ ਵਿਚ ਪਹਿਲੀ ਵਿਸ਼ਵ ਪੰਜਾਬੀ ਕਨਵੈਨਸ਼ਨ ਦਾ ਮੋਹਰੀ ਰਿਹਾ। ਉਸ ਨੇ ਪੰਜਾਬੀ ਨੂੰ ਦੇਵਨਾਗਰੀ ਵਿਚ ਲਿਖਣ ਤੇ ਹਿੰਦੀ ਸੰਸਕ੍ਰਿਤ ਦੀ ਸ਼ਬਦਾਵਲੀ 'ਚ ਖਚਤ ਹੋਣ ਤੋਂ ਬਚਾਉਣ 'ਚ ਅਹਿਮ ਰੋਲ ਨਿਭਾਇਆ।

ਕੰਵਲ ਨੂੰ ਲਿਖਣ ਦੀ ਪ੍ਰੇਰਨਾ ਲੋਕ ਗੀਤਾਂ, ਗੁਰਬਾਣੀ, ਸੂਫੀ ਬਾਣੀ ਤੇ ਵਾਰਸ ਦੀ ਹੀਰ ਤੋਂ ਮਿਲੀ। ਉਹ ਪ੍ਰੋ. ਪੂਰਨ ਸਿੰਘ, ਵਿਕਟਰ ਹਿਊਗੋ, ਚਾਰਲਸ ਡਿਕਨਜ਼, ਬਾਲਜ਼ਾਕ ਤੇ ਟਾਲਸਟਾਏ ਜਿਹੇ ਲੇਖਕਾਂ ਤੋਂ ਪ੍ਰਭਾਵਿਤ ਹੋਇਆ। ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਡੀ. ਲਿਟ. ਦੀ ਆਨਰੇਰੀ ਡਿਗਰੀ ਦੇ ਕੇ ਸਨਮਾਨਿਆ। ਪੰਜਾਬ ਸਰਕਾਰ ਨੇ ਸਾਹਿਤ ਰਤਨ ਦਾ ਖਿਤਾਬ ਦਿੱਤਾ। ਪੰਜਾਬੀ ਸਾਹਿਤ ਅਕਾਦਮੀ ਤੇ ਭਾਰਤੀ ਸਾਹਿਤ ਅਕਾਦਮੀ ਨੇ ਅਵਾਰਡ ਦਿੱਤੇ। ਉਸ ਨੂੰ ਸਰਵਸ੍ਰੇਸ਼ਟ ਅਵਾਰਡ ਦਿੱਤੇ ਗਏ। ਸੈਮਸੰਗ ਕੰਪਨੀ ਨੇ ਸਾਹਿਤ ਅਕਾਦਮੀ ਦਿੱਲੀ ਰਾਹੀਂ ਟੈਗੋਰ ਯਾਦਗਾਰੀ ਅਵਾਰਡ ਦਿੱਤਾ। ਪੂਰਾ ਵੇਰਵਾ ਹੁਣੇ ਛਪੀ ਪੁਸਤਕ 'ਪੰਜਾਬੀਆਂ ਦਾ ਬਾਈ ਜਸਵੰਤ ਸਿੰਘ ਕੰਵਲ' ਵਿਚੋਂ ਪੜ੍ਹਿਆ ਜਾ ਸਕਦੈ, ਜੋ ਪੀਪਲਜ਼ ਫੋਰਮ ਬਰਗਾਤੀ ਨੇ ਛਾਪੀ ਹੈ।

-ਪ੍ਰੋ. ਸਰਵਣ ਸਿੰਘ  
principalsarwansingh@gmail.com

## ਬਿੱਜੜੇ ਦੀ ਵਡਿਆਈ!

ਪੰਜਾਬ 'ਚੋਂ ਧੜਾ ਧੜ ਹੋ ਰਹੇ ਪਰਵਾਸ ਦੀ ਚਿੰਤਾ ਵਿਚ ਗ੍ਰਸਤ ਰਹਿੰਦਾ ਇਕ ਪੰਜਾਬੀ ਲੇਖਕ, ਪਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਲਈ ਵਿਦੇਸ਼ ਦੇ ਇਕ ਗੁਰਦੁਆਰੇ ਵਿਚੋਂ ਕਲਾਸ ਲਾ ਕੇ ਘਰ ਪਰਤਿਆ। ਅਰਾਮ ਕਰਨ ਤੋਂ ਪਹਿਲਾਂ ਉਹ ਆਪਣੇ ਫੋਨ 'ਤੇ ਵਟਸ-ਐਪ ਰਾਹੀਂ ਆਏ ਸੁਨੇਹੇ ਦੇਖਣ ਲੱਗਾ। ਪੰਜਾਬ ਤੋਂ ਇਕ ਦੋਸਤ ਨੇ ਬਿੱਜੜੇ ਪੰਡੀ ਦੀ ਆਪਣਾ ਆਲੂਣਾ ਬਣਾਉਂਦੇ ਦੀ ਵੀਡੀਉ ਭੇਜੀ। 'ਕੈਪਸ਼ਨ' ਵਜੋਂ ਲਿਖਿਆ ਸੀ, 'ਕਮਲਾ ਦਾ ਇੰਜੀਨੀਅਰ ਪੰਡੀ!' ਦਸ ਕੁ ਮਿੰਟ ਦੀ ਇਸ ਵੀਡੀਉ ਵਿਚ ਬਿੱਜੜੇ ਨੂੰ ਬੜੀ ਤਕਨੀਕ ਨਾਲ ਆਲੂਣਾ ਬਣਾਉਂਦਾ ਦੇਖ ਕੇ ਲੇਖਕ ਨੂੰ ਆਪਣਾ ਬਚਪਨ ਯਾਦ ਆ ਗਿਆ ਜਦੋਂ ਉਹ ਦਰਿਆ ਵੱਲ ਪਸ਼ੂ ਚਰਾਉਣ ਗਏ ਦਰਖਤਾਂ ਦੀਆਂ ਟਾਹਣੀਆਂ ਨਾਲ ਲਮਕਦੇ ਬਿੱਜੜਿਆਂ ਦੇ ਆਲੂਣਿਆਂ ਨਾਲ ਝੂਟਦੇ ਹੁੰਦੇ ਸਨ!



ਆਪਣੇ ਬਚਪਨ ਦੀਆਂ ਯਾਦਾਂ 'ਚੋਂ ਨਿਕਲਦਿਆਂ ਲੇਖਕ ਨੂੰ ਪੰਜਾਬ ਦੇ ਇਕ ਪਿੰਡ 'ਚ ਸਕੂਲੇ ਪੜ੍ਹਦੇ ਆਪਣੇ ਪੋਤੇ ਦਾ ਖਿਆਲ ਆ ਗਿਆ! ਫਟਾ ਫਟ ਲੇਖਕ ਨੇ

## ਲਿਖਤਮ

ਉਹੀ ਬਿੱਜੜੇ ਵਾਲੀ ਵੀਡੀਉ ਪੌਤਰੇ ਨੂੰ ਭੇਜ ਦਿੱਤੀ ਤੇ ਨਾਲ ਹੀ ਲਿਖ ਕੇ ਪੁੱਛਿਆ, "ਪੁੱਤ ਆਹ ਵੀਡੀਉ ਦੇਖ ਕੇ ਮੈਨੂੰ ਦੱਸੀ ਕਿ ਇਸ ਪੰਡੀ ਦਾ ਨਾਂ ਕੀ ਹੈ?"

ਪੰਜ ਦਸ ਮਿੰਟ ਪਿਛੋਂ ਪੌਤਰੇ ਨੇ ਲਿਖ ਭੇਜਿਆ, 'Weaver bird.' ਲੇਖਕ ਨੇ ਫਿਰ ਪੁੱਛਿਆ ਕਿ ਪੰਜਾਬੀ 'ਚ ਇਹਨੂੰ ਕੀ ਕਹਿੰਦੇ ਨੇ? ਹੁਣ ਦਸ ਕੁ ਮਿੰਟ ਪੌਤਰੇ ਵਲੋਂ ਕੋਈ ਜਵਾਬ ਨਾ ਆਇਆ। ਲੇਖਕ ਨੇ ਅੰਦਾਜ਼ਾ ਲਾਇਆ ਕਿ ਇਹਦਾ ਬਾਪ ਤਾਂ ਦਫਤਰ ਗਿਆ ਹੋਇਆ ਹੋਵੇਗਾ, ਤੇ ਹੁਣ ਇਹ ਆਪਣੀ ਮੰਮੀ ਨੂੰ ਪੁੱਛ ਕੇ ਜਵਾਬ ਦੇਵੇਗਾ!

ਉਹੀ ਗੱਲ ਹੋਈ। ਪੌਤਰੇ ਦਾ ਜਵਾਬ ਸੀ, "ਬਾਬਾ ਜੀ ਮੰਮੀ ਕਹਿੰਦੀ ਇਹਨੂੰ 'ਚੱਕੀ ਰਾਹ' ਕਹਿੰਦੇ ਆ!"

ਮੱਥੇ 'ਤੇ ਹੱਥ ਮਾਰਦਿਆਂ ਪਰਵਾਸੀ ਬਾਬੇ ਨੇ ਆਪਣੇ ਦੇਸੀ ਪੌਤਰੇ ਨੂੰ ਸਹੀ ਜਵਾਬ ਵਜੋਂ 'ਬਿੱਜੜਾ' ਲਿਖ ਕੇ ਤਾਂ ਭੇਜ ਦਿੱਤਾ। ਪਰ ਉਸ ਨੂੰ ਆਪਣੀ ਅਗਲੀ ਪੀੜੀ ਨਾਲੋਂ ਬਿੱਜੜਾ ਪੰਡੀ ਹਜ਼ਾਰ ਗੁਣਾ ਵੱਧ ਚੰਗਾ ਲੱਗਾ, ਜੋ ਆਦਿ ਕਾਲ ਤੋਂ ਆਪਣਾ ਆਲੂਣਾ ਬਣਾਉਣ ਦੀ ਜੁਗਤ ਨਹੀਂ ਭੁੱਲਿਆ!

-ਤਰਲੋਚਨ ਸਿੰਘ ਦੁਪਾਲਪੁਰ  
ਫੋਨ: 408-915-1268

11 ਜੁਲਾਈ 2006 ਨੂੰ ਮੁੰਬਈ ਦੇ ਰੇਲ ਬੰਬ ਧਮਾਕਿਆਂ ਦੇ ਮੁਕੱਦਮੇ ਵਿੱਚੋਂ ਬਚੀ ਹੋਏ ਇਕੱਲੇ-ਇਕੱਲੇ ਬੇਗੁਨਾਹ ਕੈਦੀ ਅਬਦੁਲ ਵਾਹਿਦ ਸ਼ੇਖ ਆਪਣੀ ਤਹਿਲਕਾ ਮਚਾਉਣ ਵਾਲੀ ਉਰਦੂ ਕਿਤਾਬ 'ਬੇਗੁਨਾਹ ਕੈਦੀ' ਵਿਚ ਲਿਖਦੇ ਹਨ, "ਅਸੀਂ ਇਹ ਗੱਲ ਪੂਰੇ ਸਬੂਤਾਂ ਨਾਲ ਕਹਿੰਦੇ ਹਾਂ ਕਿ 11 ਜੁਲਾਈ ਦੇ ਬੰਬ ਧਮਾਕਿਆਂ ਵਿਚ ਫੜੇ ਗਏ ਸਾਰੇ ਕੈਦੀ ਬੇਗੁਨਾਹ ਹਨ। ਪਿਛਲੇ ਦਸਾਂ ਸਾਲਾਂ ਤੋਂ ਵੱਧ ਸਮੇਂ ਤੋਂ ਉਹ ਕੈਦੀ ਜੀਵਨ ਝੱਲ ਰਹੇ ਹਨ। ਉਨ੍ਹਾਂ ਦਾ ਗੁਨਾਹ ਬੱਸ ਇੰਨਾ ਹੈ ਕਿ ਉਹ ਮੁਸਲਮਾਨ ਹਨ।" (ਸਫਾ 8)

ਇਸ ਮੁਲਕ ਦਾ ਬਹੁਤ ਵੱਡਾ ਤਬਾਹ, ਭਾਵੇਂ ਉਹ ਮੁਸਲਮਾਨ ਹੈ ਜਾਂ ਗੈਰ-ਮੁਸਲਮਾਨ, ਉਹ ਅਬਦੁਲ ਵਾਹਿਦ ਸ਼ੇਖ ਦੀ ਇਸ ਗੱਲ ਨੂੰ ਪ੍ਰਵਾਨ ਕਰਦਾ ਹੈ। ਅਬਦੁਲ ਵਾਹਿਦ ਸ਼ੇਖ 11 ਜੁਲਾਈ ਦੇ ਮਾਮਲੇ ਵਿੱਚੋਂ ਤਾਂ ਬਚੀ ਹੋ ਗਏ, ਪਰ 'ਮਕੋਕਾ' (ਮਹਾਰਾਸ਼ਟਰ ਅਪਰਾਧ ਰੋਕੂ ਐਕਟ) ਅਦਾਲਤ ਨੇ ਸਤੰਬਰ 2015 'ਚ ਇਸ ਮੁਕੱਦਮੇ ਦਾ ਫੈਸਲਾ ਸੁਣਾਉਣ ਦਿਨਾਂ ਉਨ੍ਹਾਂ 12 ਬੰਦਿਆਂ ਨੂੰ ਗੁਨਾਹਗਾਰ ਕਰਾਰ ਦੇ ਦਿੱਤਾ, ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ

**ਮਾਨਵ**

ਅਤੇ ਦੋਸਤ ਹੀ ਨਹੀਂ ਸਗੋਂ ਮੁਲਕ ਦੀਆਂ ਕਈ ਗੈਰਸਰਕਾਰੀ ਤਨਜ਼ੀਮਾਂ ਵੀ ਬੇਕਸੂਰ ਸਮਝਦੀਆਂ ਹਨ। ਇਨ੍ਹਾਂ 12 ਵਿੱਚੋਂ ਪੰਜਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਅਤੇ ਸੱਤਾਂ ਨੂੰ ਉਮਰ ਕੈਦ।

ਅਬਦੁਲ ਵਾਹਿਦ ਸ਼ੇਖ ਦੀ ਕਿਤਾਬ 'ਬੇਗੁਨਾਹ ਕੈਦੀ' ਪਿੱਛੇ ਜਿਹੇ ਹੀ ਲੋਕ ਕਚਹਿਰੀ ਵਿਚ ਆਈ ਹੈ। ਇਸ ਕਿਤਾਬ ਨੂੰ ਨਵੀਂ ਦਿੱਲੀ ਦੇ ਉਸੇ ਪ੍ਰਕਾਸ਼ਕ ਨੇ ਛਾਪਿਆ ਹੈ, ਜਿਸ ਨੇ ਮਹਾਰਾਸ਼ਟਰ ਦੇ ਸੇਵਾਮੁਕਤ ਆਈ. ਜੀ. ਐਸ. ਐਮ ਮੁਸ਼ਰਿਫ ਦੀ ਖੋਜ ਭਰਪੂਰ ਕਿਤਾਬ 'ਕਰਕਰੇ ਦੇ ਕਾਤਲ ਕੌਣ?' ਛਾਪ ਕੇ ਦਹਿਸ਼ਤਗਰਦੀ ਵਿਰੋਧੀ ਦਸਤੇ ਦੇ ਸਰਬਰਾਹ ਹੇਮੰਤ ਕਰਕਰੇ ਦੀ ਮੌਤ ਵਿਚ ਆਰ. ਐਸ. ਐਸ. ਨਾਲ ਜੁੜੇ ਦਹਿਸ਼ਤਗਰਦਾਂ ਦੀ ਸ਼ਮੂਲੀਅਤ ਤੋਂ ਜਾਣੂ ਕਰਵਾਇਆ ਸੀ ਅਤੇ 26 ਨਵੰਬਰ ਦੇ ਮੁੰਬਈ ਹਮਲਿਆਂ ਬਾਰੇ ਨਵੇਂ ਪੱਖ 'ਤੇ ਚਾਨਣਾ ਪਾਇਆ ਸੀ।

ਕਿਤਾਬ 'ਬੇਗੁਨਾਹ ਕੈਦੀ' ਕਿਉਂ ਲਿਖੀ ਗਈ? ਇਸ ਸਵਾਲ ਦਾ ਇਕ ਜਵਾਬ ਤਾਂ ਇਹ ਹੈ ਕਿ ਇਸ ਦਾ ਲੇਖਕ ਆਪਣਾ ਅਤੇ ਜੇਲ੍ਹ ਦੇ ਆਪਣੇ ਦੁਜੇ ਕੈਦੀ ਸਾਥੀਆਂ ਦਾ ਮੁਕੱਦਮਾ ਲੋਕ ਕਚਹਿਰੀ ਵਿਚ ਪੇਸ਼ ਕਰਨਾ ਚਾਹੁੰਦਾ ਹੈ। ਉਹ ਦੱਸਣਾ ਚਾਹੁੰਦਾ ਹੈ ਕਿ ਲੋਕ ਖੁਦ ਦੇਖ ਲੈਣ ਕਿ ਇਸ ਮੁਲਕ ਦੀਆਂ ਸਰਕਾਰਾਂ, ਪੁਲਿਸ, ਜਾਂਚ ਏਜੰਸੀਆਂ ਅਤੇ ਕਾਨੂੰਨੀ ਢਾਂਚਾ ਕਿਵੇਂ ਦਹਿਸ਼ਤਗਰਦੀ ਦੇ ਮਾਮਲਿਆਂ ਵਿਚ ਬੇਕਸੂਰ ਲੋਕਾਂ ਵਲੋਂ ਔਖਾਂ ਫੇਰ ਲੈਂਦਾ ਹੈ, ਜਾਂ ਕਿਵੇਂ ਬੇਕਸੂਰਾਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਂਦਾ ਹੈ। ਕਿਤਾਬ ਦੇ ਮੁੱਖ ਬੰਧ ਵਿਚ ਉਹ ਕਹਿੰਦਾ ਹੈ: "ਦਿਲ ਵਿਚ ਇਹ ਸਿਕ ਸੀ ਕਿ 11 ਜੁਲਾਈ ਦੇ ਕੇਸ ਵਿਚ ਜਿਸ ਤਰ੍ਹਾਂ ਸਾਨੂੰ ਫਸਾਇਆ ਗਿਆ, ਉਸ ਬਾਰੇ ਵਿਸਥਾਰ ਨਾਲ ਲਿਖ ਕੇ ਸਾਰੀ ਲੋਕਾਈ ਨੂੰ ਜਾਣਕਾਰੀ ਦੇਣਾ ਜ਼ਰੂਰੀ ਹੈ ਤਾਂ ਜੋ ਖੁਦ-ਨਾਖਾਸਤਾ ਕੌਲੂ ਨੂੰ ਪੁਲਿਸ ਮੁੜ ਕਿਸੇ ਬੇਗੁਨਾਹ ਨੂੰ ਬੰਬ ਧਮਾਕੇ ਦੇ ਕੇਸ ਵਿਚ ਫਸਾਵੇ ਤਾਂ ਉਹ ਕਿਸ ਤਰ੍ਹਾਂ ਮਾਨਸਿਕ ਤੌਰ 'ਤੇ ਤਿਆਰ ਹੋ ਕੇ ਕੋਰਟ-ਕਚਹਿਰੀਆਂ ਦਾ ਸਾਹਮਣਾ ਕਰ ਸਕੇ ਅਤੇ ਪੁਲਿਸ ਦੀਆਂ ਕਾਰਸਤਾਨੀਆਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕੇ ਤੇ ਪਹਿਲੇ ਦਿਨੋਂ ਹੀ ਨਿੱਡਰ ਹੋ ਕੇ ਅਦਾਲਤ ਵਿਚ ਆਪਣਾ ਪੱਖ ਰੱਖ ਸਕੇ।"

ਕਿਤਾਬ ਦੇ ਕੁੱਲ ਛੇ ਪਾਠ ਹਨ। ਪਹਿਲਾਂ ਪਾਠ ਪੁਲਿਸ ਦੀਆਂ ਕਹਾਣੀਆਂ ਬਾਰੇ ਹੈ। ਇਸ ਪਾਠ ਵਿਚ ਬਾਦਰ, ਜੋਗੇਸ਼ਵਰੀ, ਬੋਰੀਵਲੀ ਅਤੇ ਮੀਰਾ ਰੋਡ ਧਮਾਕਿਆਂ ਦੇ ਤੱਥ ਉਜਾਗਰ ਕੀਤੇ ਗਏ ਹਨ। ਸਰਕਾਰੀ ਦਹਿਸ਼ਤਗਰਦੀ ਦੇ ਸਿਰਲੇਖ ਤੋਂ ਦਹਿਸ਼ਤਗਰਦੀ ਵਿਰੋਧੀ ਦਸਤੇ ਦੀ ਚਾਰਜਸ਼ੀਟ ਦਾ ਜ਼ਿਕਰ ਹੈ ਅਤੇ ਇਸ ਪੂਰੀ ਚਾਰਜਸ਼ੀਟ ਦੀ ਪੜਤਾਲ ਕੀਤੀ ਗਈ ਹੈ। ਪੁਲਿਸ ਵਲੋਂ ਦਾਇਰ ਚਾਰਜਸ਼ੀਟ ਵਿਚ ਫੜੇ ਗਏ ਬੰਦਿਆਂ 'ਤੇ ਖਾਸ ਮਨਸੂਬੇ ਤਹਿਤ ਸਾਜ਼ਿਸ਼ ਰਚਣ ਦਾ ਇਲਜ਼ਾਮ ਲਾਇਆ ਗਿਆ ਹੈ ਅਤੇ ਉਨ੍ਹਾਂ 'ਤੇ ਪਾਬੰਦੀਸ਼ੁਦਾ ਜਥੇਬੰਦੀ 'ਸਿਮੀ'(ਸਟੂਡੈਂਟਸ ਇਸਲਾਮਿਕ ਮੂਵਮੈਂਟ ਆਫ ਇੰਡੀਆ), ਲਸ਼ਕਰ-ਏ-ਤੋਇਬਾ ਅਤੇ ਪਾਕਿਸਤਾਨੀ ਦਹਿਸ਼ਤਗਰਦਾਂ ਵਗੈਰਾ ਨਾਲ ਰਾਬਤਾ ਰੱਖਣ ਦੇ ਦੋਸ਼ ਲਾਏ ਗਏ ਹਨ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਤੋਂ ਆਉਣ ਵਾਲੇ ਦਹਿਸ਼ਤਗਰਦਾਂ ਨੂੰ ਭਜਾਉਣ ਵਿਚ ਇਨ੍ਹਾਂ ਹੀ ਬੰਦਿਆਂ ਦਾ ਹੱਥ ਚਿਹਾ ਹੈ। ਇਹ ਚਾਰਜਸ਼ੀਟ ਬਾਰਾਂ ਹਜ਼ਾਰ ਤੋਂ ਵੱਧ ਸਫਿਆਂ ਦੀ

# ਬੇਗੁਨਾਹ ਕੈਦੀ

ਦਹਿਸ਼ਤਗਰਦੀ ਦੇ ਨਾਂ ਹੇਠ ਮੁਸਲਮਾਨ ਨੌਜਵਾਨਾਂ ਨੂੰ ਪੁਲਿਸ ਕਿਸ ਤਰ੍ਹਾਂ ਝੂਠੇ ਕੇਸਾਂ ਵਿਚ ਫਸਾਉਂਦੀ ਹੈ, ਇਸ ਦਾ ਖੁਲਾਸਾ ਇਹ ਵਧੀਕੀ ਸਹਿ ਚੁੱਕੇ ਅਬਦੁਲ ਵਾਹਿਦ ਸ਼ੇਖ ਨੇ ਉਰਦੂ ਵਿਚ ਲਿਖੀ ਕਿਤਾਬ 'ਬੇਗੁਨਾਹ ਕੈਦੀ' ਵਿਚ ਕੀਤਾ ਹੈ। ਉਸ ਨੇ ਬਿਨਾ ਕਿਸੇ ਕਸੂਰ 9 ਸਾਲ ਜੇਲ੍ਹ ਅੰਦਰ ਕੱਟੇ। ਇਸ ਕਿਤਾਬ ਦਾ ਹਿੰਦੀ ਅਨੁਵਾਦ ਵੀ ਛਪ ਚੁੱਕਾ ਹੈ। ਇਸ ਲੇਖ ਵਿਚ ਇਸ ਕਿਤਾਬ ਅਤੇ ਇਸ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਵਿਚਾਰ ਕੀਤੀ ਗਈ ਹੈ। ਕਿਤਾਬ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਹੈ। -ਸੰਪਾਦਕ

## ਦਹਿਸ਼ਤਗਰਦੀ ਦੇ ਝੂਠੇ ਮੁਕੱਦਮਿਆਂ ਵਿਚ ਫਸਾਏ ਨੌਜਵਾਨਾਂ ਦੀ ਦਾਸਤਾਨ

ਹੈ, ਜਿਨ੍ਹਾਂ ਵਿਚ ਦੋ ਹਜ਼ਾਰ ਤੋਂ ਵੱਧ ਗਵਾਹਾਂ ਦੀ ਸੂਚੀ ਸ਼ਾਮਲ ਹੈ।

ਅਬਦੁਲ ਵਾਹਿਦ ਸ਼ੇਖ ਲਿਖਦਾ ਹੈ ਕਿ ਦਹਿਸ਼ਤਗਰਦੀ ਵਿਰੋਧੀ ਦਸਤੇ ਦੀ ਇਹ ਚਾਰਜਸ਼ੀਟ ਅਤੇ ਇਸ ਵਿਚ ਬਿਆਨ ਕੀਤੀ ਗਈ ਕਹਾਣੀ ਕੋਰੇ ਝੂਠ ਤੋਂ ਬਿਨਾ ਹੋਰ ਕੁੱਝ ਨਹੀਂ ਹੈ (ਸਫਾ 19)। ਉਹ ਇਸ ਚਿੱਠੇ ਝੂਠ ਬਾਰੇ ਦੱਸਦਿਆਂ ਕਈ ਸਵਾਲ ਕਰਦੇ ਹਨ, ਮਿਸਾਲ ਵਜੋਂ ਇਹ ਕਿ ਪੁਲਿਸ ਕਿਸੇ ਇਕ ਵੀ ਪਾਕਿਸਤਾਨੀ ਨੂੰ ਜਿਉਂਦਾ ਕਿਉਂ ਨਹੀਂ ਫੜ ਸਕੀ? ਚਾਰਜਸ਼ੀਟ ਵਿਚ 12 ਪਾਕਿਸਤਾਨੀਆਂ ਦੇ ਨਾਮ ਦਿੱਤੇ ਗਏ ਹਨ, ਜੋ ਦੋ ਮਹੀਨਿਆਂ ਤਕ ਮੁਲਜ਼ਮਾਂ ਦੇ ਨਾਲ ਰਹੇ ਅਤੇ ਬੰਬ ਧਮਾਕੇ ਕਰਕੇ ਚਲੇ ਗਏ ਪਰ ਹੈਰਾਨੀ ਇਹ ਕਿ ਪੁਲਿਸ ਕਿਸੇ ਨੂੰ ਵੀ ਫੜ ਨਾ ਸਕੀ! ਸ਼ੇਖ ਨੇ ਕਿਤਾਬ ਵਿਚ ਇਹ ਜ਼ਿਕਰ ਵੀ ਕੀਤਾ ਹੈ ਕਿ ਕਿਵੇਂ ਇਨ੍ਹਾਂ ਸਾਰੇ 13 (ਉਹਦੇ ਸਣੇ) ਮੁਲਜ਼ਮਾਂ ਨੇ ਅਦਾਲਤ ਨੂੰ ਜ਼ਬਾਨੀ ਅਤੇ ਲਿਖਤੀ ਤੌਰ 'ਤੇ ਇਹ ਵੀ ਲਿਖ ਕੇ ਦਿੱਤਾ ਕਿ ਅਸੀਂ ਸਭ ਬੇਕਸੂਰ ਹਾਂ ਅਤੇ ਇਸ ਕੇਸ ਵਿਚ ਧੱਕੇ ਨਾਲ ਫਸਾਏ ਗਏ ਹਾਂ।



ਅਬਦੁਲ ਵਾਹਿਦ ਸ਼ੇਖ ਆਪਣੀ ਕਿਤਾਬ 'ਬੇਗੁਨਾਹ ਕੈਦੀ' ਨਾਲ।

ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਅਕਸਰ ਮੁਲਜ਼ਮਾਂ ਨੇ ਆਪਣੀਆਂ ਫੋਨ ਕਾਲਾਂ ਦੀ ਸਾਰੀ ਸੂਚੀ ਅਤੇ ਆਪਣੇ ਥਾਂ-ਪਤੇ ਅਦਾਲਤ ਵਿਚ ਪੇਸ਼ ਕਰਕੇ ਆਪਣੀ ਬੇਗੁਨਾਹੀ ਸਾਬਤ ਕੀਤੀ ਅਤੇ ਇਹ ਦੱਸਿਆ ਕਿ ਉਹ ਤਾਂ ਉਸ ਵੇਲੇ ਮੁੰਬਈ ਵਿਚ ਸਨ ਹੀ ਨਹੀਂ ਸਗੋਂ ਹੋਰ ਸ਼ਹਿਰਾਂ ਵਿਚ ਸਨ। ਸਵਾਲ ਇਹ ਹੈ ਕਿ ਉਨ੍ਹਾਂ ਵਲੋਂ ਪੇਸ਼ ਕੀਤੇ ਗਏ ਕਾਲਾਂ ਦੇ ਸਾਰੇ ਰਿਕਾਰਡ ਅਤੇ ਥਾਂ-ਪਤੇ 'ਤੇ ਇਤਬਾਰ ਕਿਉਂ ਨਹੀਂ ਕੀਤਾ ਗਿਆ?

ਉਨ੍ਹਾਂ ਇਕ ਸਵਾਲ ਇਹ ਵੀ ਉਠਾਇਆ ਹੈ ਕਿ ਮੁਲਜ਼ਮਾਂ ਦੇ ਮੋਬਾਈਲਾਂ ਵਿਚੋਂ ਕਾਲ ਰਿਕਾਰਡਾਂ ਦਾ ਸਾਰਾ ਡਾਟਾ ਕਿਉਂ ਗਾਇਬ ਕੀਤਾ ਗਿਆ? ਅਜਿਹੇ ਹੀ ਬਹੁਤ ਸਾਰੇ ਸਵਾਲਾਂ ਦੇ ਨਾਲ ਉਨ੍ਹਾਂ ਨੇ ਝੂਠੀਆਂ ਗਵਾਹੀਆਂ ਰਚਣ ਅਤੇ ਪੁਲਿਸ ਰਾਹੀਂ ਝੂਠੇ ਸਬੂਤਾਂ ਨੂੰ ਜਮ੍ਹਾਂ ਕਰਨ ਦੇ ਢੰਗ-ਤਰੀਕਿਆਂ 'ਤੇ ਵੀ ਚਾਨਣਾ ਪਾਇਆ ਹੈ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਦਹਿਸ਼ਤਗਰਦੀ ਵਿਰੋਧੀ ਦਸਤੇ ਨੇ ਉਨ੍ਹਾਂ ਗਵਾਹਾਂ ਨੂੰ ਅਦਾਲਤ ਵਿਚ ਗਵਾਹੀ ਲਈ ਬੁਲਾਇਆ ਹੀ ਨਹੀਂ, ਜਿਨ੍ਹਾਂ ਦੀ ਗਵਾਹੀ ਨਾਲ ਉਨ੍ਹਾਂ ਦੀ ਪੋਲ ਖੁੱਲ੍ਹ ਸਕਦੀ ਸੀ! ਸ਼ੇਖ ਇਹ ਵੀ ਕਹਿੰਦਾ ਹੈ ਕਿ ਪੁਲਿਸ ਅੱਜ ਤੱਕ ਅਦਾਲਤ ਵਿਚ ਇਹ ਸਾਬਤ ਨਹੀਂ ਕਰ ਸਕੀ ਕਿ ਫੜੇ ਮੁਲਜ਼ਮ ਰੋਕ ਲੱਗਣ ਤੋਂ ਪਹਿਲਾਂ ਤੋਂ ਹੀ 'ਸਿਮੀ' ਦੇ ਮੈਂਬਰ ਸਨ। ਇਸ ਪਾਠ ਵਿਚ ਮੁਲਜ਼ਮਾਂ 'ਤੇ ਤਸੱਦਦ, ਦਬਾਅ, ਜ਼ੋਰ-ਜਬਰ ਤੇ ਧਮਕੀਆਂ ਦੇਣ ਦਾ ਵੀ ਜ਼ਿਕਰ ਹੈ ਅਤੇ ਉਨ੍ਹਾਂ ਹਲਫਨਾਮਿਆਂ ਤੇ ਆਰ. ਟੀ. ਆਈ. ਦਾ ਵੀ, ਜੋ ਮੁਲਜ਼ਮਾਂ ਨੇ ਦਿੱਤੀਆਂ ਹਨ, ਜਿਨ੍ਹਾਂ ਰਾਹੀਂ ਪੁਲਿਸ ਦਾ ਅਸਲ ਚਿਹਰਾ ਸਾਹਮਣੇ ਆ ਜਾਂਦਾ ਹੈ। ਦੂਜੇ ਪਾਠ ਦਾ ਸਿਰਲੇਖ 'ਇਕਬਾਲੀਆ

ਬਿਆਨ ਦੀ ਹਕੀਕਤ' ਹੈ। ਅਬਦੁਲ ਵਾਹਿਦ ਸ਼ੇਖ ਦਾ ਦਾਅਵਾ ਹੈ ਕਿ ਇਕਬਾਲੀਆ ਬਿਆਨ ਤਿਆਰ ਕੀਤੇ ਜਾਂਦੇ ਹਨ। ਉਹ ਲਿਖਦੇ ਹਨ, ਡੀ. ਐਸ. ਪੀ. ਨੇ ਕੁਝ ਹੱਥੀਂ ਲਿਖੇ ਹੋਏ, ਕੁਝ ਟਾਈਪ ਕੀਤੇ ਹੋਏ ਕਾਗਜ਼ ਮੁਲਜ਼ਮਾਂ ਸਾਹਮਣੇ ਵਧਾਏ ਅਤੇ ਦਸਤਖਤ ਕਰਨ ਲਈ ਕਿਹਾ। ਕਿਸੇ ਮੁਲਜ਼ਮ ਨੇ ਕਿਹਾ ਕਿ ਪਹਿਲਾਂ ਮੈਨੂੰ ਪੜ੍ਹਨ ਲਈ ਦਿੱਤਾ ਜਾਵੇ ਤਾਂ ਡੀ. ਐਸ. ਪੀ. ਨੇ ਮਨ੍ਹਾਂ ਕਰ ਦਿੱਤਾ ਅਤੇ ਦਹਿਸ਼ਤਗਰਦੀ ਵਿਰੋਧੀ ਦਸਤੇ ਵਾਲਿਆਂ ਨੂੰ ਇਸ਼ਾਰਾ ਕਰਕੇ ਕਹਿਣ ਲੱਗਾ ਕਿ ਲੱਗਦਾ ਹੈ, ਤੁਸੀਂ ਲੋਕਾਂ ਨੇ ਇਸ ਨੂੰ ਪੂਰਾ ਗਰਮ (ਤਸੱਦਦ) ਨਹੀਂ ਕੀਤਾ।

ਉਸ ਮਗਰੋਂ ਮੁਲਜ਼ਮ ਨੇ ਫਿਰ ਇਤਰਾਜ਼ ਕੀਤਾ ਤਾਂ ਉਸ ਨੂੰ ਬਲੈਕਮੇਲ ਕੀਤਾ ਗਿਆ ਕਿ ਤੇਰੇ ਭਰਾ ਤੇ ਘਰਵਾਲੀ ਨੂੰ ਚੁੱਕ ਲਿਆਏ ਹਾਂ, ਉਹ ਦੂਜੇ ਕਮਰੇ ਵਿਚ ਬੰਦ ਹਨ। ਜੇ ਤੂੰ ਦਸਤਖਤ ਨਾ ਕੀਤੇ ਤਾਂ ਤੇਰੇ ਘਰਵਾਲਿਆਂ ਨੂੰ ਬੰਬ ਧਮਾਕੇ ਦੇ ਕੇਸ ਵਿਚ ਫੜ ਲਵਾਂਗੇ। ਇਹ ਸਾਡੇ ਲਈ ਕੋਈ ਔਖਾ ਕੰਮ ਨਹੀਂ ਅਤੇ ਦੁਨੀਆਂ ਦੀ ਕੋਈ ਤਾਕਤ ਸਾਡਾ ਕੁਝ ਵਿਗਾੜ ਨਹੀਂ ਸਕਦੀ। ਇਸ ਪਾਠ ਵਿਚ ਵੇਲੇ ਦੇ ਦਹਿਸ਼ਤਗਰਦੀ ਵਿਰੋਧੀ ਸਰਬਰਾਹ ਪੀ. ਰਘੁਵੰਸ਼ੀ ਦੀਆਂ ਸਰਗਰਮੀਆਂ ਦਾ ਵੀ ਜ਼ਿਕਰ ਹੈ।

ਤੀਜੇ ਪਾਠ ਦਾ ਸਿਰਲੇਖ ਹੈ, 'ਨਾਨ-ਫਿਕਸ਼ਨ' (ਹਕੀਕੀ)। ਇਸ ਵਿਚ 11 ਜੁਲਾਈ ਦੇ ਮੁਲਜ਼ਮਾਂ ਦੇ ਉਹ ਹਲਫਨਾਮੇ ਅਤੇ ਬਿਆਨ ਪੇਸ਼ ਕੀਤੇ ਗਏ ਹਨ, ਜਿਨ੍ਹਾਂ ਵਿਚ ਉਨ੍ਹਾਂ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ ਅਤੇ ਪੁਲਿਸ 'ਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦਾ ਦੋਸ਼ ਲਾਇਆ ਹੈ। ਅਦਾਲਤ ਵਿਚ ਪੇਸ਼ ਕੀਤੇ ਗਏ ਇਨ੍ਹਾਂ ਹਲਫਨਾਮਿਆਂ ਦੀ ਪੜਤਾਲ ਰੌਂਗਟੇ ਖੜ੍ਹੇ ਕਰ ਦਿੰਦੀ ਹੈ।

ਇਕ ਮਿਸਾਲ ਦੇਖੋ: ਕਮਾਲ ਅਹਿਮਦ ਮੁਹੰਮਦ ਵਕੀਲ ਅੰਸਾਰੀ ਨੂੰ ਅਦਾਲਤ ਨੇ ਗੁਨਾਹਗਾਰ ਕਰਾਰ ਦਿੱਤਾ ਹੈ। ਅਦਾਲਤ ਵਿਚ ਉਸ ਦਾ 17 ਜੁਲਾਈ 2012 ਨੂੰ ਪੇਸ਼ ਕੀਤਾ ਹਲਫਨਾਮਾ ਹੈਰਾਨ ਕਰਨ ਵਾਲਾ ਹੈ। ਇਕ ਜਗ੍ਹਾ ਲਿਖਦੇ ਹਨ, "ਮੈਨੂੰ ਦਹਿਸ਼ਤਗਰਦੀ ਵਿਰੋਧੀ ਦਸਤੇ ਵਾਲਿਆਂ ਨੇ ਤੀਜਾ ਦਰਜਾ ਤਸੱਦਦ ਕਰਨ ਮਗਰੋਂ ਲਾਲਚ ਦੇਣਾ ਸ਼ੁਰੂ ਕੀਤਾ ਕਿ ਤੂੰ ਇਸ ਝੂਠੀ ਕਹਾਣੀ ਲਈ ਹਾਮੀ ਭਰ ਦੇ, ਅਸੀਂ ਤੈਨੂੰ ਵਧੂ ਪੈਸੇ ਦੇਵਾਂਗੇ। ਤੈਨੂੰ ਅਸੀਂ ਚਾਰ ਲੱਖ ਰੁਪਿਆਂ ਦੇਵਾਂਗੇ, ਤੂੰ ਸਰਕਾਰੀ ਗਵਾਹ ਬਣ ਜਾ। ਮੈਂ ਉਨ੍ਹਾਂ ਨੂੰ ਮਨ੍ਹਾਂ ਕੀਤਾ ਤਾਂ ਉਨ੍ਹਾਂ ਮੇਰੇ ਸਾਥੀ ਮੁਲਜ਼ਮਾਂ ਨੂੰ ਰੁਪਏ ਅਤੇ ਫਲੈਟਾਂ ਦਾ ਲਾਲਚ ਦਿੱਤਾ ਅਤੇ ਮੁਖੀ ਪੀ. ਰਘੁਵੰਸ਼ੀ ਨੇ ਡਰਾਉਣਾ ਸ਼ੁਰੂ ਕੀਤਾ ਕਿ 'ਅਸੀਂ ਤੁਹਾਡੇ ਘਰਵਾਲਿਆਂ ਨੂੰ ਵੀ ਫਸਾਵਾਂਗੇ।' (ਸਫਾ 126)

ਅਬਦੁਲ ਵਾਹਿਦ ਸ਼ੇਖ ਇਕ ਮੁਲਜ਼ਮ ਡਾਕਟਰ ਤਨਵੀਰ ਅੰਸਾਰੀ ਦਾ ਬਿਆਨ ਲਿਖਦੇ ਹਨ, 21 ਨਵੰਬਰ 2006 ਨੂੰ ਜੇਲ੍ਹ ਅਫਸਰ ਗੋਵਿੰਦ ਪਾਟਿਲ ਮੈਨੂੰ ਆਂਡਾ ਬੈਰਕ ਵਿਚੋਂ ਕੱਢ ਕੇ ਜੇਲ੍ਹ ਸੁਪਰਡੈਂਟ ਮੈਡਮ ਸਵਾਤੀ ਸਾਠੇ ਦੇ ਦਫਤਰ ਲੈ ਗਿਆ। ਬੋੜ੍ਹੇ ਚਿਹ ਮਗਰੋਂ ਰਘੁਵੰਸ਼ੀ ਉਥੇ ਆਇਆ। ਮੈਨੂੰ ਜ਼ਬਰਦਸਤੀ ਉਸ ਦੇ ਸਾਹਮਣੇ ਬਿਠਾਇਆ ਗਿਆ। ਰਘੁਵੰਸ਼ੀ ਗੁੱਸੇ ਵਿਚ ਸੀ, ਕਿਉਂਕਿ ਮੈਂ ਉਸ ਦੇ ਦੱਸੇ ਹੋਏ ਤਰੀਕੇ 'ਤੇ ਨਾ ਚੱਲ ਕੇ ਇਕਬਾਲੀਆ ਬਿਆਨ ਦੇਣ ਤੋਂ ਨਾਂਹ ਕਰ ਦਿੱਤੀ ਸੀ। ਉਹ ਮੈਨੂੰ ਸਰਕਾਰੀ ਗਵਾਹ ਬਣਾ ਕੇ ਜੇਲ੍ਹ ਵਿਚੋਂ ਨਿਕਲ ਜਾਣ ਦੀਆਂ ਸਲਾਹਾਂ ਦਿੰਦਾ ਰਿਹਾ। ਉਸ ਨੇ ਮੈਨੂੰ ਅਤੇ ਮੇਰੇ ਘਰ ਵਾਲਿਆਂ ਨੂੰ ਗਾਲ੍ਹਾਂ ਕੱਢੀਆਂ। "ਸੋਚ ਲੈ, ਆਪਣੀ ਕਿਸਮਤ ਦਾ ਫੈਸਲਾ ਆਪ ਕਰ ਲੈ!" ਇਹ ਕਹਿ ਕੇ ਉਹ ਚਲਿਆ ਗਿਆ। (ਸਫਾ 145)

ਇਹਤਿਸ਼ਾਮ ਕੁਤਬਉਦੀਨ ਸਿੰਦੀਕੀ ਦੇ ਬਿਆਨ ਵਿਚ ਡੀ. ਜੀ. ਵਣਜਾਰਾ ਦਾ ਵੀ ਜ਼ਿਕਰ ਹੈ। ਦੇਖੋ, ਇਕ ਅਫਸਰ ਨੇ ਮੈਥੋਂ ਪੁੱਛਗਿੱਛ ਕੀਤੀ

ਅਤੇ ਕਿਹਾ ਕਿ ਅਸੀਂ ਜਿਸ ਮੁਸਲਮਾਨ ਨੂੰ ਫੜਦੇ ਹਾਂ, ਉਸ ਨੂੰ ਗੋਲੀ ਨਾਲ ਉਡਾ ਦਿੰਦੇ ਹਾਂ। ਮਈ 2007 ਵਿਚ ਇਸ ਅਫਸਰ ਦਾ ਫੋਟੋ ਮੈਂ ਅਖਬਾਰ ਵਿਚ ਦੇਖਿਆ ਤਾਂ ਪਤਾ ਲੱਗਿਆ ਕਿ ਇਹ ਅਫਸਰ ਗੁਜਰਾਤ ਦਹਿਸ਼ਤਗਰਦੀ ਵਿਰੋਧੀ ਦਸਤੇ ਦਾ ਮੁਖੀ ਡੀ. ਜੀ. ਵਣਜਾਰਾ ਹੈ, ਜੋ ਸੁਹਰਾਬੁਦੀਨ ਫਰਜ਼ੀ ਮੁਕਾਬਲੇ ਵਿਚ ਫੜਿਆ ਗਿਆ ਸੀ। (ਸਫਾ 166)

ਸਵਾਲ ਇਹੀ ਹੈ ਕਿ ਵਣਜਾਰਾ ਭੁਵੀ ਵਾਤਾ ਹਵਾਲਾਤ ਵਿਚ ਕੀ ਕਰ ਰਿਹਾ ਸੀ! ਇਸ ਪਾਠ ਵਿਚ ਸਹਾਇਕ ਪੁਲਿਸ ਕਮਿਸ਼ਨਰ ਵਿਨੋਦ ਭੱਟ ਦੀ ਸਨਸਨੀਖੇਜ਼ ਖੁਦਕੁਸ਼ੀ ਦਾ ਵੀ ਜ਼ਿਕਰ ਹੈ। ਕਿਤਾਬ ਵਿਚ ਦਰਜ ਵਿਨੋਦ ਭੱਟ ਦੀ ਖੁਦਕੁਸ਼ੀ ਦੇ ਸਿਰਲੇਖ ਵਾਲੀ ਤਹਿਰੀਰ ਦੇਖੋ, ਵਿਨੋਦ ਭੱਟ ਨੇ ਇਹਤਿਸ਼ਾਮ ਨਾਲ ਗੱਲਬਾਤ ਕੀਤੀ। ਅਗਸਤ 2006 ਦੇ ਆਖਰੀ ਹਫਤੇ ਵਿਚ ਮੈਨੂੰ ਭੁਵੀ ਵਾਤਾ



'ਬੇਗੁਨਾਹ ਕੈਦੀ' ਦੇ ਹਿੰਦੀ ਅਨੁਵਾਦ ਦਾ ਮੁਖੜਾ

ਦਹਿਸ਼ਤਗਰਦੀ ਵਿਰੋਧੀ ਦਸਤੇ ਦੀ ਹਵਾਲਾਤ ਦੀ ਦੂਜੀ ਮੰਜਲ 'ਤੇ ਸਹਾਇਕ ਪੁਲਿਸ ਕਮਿਸ਼ਨਰ ਵਿਨੋਦ ਭੱਟ ਸਾਹਮਣੇ ਲਿਆਂਦਾ ਗਿਆ। ਜੋ ਗੱਲਬਾਤ ਹੋਈ, ਉਹ ਇਸ ਤਰ੍ਹਾਂ ਹੈ:

ਵਿਨੋਦ ਭੱਟ: ਮੈਂ ਇਸ ਕੇਸ ਦੇ ਸਾਰੇ ਕਾਗਜ਼ਾਂ ਦਾ ਅਧਿਐਨ ਕਰਕੇ ਲੱਭਿਆ ਹੈ ਕਿ ਤੂੰ ਅਤੇ ਹੋਰ ਫੜੇ ਗਏ ਮੁਲਜ਼ਮ 11 ਜੁਲਾਈ ਦੇ ਬੰਬ ਧਮਾਕੇ ਵਿਚ ਸ਼ਾਮਲ ਨਹੀਂ।

ਇਹਤਿਸ਼ਾਮ: ਸਰ! ਅਸੀਂ ਵਾਰ-ਵਾਰ ਇਹੀ ਕਿਹਾ ਹੈ ਕਿ ਅਸੀਂ ਬੇਕਸੂਰ ਹਾਂ। ਫਿਰ ਸਾਨੂੰ ਇਸ ਕੇਸ ਵਿਚ ਕਿਉਂ ਫੜਿਆ ਗਿਆ ਹੈ?

ਭੱਟ: ਅਸਲ ਦੋਸ਼ੀ ਨਹੀਂ ਮਿਲੇ, ਇਸ ਲਈ। ਇਹਤਿਸ਼ਾਮ: ਇਹ ਸਭ ਕਿਸ ਦੇ ਇਸ਼ਾਰੇ 'ਤੇ ਹੋ ਰਿਹਾ ਹੈ?

ਭੱਟ: ਪੁਲਿਸ ਕਮਿਸ਼ਨਰ ਏ. ਐਨ. ਰਾਏ ਅਤੇ ਦਹਿਸ਼ਤਗਰਦੀ ਵਿਰੋਧੀ ਦਸਤੇ ਦਾ ਮੁਖੀ ਪੀ. ਰਘੁਵੰਸ਼ੀ ਮੇਰੇ 'ਤੇ ਸਖਤ ਦਬਾਅ ਪਾ ਰਹੇ ਹਨ ਕਿ ਤੁਹਾਡੇ ਖਿਲਾਫ ਬੰਬ ਧਮਾਕੇ ਦੇ ਕੇਸ ਦੀ ਝੂਠੀ ਚਾਰਜਸ਼ੀਟ ਤਿਆਰ ਕਰਕੇ ਅਦਾਲਤ ਵਿਚ ਦਾਖਲ ਕਰਾਂ।

ਇਹਤਿਸ਼ਾਮ: ਕੀ ਤੁਸੀਂ ਅਜਿਹਾ ਕਰੋਗੇ?

ਭੱਟ: ਨਹੀਂ, ਭਾਵੇਂ ਉਹ ਮੇਰੀ ਘਰਵਾਲੀ ਨੂੰ ਕਿਸੇ ਕੇਸ ਵਿਚ ਫਸਾਉਣ ਦੀ ਗੱਲ ਕਰ ਰਹੇ ਹਨ, ਤਾਂ ਵੀ ਨਹੀਂ।

ਇਹਤਿਸ਼ਾਮ: ਫਿਰ ਅਸੀਂ ਛੁੱਟ ਜਾਵਾਂਗੇ? ਭੱਟ: ਰੱਬ 'ਤੇ ਭਰੋਸਾ ਰੱਖ। ਮੈਂ ਮਰ

ਜਾਵਾਂਗਾ, ਪਰ ਬੇਗੁਨਾਹਾਂ ਨੂੰ ਇਸ ਕੇਸ ਵਿਚ ਨਹੀਂ ਫਸਾਵਾਂਗਾ।

ਇਸ ਪੂਰੇ ਵਾਕੇ ਤੋਂ ਕੁਝ ਕੁ ਦਿਨਾਂ ਬਾਅਦ ਹੀ ਵਿਨੋਦ ਭੱਟ ਨੇ ਖੁਦਕੁਸ਼ੀ ਕਰ ਲਈ।

ਚੌਥਾ ਪਾਠ ਪੁਲਿਸ ਤਸੱਦਦ ਦੇ ਨਾਮ 'ਤੇ ਹੈ। ਇਸ ਵਿਚ ਚੌਕੀ ਦੇ ਪਟੇ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਹੈ ਕਿ ਸਰੀਰਕ ਤਸੱਦਦ ਲਈ ਪੁਲਿਸ ਸਭ ਤੋਂ ਵੱਧ ਚੌਕੀ ਦੇ ਪਟੇ ਦੀ ਵਰਤੋਂ ਕਰਦੀ ਹੈ। ਅਸੀਂ ਦਹਿਸ਼ਤਗਰਦੀ ਵਿਰੋਧੀ ਦਸਤੇ ਦੇ ਪੁਲਿਸ ਸਟੇਸ਼ਨ ਵਿਚ ਜਿੰਨੇ ਪਟੇ ਦੇਖੇ, ਉਨ੍ਹਾਂ 'ਤੇ ਹਿੰਦੀ ਵਿਚ ਇਹ ਜੁਮਲੇ ਲਿਖੇ ਹੋਏ ਸਨ: 1. ਸੱਚ ਬੋਲ ਪਟਾ 2. ਮੇਰੀ ਆਵਾਜ਼ ਸੁਣੋ 3. ਅੰਨ੍ਹਾ ਕਾਨੂੰਨ 4. ਇਥੇ ਪੱਥਰ ਵੀ ਬੋਲਦਾ ਹੈ 5. ਬੋਲਣ ਵਾਲਾ ਪਟਾ (ਸਫਾ 367)। ਇਕ ਸੋ ਅੱਸੀ ਡਿਗਰੀ ਤਸੱਦਦ, ਨੰਗਾ ਕਰਨਾ, ਖਾਸ ਅੰਗਾਂ 'ਤੇ ਬਿਜਲੀ ਦੇ ਝਟਕੇ ਦੇਣੇ, ਗੁਪਤ ਅੰਗਾਂ 'ਤੇ ਤਸੱਦਦ, ਅੰਗ ਤੇ ਪਾਣੀ ਨਾਲ ਤਸੱਦਦ, ਵਾਲਾਂ ਦਾ ਤਸੱਦਦ, ਠੰਢ ਦਾ ਤਸੱਦਦ, ਨੀਂਦ ਤੋਂ ਵਿਰਵਾ ਕਰਨਾ, ਇਕੱਲਿਆਂ ਬੰਦ ਕਰ ਦੇਣਾ, ਕਤਲ ਕਰਨ ਦਾ ਨਾਟਕ ਕਰਨਾ, ਅੰਗਾਂ 'ਤੇ ਵਰ੍ਹਦੀ ਕੂਟਾਈ, ਗਾਲ੍ਹਾਂ ਆਦਿ ਤਸੱਦਦ ਦੇ ਉਹ ਵੱਖ-ਵੱਖ ਢੰਗ ਹਨ, ਜਿਨ੍ਹਾਂ 'ਤੇ ਕਿਤਾਬ ਵਿਚ ਤਫਸੀਲ ਨਾਲ ਦੱਸਿਆ ਗਿਆ ਹੈ (ਸਫਾ 367 ਤੋਂ 374 ਤੱਕ)। ਝੂਠ ਫੜਨ ਦਾ ਟੈਸਟ ਅਤੇ ਨਾਰਕੋ ਟੈਸਟ ਦੇ ਹੱਕ ਵੀ ਉਜਾਗਰ ਕੀਤੇ ਗਏ ਹਨ।

ਪੰਜਵਾਂ ਪਾਠ 'ਗੁਪਤ ਜਥੇਬੰਦੀ ਇੰਡੀਅਨ ਮੁਜਾਹਿਦੀਨ' ਦੇ ਨਾਮ 'ਤੇ ਹੈ। ਅਬਦੁਲ ਵਾਹਿਦ ਸ਼ੇਖ ਨੇ ਥਾਂ-ਥਾਂ ਅਦਾਲਤ ਦੇ ਰਵੱਈਏ 'ਤੇ ਵੀ ਸਵਾਲ ਉਠਾਇਆ ਹੈ। ਇਕ ਜਗ੍ਹਾ ਉਹ ਲਿਖਦਾ ਹੈ ਕਿ ਅਦਾਲਤ ਵਿਚ ਉੱਜੜੇ ਵਾਲ ਦੀ ਵੀ ਖੱਲ ਲਾਹੀ ਜਾਂਦੀ ਹੈ ਅਤੇ ਹਰ ਦਸਤਾਵੇਜ਼ ਨੂੰ ਬਾਰੀਕੀ ਨਾਲ ਜਾਂਚ-ਪਰਖ ਕੇ ਕਬੂਲਿਆ ਜਾਂਦਾ ਹੈ, ਫਿਰ ਸਾਇਕ ਦੇ ਨਾਮ ਦੇ ਹਲਫੀਆ ਬਿਆਨ ਨੂੰ ਉਸ ਦੇ ਦਸਤਖਤਾਂ ਬਗੈਰ ਹੀ ਅਦਾਲਤ ਨੇ ਕਿਵੇਂ ਕਬੂਲ ਕਰ ਲਿਆ? ਅਦਾਲਤ ਨੇ ਸਾਇਕ ਨੂੰ ਅਦਾਲਤ ਵਿਚ ਬੁਲਾ ਕੇ ਇਹ ਜਾਣਨ ਦੀ ਵੀ ਕੋਸ਼ਿਸ਼ ਕਿਉਂ ਨਹੀਂ ਕੀਤੀ ਕਿ ਇਹ ਬਿਆਨ ਉਸੇ ਦਾ ਹੀ ਹੈ? ਤੇ ਤੂੰ ਇਸ ਬਿਆਨ 'ਤੇ ਦਸਤਖਤ ਕਿਉਂ ਨਹੀਂ ਕੀਤੇ? (ਸਫਾ 400)

ਛੇਵਾਂ ਪਾਠ 'ਪੁਲਿਸ ਰਾਜ' ਬੇਹੱਦ ਅਹਿਮ ਪਾਠ ਹੈ। ਇਸ ਪਾਠ ਵਿਚ ਜਰਮਨ ਬੇਕਰੀ ਬੰਬ ਧਮਾਕੇ ਤੋਂ ਲੈ ਕੇ ਪੱਤਰਕਾਰ ਆਸ਼ੀਸ਼ ਖੇਤਾਨ ਦੇ ਸਟਿੰਗ ਅਪ੍ਰੋਸ਼ਨ, ਮਾਲੇਗਾਓ ਬੰਬ ਧਮਾਕੇ 2006, ਔਰੰਗਾਬਾਦ ਅਸਲਾ ਜ਼ਬਤੀ ਮਾਮਲੇ, ਔਰੰਗਾਬਾਦ ਵਿਚ ਸਾਬਕਾ ਫੌਜੀ ਦੇ ਘਰੋਂ ਹਥਿਆਰਾਂ ਦੀ ਬਰਾਮਦਗੀ ਅਤੇ ਅਕਸ਼ਰਧਾਮ ਮੰਦਰ ਹਮਲੇ ਤੱਕ, ਇਨ੍ਹਾਂ ਸਭ ਸਿਰਲੇਖਾਂ ਤਹਿਤ ਲੇਖਕ ਨੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਮੁਲਕ ਪੁਲਿਸ ਰਾਜ ਵਿਚ ਤਬਦੀਲ ਹੋ ਰਿਹਾ ਹੈ।

ਉਹ ਲਿਖਦਾ ਹੈ ਕਿ ਪੁਲਿਸ ਹਿਰਾਸਤ ਅਤੇ ਗੈਰ-ਕਾਨੂੰਨੀ ਹਿਰਾਸਤ ਦੌਰਾਨ ਕਈ ਪੁਲਿਸ ਅਫਸਰਾਂ ਨੇ ਸਾਨੂੰ ਵਾਰ-ਵਾਰ ਕਿਹਾ ਕਿ ਮੁਸਲਮਾਨ ਮੁਲਕ ਦੇ ਗੱਦਾਰ ਹਨ, ਪਾਕਿਸਤਾਨ ਪੱਖੀ ਹਨ, ਦਹਿਸ਼ਤਗਰਦੀ ਨੂੰ ਜਨਮ ਦਿੰਦੇ ਹਨ ਅਤੇ ਮੁਲਕ 'ਤੇ ਬੋਝ ਹਨ। ਇੰਸਪੈਕਟਰ ਖਾਨਵਲਕਰ, ਵਰਪੇ ਅਤੇ ਧਾਮਨਕਰ ਅਕਸਰ ਸਾਨੂੰ ਕਹਿੰਦੇ ਸਨ ਕਿ ਸਾਡੇ ਕੋਲ ਐਨੀਆਂ ਤਾਕਤਾਂ ਹਨ ਕਿ ਅਸੀਂ ਕਿਸੇ ਵੀ ਮੁਸਲਮਾਨ ਨੂੰ ਕਿਸੇ ਵੀ ਵੇਲੇ ਝੂਠੇ ਮੁਕਾਬਲੇ ਵਿਚ ਮਾਰ ਸਕਦੇ ਹਾਂ, ਬੰਬ ਧਮਾਕੇ ਵਿਚ ਫੜ ਕੇ ਫਾਂਸੀ ਦਿਵਾ ਸਕਦੇ ਹਾਂ, ਜ਼ਿੰਦਗੀਆਂ ਤਬਾਹ ਕਰ ਸਕਦੇ ਹਾਂ ਅਤੇ ਸਾਡਾ ਕੋਈ ਵਾਲ ਵੀ ਵਿੰਗਾ ਨਹੀਂ ਕਰ ਸਕਦਾ। ਤੇ ਇਹੀ ਕੰਮ 11 ਜੁਲਾਈ ਦੇ ਕੇਸ ਵਿਚ ਹੋਇਆ ਹੈ।

ਇਹ ਕਿਤਾਬ ਉਨ੍ਹਾਂ ਮੁਸਲਮਾਨਾਂ ਦਾ ਮੁਕੱਦਮਾ ਲੋਕ ਕਚਹਿਰੀ ਵਿਚ ਪੇਸ਼ ਕਰਦੀ ਹੈ, ਜੋ ਦਹਿਸ਼ਤਗਰਦੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਪਰ ਜੋ ਖੁਦ ਨੂੰ ਬੇਗੁਨਾਹ ਕਰਾਰ ਦਿੰਦੇ ਹਨ ਅਤੇ ਤੱਥ ਵੀ ਉਨ੍ਹਾਂ ਦੀ ਬੇਗੁਨਾਹੀ ਦੀ ਤਸਦੀਕ ਕਰਦੇ ਹਨ। ਕਿਤਾਬ ਦਾ ਲੇਖਕ ਆਪਣੀ ਆਖਰੀ ਗੱਲ ਵਿਚ ਇਕ ਜਗ੍ਹਾ ਲਿਖਦਾ ਹੈ: ਮੁਲਕ ਦੀ ਮੌਜੂਦਾ ਸੂਰਤ-ਹਾਲ ਵਿਚ ਇਸ ਕਿਤਾਬ ਅੰਦਰਲੀਆਂ ਜ਼ਿਆਦਾਤਰ ਗੱਲਾਂ ਤੋਂ ਇਨਕਾਰੀ ਹੋਣਾ ਮੁਸ਼ਕਿਲ ਹੈ। ਅਸੀਂ ਬੱਸ ਇਹੀ ਚਾਹੁੰਦੇ ਹਾਂ ਕਿ ਝੂਠੇ ਕੇਸਾਂ ਵਿਚ ਫਸਾਏ ਜਾਣ ਕਰਕੇ ਅਸੀਂ ਜਿਸ ਪੀੜ ਵਿਚੋਂ ਲੰਘੇ ਹਾਂ, ਕੌਮ ਦਾ ਕੋਈ ਦੁਜਾ ਫਰਦ ਉਸ ਮੁਸ਼ਕਿਲ ਵਿਚੋਂ ਨਾ ਲੰਘੇ ਅਤੇ ਕੌਮ ਦੇ ਜਾਗਰੂਕ ਤੇ ਦਾਨੇ ਲੋਕ ਇਸ ਸਿਲਸਿਲੇ ਨੂੰ ਰੋਕਣ ਲਈ ਕੋਈ ਅਮਲੀ ਕਦਮ ਚੁੱਕਣ। ਇਸ ਤੋਂ ਪਹਿਲਾਂ ਕਿ ਬਹੁਤੀ ਦੇਰ ਹੋ ਜਾਵੇ, ਇਸ ਬਾਰੇ ਕੁਝ ਕਰੋ। (ਸਫਾ 459)

# ਔਰਤ-ਪ੍ਰਧਾਨ ਸਿਨੇਮਾ ਵੱਲ 'ਮਿੱਦੋ ਤਸੀਲਦਾਰਨੀ' ਦੇ ਵਧਦੇ ਕਦਮ

ਇੱਕ ਸਮਾਂ ਸੀ ਜਦੋਂ ਪੰਜਾਬੀ ਫਿਲਮਾਂ ਜੱਟਵਾਦੀ ਟਾਈਟਲਾਂ ਨਾਲ ਮਰਦ ਪ੍ਰਧਾਨ ਸਮਾਜ ਦੀ ਨੁਮਾਇੰਦਗੀ ਕਰਦੀਆਂ ਸਨ। ਅੱਜ ਦੇ ਸਿਨੇਮਾ ਨੇ ਬਹੁਤ ਤਰੱਕੀ ਕੀਤੀ ਹੈ ਤੇ ਸਮਾਜ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀਆਂ ਸੱਚੀਆਂ ਕਹਾਣੀਆਂ 'ਤੇ ਆਧਾਰਤ ਫਿਲਮਾਂ ਦਾ ਨਿਰਮਾਣ ਹੋਣ ਲੱਗਾ ਹੈ। ਮੌਜੂਦਾ ਸਿਨੇਮਾ ਨੇ ਜਿੱਥੇ ਦਰਸ਼ਕਾਂ ਨੂੰ ਪੁਰਾਤਨ ਵਿਆਹ ਕਲਚਰ ਨਾਲ ਜੋੜਿਆ ਹੈ, ਉਥੇ ਸਾਰਥਕ ਕਾਮੇਡੀ ਮਾਹੌਲ ਅਤੇ 'ਚੰਨੋ', 'ਲੱਗ ਲੈਚੀ' ਅਤੇ 'ਗੁੱਡੀਆਂ ਪਟੋਲੋ' ਵਰਗੀਆਂ ਨਾਰੀ ਚੇਤਨਾ ਦਾ ਛਿੱਟਾ



ਫਿਲਮ ਦੇ ਇਕ ਦ੍ਰਿਸ਼ 'ਚ ਕਰਮਜੀਤ ਅਨਮੋਲ ਤੇ ਕਵਿਤਾ ਕੌਸ਼ਿਕ

**ਸੁਰਜੀਤ ਜੱਸਲ**  
ਫੋਨ: 91-98146-07737

ਦਿੰਦੀਆਂ ਔਰਤ ਪ੍ਰਧਾਨ ਫਿਲਮਾਂ ਦਾ ਨਿਰਮਾਣ ਵੀ ਕੀਤਾ ਹੈ। ਹੁਣ ਇਸੇ ਲੜੀ ਦੀ ਇੱਕ ਹੋਰ ਫਿਲਮ 'ਮਿੱਦੋ ਤਸੀਲਦਾਰਨੀ' ਰਿਲੀਜ਼ ਹੋਣ ਜਾ ਰਹੀ ਹੈ, ਜੋ ਕਾਮੇਡੀ ਕਲਾਕਾਰ ਕਰਮਜੀਤ ਅਨਮੋਲ ਨੂੰ ਬਤੌਰ ਨਿਰਮਾਤਾ ਅਤੇ ਹੀਰੋ ਪੰਜਾਬੀ ਪਰਦੇ 'ਤੇ ਪੇਸ਼ ਕਰੇਗੀ। ਨਿਰਮਾਤਾ ਵਜੋਂ 'ਲਾਵਾਂ ਫੇਰੇ' ਤੋਂ ਬਾਅਦ ਇਹ ਕਰਮਜੀਤ ਦੀ ਦੂਜੀ ਫਿਲਮ ਹੈ, ਜਿਸ ਵਿਚ ਉਹ 'ਹਰਿਆਣਵੀ ਫੋਰੀ' ਅਦਾਕਾਰਾ ਕਵਿਤਾ ਕੌਸ਼ਿਕ ਨਾਲ ਨਜ਼ਰ ਆਵੇਗਾ।

ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰਾਜੀਵ ਸਿੰਗਲਾ ਪ੍ਰੋਡਕਸ਼ਨ ਦੇ ਬੈਨਰ ਹੇਠ ਇਸ ਫਿਲਮ ਦਾ ਨਿਰਮਾਣ ਨਿਰਮਾਤਾ ਕਰਮਜੀਤ ਅਨਮੋਲ ਤੇ ਰਾਜੀਵ ਸਿੰਗਲਾ ਨੇ ਕੀਤਾ ਹੈ। ਮੌਟੀ ਬੈਨੀਪਾਲ ਤੇ ਪਵਿੱਤਰ ਬੈਨੀਵਾਲ ਇਸ

ਫਿਲਮ ਦੇ ਸਹਿ ਨਿਰਮਾਤਾ ਹਨ। 'ਮਿੱਦੋ ਤਸੀਲਦਾਰਨੀ' ਬਾਰੇ ਕਰਮਜੀਤ ਅਨਮੋਲ ਨੇ ਦੱਸਿਆ ਕਿ ਫਿਲਮ ਪਿੰਡਾਂ ਦੇ ਕਲਚਰ, ਰਿਸ਼ਤੇ ਨਾਤਿਆਂ ਤੇ ਸਮਾਜ ਨਾਲ ਜੁੜੇ ਪਾਤਰਾਂ ਦੀ ਫਿਲਮ ਹੈ, ਜੋ ਅੱਜ ਵੀ ਸਾਡੇ ਮਨਾਂ ਦੇ ਕੋਨਿਆਂ 'ਚ ਵਸੇ ਹੋਏ ਹਨ। ਫਿਲਮ ਦਾ ਨਿਰਦੇਸ਼ਨ 'ਮਿੱਟੀ ਨਾ ਫਰੋਲ ਜੋਗੀਆ', 'ਰੁਪਿੰਦਰ ਗਾਂਧੀ 2' ਅਤੇ 'ਰਾੜਾ ਰਫਿਉਜ਼ੀ' ਫਿਲਮਾਂ ਨਾਲ ਚਰਚਾ ਵਿਚ ਆਏ ਲੇਖਕ ਤੇ ਨਿਰਦੇਸ਼ਕ ਅਵਤਾਰ ਸਿੰਘ ਨੇ ਕੀਤਾ ਹੈ। ਸਹਿ ਨਿਰਦੇਸ਼ਕ ਅਨਿਲ ਸ਼ਰਮਾ ਹੈ। ਮਿੱਦੋ ਤਸੀਲਦਾਰਨੀ ਇਲਾਕੇ ਦੀ ਇੱਕ

ਵੱਡੀ ਅਫਸਰ ਹੈ, ਜਿਸ ਦੀ ਨੇਤਲੇ ਪਿੰਡ ਦੇ 'ਤੇਜੇ ਛੜੇ' ਨਾਲ ਪੁਰਾਣੀ ਜਾਣ-ਪਛਾਣ ਹੈ। ਇਸੇ ਨਿੱਕੀ ਜਿਹੀ ਜਾਣ-ਪਛਾਣ ਨੂੰ ਤੇਜਾ ਛੜਾ ਪਿੰਡ ਵਾਲਿਆਂ ਕੋਲ ਆਪਣੀ ਟੌਹਰ ਬਣਾਉਣ ਲਈ ਵਧਾ ਚੜ੍ਹਾ ਕੇ ਦੱਸਦਾ ਹੈ, ਜਿਸ ਨਾਲ ਹਾਲਾਤ ਹੀ ਕੁਝ ਅਜਿਹੇ ਬਣਦੇ ਹਨ, ਜੋ ਦਰਸ਼ਕਾਂ ਨੂੰ ਹਸਾ ਹਸਾ ਕੇ ਦੁਹਰੇ ਕਰਨਗੇ। ਫਿਲਮ ਪਿੰਡਾਂ ਅਤੇ ਸ਼ਹਿਰਾਂ ਦੇ ਪੜ੍ਹੇ ਤੇ ਅਨਪੜ੍ਹ ਲੋਕਾਂ ਦੀ ਸੋਚ ਤੇ ਮਾਨਸਿਕਤਾ ਦੀ ਗੱਲ ਕਰਨ ਦੇ ਨਾਲ ਸਾਡੇ ਸਮਾਜਕ ਭਾਈਚਾਰੇ ਅਤੇ ਰਿਸ਼ਤੇ ਨਾਤਿਆਂ ਦੀ ਅਹਿਮੀਅਤ ਬਾਰੇ ਦੱਸੇਗੀ। ਫਿਲਮ ਦੇ ਟਰੇਲਰ ਮੁਤਾਬਕ ਸਰਦਾਰ

ਸੋਹੀ ਦਾ ਕਿਰਦਾਰ ਵੀ ਆਮ ਫਿਲਮਾਂ ਤੋਂ ਬਹੁਤ ਹਟਵਾਂ ਤੇ ਦਿਲਚਸਪ ਹੈ। ਮਿੱਦੋ ਤਸੀਲਦਾਰਨੀ ਦੇ ਕਿਰਦਾਰ ਵਿਚ ਕਵਿਤਾ ਕੌਸ਼ਿਕ ਖੂਬ ਜਚੀ ਹੈ। ਉਸ ਦਾ ਭਾਇਲਾਗ ਅੰਦਾਜ਼ ਦਰਸ਼ਕਾਂ ਨੂੰ ਜ਼ਰੂਰ ਪ੍ਰਭਾਵਿਤ ਕਰੇਗਾ। ਕਰਮਜੀਤ ਅਨਮੋਲ ਤੇ ਕਵਿਤਾ ਕੌਸ਼ਿਕ ਤੋਂ ਇਲਾਵਾ ਫਿਲਮ ਵਿਚ ਗਾਇਕ ਰਾਜਵੀਰ ਜਵੰਧਾ ਤੇ ਈਸ਼ਾ ਰਿਖੀ ਦੀ ਜੋੜੀ ਦੀ ਵੱਖਰੀ ਰੁਮਾਂਟਿਕ ਸਟੋਰੀ ਹੈ। ਰਾਜਵੀਰ ਜਵੰਧਾ ਦਾ ਕਿਰਦਾਰ ਕਾਫੀ ਪ੍ਰਭਾਵਸ਼ਾਲੀ ਹੈ, ਜੋ ਦਰਸ਼ਕਾਂ ਨੂੰ ਪਸੰਦ ਆਵੇਗਾ। ਪੰਜਾਬੀ ਗਾਇਕ ਹਰਭਜਨ ਸ਼ੌਰਾ ('ਤੇਰੀ ਯਾਦ ਚੰਦਰੀਏ' ਵਾਲਾ) ਵੀ ਇਸ ਫਿਲਮ 'ਚ ਅਹਿਮ ਕਿਰਦਾਰ 'ਚ ਨਜ਼ਰ ਆਵੇਗਾ। ਫਿਲਮ ਵਿਚ ਹਰਬੀ ਸੰਘਾ, ਪ੍ਰਕਾਸ਼ ਗਾਧੂ,

ਰੁਪਿੰਦਰ ਰੂਪੀ, ਮਲਕੀਤ ਰੌਣੀ, ਦਰਸ਼ਨ ਘਾਗੂ, ਮਿੱਟੂ ਜੱਟ, ਜਗਤਾਰ ਬੈਨੀਪਾਲ ਆਦਿ ਕਲਾਕਾਰਾਂ ਵੀ ਹਨ। ਫਿਲਮ ਦੇ ਗੀਤ ਵੀ ਬਹੁਤ ਚੁਕਵੇਂ ਤੇ ਮਨਾਂ 'ਚ ਵੱਸਣ ਵਾਲੇ ਹਨ। ਹੈਪੀ ਰਾਏਕੋਟੀ, ਕੁਲਦੀਪ ਕੰਡਿਆਰਾ, ਗੁਰਬਿੰਦਰ ਮਾਨ ਤੇ ਹਰਮਨਜੀਤ ਦੇ ਲਿਖੇ ਗੀਤ ਗਿੱਪੀ ਗਰੇਵਾਲ, ਨਿੱਜਾ, ਕਰਮਜੀਤ ਅਨਮੋਲ, ਮੰਨਤ ਨੂਰ, ਰਾਜਵੀਰ ਜਵੰਧਾ, ਗੁਰਲੇਜ਼ ਅਖਤਰ, ਸਿਕੰਦਰ ਸਲੀਮ ਤੇ ਸੰਦੀਪ ਬਿੰਦ ਨੇ ਗਾਏ ਹਨ। ਸਕਰੀਨ ਪਲੇਅ ਅਤੇ ਪਟਕਥਾ ਅਮਨ ਸਿੰਧੂ ਤੇ ਟਾਟਾ ਬੈਨੀਪਾਲ ਦੇ ਹਨ। ਕਹਾਣੀ ਅਵਤਾਰ ਸਿੰਘ ਦੀ ਹੈ। ਫਿਲਮ ਓਮ ਜੀ ਗਰੁਪ ਵਲੋਂ 28 ਜੂਨ ਨੂੰ ਰਿਲੀਜ਼ ਕੀਤੀ ਜਾਵੇਗੀ।



ਫਿਲਮ 'ਮਿੱਦੋ ਤਸੀਲਦਾਰਨੀ' ਦਾ ਇਕ ਹੋਰ ਦ੍ਰਿਸ਼

## ਪਰਵਾਸ ਤੇ ਪੰਜਾਬ ਦੇ ਰਿਸ਼ਤੇ ਨੂੰ ਪੇਸ਼ ਕਰਦੀ ਸ਼ਾਰਟ ਫਿਲਮ 'ਸਟਰੇਅ ਸਟਾਰ'

ਇਨ੍ਹਾਂ ਦਿਨੀਂ ਪੰਜਾਬ ਵਿਚ ਆਇਲੈਂਟਸ ਸੈਂਟਰਾਂ ਦੀ ਭਰਮਾਰ, ਪਰਵਾਸ, ਨਸ਼ਾਖੋਰੀ ਅਤੇ ਪੰਜਾਬ ਵਿੱਚੋਂ ਪਾਣੀ ਖਤਮ ਹੋ ਜਾਣ ਦੇ ਚਰਚੇ ਜ਼ੋਰਾਂ 'ਤੇ ਹਨ। ਇਨ੍ਹਾਂ ਮੁੱਦਿਆਂ ਬਾਰੇ ਡੇਢ ਕੁ ਸਾਲ ਪਹਿਲਾਂ ਨੌਜਵਾਨ ਫਿਲਮਸਾਜ਼ ਪਰਮਜੀਤ ਸਿੰਘ ਕੱਟੂ ਨੇ ਮੁੱਕ (Silent) ਸ਼ਾਰਟ ਫਿਲਮ 'ਸਟਰੇਅ ਸਟਾਰ' (Stray Star) ਬਣਾਈ ਸੀ। ਇਹ ਫਿਲਮ ਲਗਾਤਾਰ ਕੌਮਾਂਤਰੀ ਫਿਲਮ ਮੇਲਿਆਂ ਵਿਚ ਚੁਣੀ ਜਾ ਰਹੀ ਹੈ। ਇਹ ਫਿਲਮ ਜਾਗਰਣ ਫਿਲਮ ਫੈਸਟੀਵਲ 2018 (ਭਾਰਤ), ਜੇਮਜ਼ ਰਿਵਰ ਸ਼ਾਰਟ ਫਿਲਮਜ਼ 2018 (ਅਮਰੀਕਾ), ਮਿਸ਼ਨ ਸ਼ਾਰਟ ਫਿਲਮ ਫੈਸਟੀਵਲ 2018 (ਕੈਨੇਡਾ), ਲਿਫਟ ਆਫ ਫਿਲਮ ਸੈਸ਼ਨ 2019 (ਇੰਗਲੈਂਡ) ਸਮੇਤ ਹੁਣ ਤਕ ਵਿਸ਼ਵ ਦੇ ਨਾਮੀ 15 ਫਿਲਮ ਮੇਲਿਆਂ ਲਈ ਚੁਣੀ ਜਾ ਚੁਕੀ ਹੈ। ਇਹ ਐਸੀ ਫਿਲਮ ਹੈ, ਜੋ ਹੁਣ ਤਕ ਸਭ ਤੋਂ ਵੱਧ ਕੌਮਾਂਤਰੀ ਪੱਧਰ ਦੇ ਫਿਲਮ ਮੇਲਿਆਂ ਲਈ ਚੁਣੀ ਜਾ ਚੁਕੀ ਹੈ। ਫਿਲਮ ਦੀ

ਹੈ ਕਿ ਫਿਲਮ ਦ੍ਰਿਸ਼ ਦਾ ਮਾਧਿਅਮ ਹੈ, ਇਸ ਵਿਚ ਭਾਸ਼ਾ ਦੀ ਵਰਤੋਂ ਕਰਨ ਦੀ ਲੋੜ ਨਹੀਂ, ਦ੍ਰਿਸ਼ ਨੂੰ ਬੋਲਣਾ ਚਾਹੀਦਾ ਹੈ। ਦ੍ਰਿਸ਼ ਦੀ ਸਮਰੱਥਾ ਭਾਸ਼ਾ ਤੋਂ ਵੱਧ ਹੈ। ਦ੍ਰਿਸ਼ ਵਿਚ ਰੰਗ, ਅਕਾਰ, ਅਦਾਕਾਰੀ, ਚਿੰਨ੍ਹ-ਪ੍ਰਤੀਕ ਸਾਰਾ ਕੁਝ ਸ਼ਾਮਿਲ

**ਰੂਹੀ ਸੰਗਰੂਰ**  
ਫੋਨ: 91-99143-60547

ਹੁੰਦਾ ਹੈ। ਫਿਲਮ ਦਾ ਹਰ ਦ੍ਰਿਸ਼ ਇਕ ਪੇਂਟਿੰਗ ਵਾਂਗ ਹੈ। ਫਿਲਮ ਦਾ ਕੇਂਦਰੀ ਵਿਸ਼ਾ ਪਰਵਾਸ ਹੈ। ਪੰਜਾਬ ਤੋਂ ਪਰਵਾਸ ਦਾ ਬਹੁਤ ਗੂੜ੍ਹਾ ਨਾਤਾ ਹੈ ਤੇ ਇਸ ਵਿਸ਼ੇ ਦੇ ਜ਼ਰੀਏ ਫਿਲਮਸਾਜ਼ ਨੇ ਪੰਜਾਬ ਦੇ ਪ੍ਰਮੁੱਖ ਸਰੋਕਾਰ ਪੇਸ਼ ਕਰਨ ਦਾ ਯਤਨ ਕੀਤਾ ਹੈ। ਫਿਲਮ ਪਰਵਾਸ ਦੀਆਂ ਉਹ ਪਰਤਾਂ ਪੇਸ਼ ਕਰਦੀ ਹੈ, ਜੋ ਸਿੱਧੇ ਤੌਰ 'ਤੇ ਸਾਨੂੰ ਨਹੀਂ ਦਿਸਦੀਆਂ। ਕੱਟੂ ਅਨੁਸਾਰ ਇਹ ਪਰਵਾਸ ਮਨੁੱਖਾਂ

ਦੀ ਟੀਮ ਹੈ। ਲੇਖਕ ਤੇ ਨਿਰਦੇਸ਼ਕ ਪਰਮਜੀਤ ਸਿੰਘ ਕੱਟੂ ਜਿਥੇ ਪੰਜਾਬੀ ਸਾਹਿਤ ਦੀ ਪੀਐਚ.ਡੀ. ਹੈ, ਉਥੇ ਉਸ ਨੇ ਫਿਲਮ ਜਗਤ ਦੇ ਨਾਮੀ ਲੇਖਕ ਅਮਰੀਕ ਗਿੱਲ ਤੋਂ ਫਿਲਮ ਲਿਖਣ ਕਲਾ ਤੇ ਨਿਰਦੇਸ਼ਨ ਸਿਖਿਆ ਹੈ ਅਤੇ ਉਹ ਫਿਲਮ ਰਾਈਟਰਜ਼ ਐਸੋਸੀਏਸ਼ਨ ਮੁੰਬਈ ਦਾ ਮੈਂਬਰ ਵੀ ਹੈ। ਪਰਮਜੀਤ ਸਿੰਘ ਕੱਟੂ ਪਰਵਾਸ ਦੇ ਵਿਸ਼ੇ ਬਾਰੇ ਲਗਾਤਾਰ ਖੋਜ ਕਰਦਾ ਰਿਹਾ ਹੈ। ਅੱਜ ਕੱਲ੍ਹ ਪਰਮਜੀਤ ਪੁਣਛ ਦੇ ਰਖਵਾਲੇ ਵਜੋਂ ਜਾਣੇ ਜਾਂਦੇ ਸੂਰਬੀਰ ਯੋਧੇ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀ ਜੀਵਨੀ 'ਤੇ ਡਾਕੂਮੈਂਟਰੀ ਫਿਲਮ 'ਦ ਸੇਵੀਅਰ' (The Savior) ਦਾ ਨਿਰਦੇਸ਼ਨ ਕਰ ਰਿਹਾ ਹੈ।

ਇਸ ਫਿਲਮ ਦਾ ਸਿਨਮੈਟੋਗ੍ਰਾਫਰ ਗੁਰਪ੍ਰੀਤ ਚੀਮਾ ਮੁੰਬਈ ਵਿਖੇ ਕਾਰਜਸ਼ੀਲ ਹੈ, ਪਿਛਲੇ ਸਮੇਂ ਵਿਚ ਉਹ ਜਰਮਨੀ ਵਿਚ ਦੋ ਫਿਲਮਾਂ ਦੀ ਸਿਨਮੈਟੋਗ੍ਰਾਫੀ ਟੀਮ ਦਾ ਮੈਂਬਰ ਰਿਹਾ ਹੈ। ਫਿਲਮ ਦਾ ਸਾਊਂਡ ਤੇ ਸੰਗੀਤ ਪੰਜਾਬੀ

## ਮਨੋਰੰਜਨ ਜਗਤ ਦਾ ਸਥਾਪਿਤ ਨਾਂ ਹੈ ਰਾਣਾ ਆਹਲੂਵਾਲੀਆ

ਪੰਜਾਬੀ ਮਨੋਰੰਜਨ ਜਗਤ ਦੀਆਂ ਮਾਣਯੋਗ ਸ਼ਖਸੀਅਤਾਂ ਵਿਚ ਸ਼ਾਮਲ ਰਾਣਾ ਆਹਲੂਵਾਲੀਆ ਅਦਾਕਾਰੀ ਦੇ ਨਾਲ ਨਾਲ ਪਰਦੇ ਪਿੱਛੇ ਰਹਿ ਕੇ ਪੰਜਾਬੀ ਸੰਗੀਤ ਅਤੇ ਸਿਨੇਮਾ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਵਾਲਾ ਸ਼ਖਸ ਹੈ। ਜਲੰਧਰ ਸ਼ਹਿਰ ਦਾ ਜੰਮਪਲ ਅਤੇ ਕਰੀਬ 25 ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਰਾਣਾ ਆਹਲੂਵਾਲੀਆ ਵਿਦੇਸ਼ੀ ਧਰਤੀ 'ਤੇ ਪੰਜਾਬੀ ਸੱਭਿਆਚਾਰ ਤੇ ਵੰਨਗੀਆਂ ਨੂੰ ਸਾਂਭਣ ਦੇ ਨਾਲ ਨਾਲ ਪੰਜਾਬੀ ਸੰਗੀਤ ਅਤੇ ਸਿਨੇਮਾ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾ ਰਿਹਾ ਹੈ। ਉਹ ਇਸ ਵੇਲੇ ਕੈਨੇਡਾ ਵਿਚ ਜਿਥੇ ਭੰਗੜੇ ਦੀ ਪ੍ਰਫੁੱਲਤਾ ਲਈ ਯਤਨਸ਼ੀਲ ਹੈ, ਉਥੇ ਉਹ ਸਮੇਂ ਸਮੇਂ ਕੈਨੇਡਾ ਵਿਚ ਸੱਭਿਆਚਾਰਕ ਮੇਲੇ ਕਰਾ ਕੇ ਪੰਜਾਬੀ ਗਾਇਕਾਂ ਦੇ ਸ਼ੋਅ ਵੀ ਕਰਵਾਉਂਦਾ ਰਹਿੰਦਾ ਹੈ। ਅਦਾਕਾਰ, ਨਿਰਮਾਤਾ ਅਤੇ ਪੰਜਾਬੀ ਸੰਗੀਤ ਦਾ ਇਹ ਪ੍ਰੋਮੋਟਰ ਛੇਤੀ ਹੀ ਪੰਜਾਬੀ ਫਿਲਮ 'ਗੁਰਮੁਖ' ਜ਼ਰੀਏ ਬਤੌਰ ਅਦਾਕਾਰ ਦਰਸ਼ਕਾਂ 'ਤੇ ਆਪਣੀ ਅਦਾਕਾਰੀ ਦੀ ਛਾਪ ਛੱਡੇਗਾ।



ਰਾਣਾ ਆਹਲੂਵਾਲੀਆ ਦੱਸਦਾ ਹੈ ਕਿ ਰੋਜ਼ੀ ਰੋਟੀ ਖਾਤਰ ਉਹ ਵਿਦੇਸ਼ ਗਿਆ ਸੀ। ਉਸ ਅੰਦਰਲੇ ਕਲਾਕਾਰ ਨੇ ਉਸ ਨੂੰ ਟਿਕਣ ਨਹੀਂ ਦਿੱਤਾ। ਉਸ ਨੇ ਰੁਜ਼ਗਾਰ ਦੇ ਨਾਲ ਨਾਲ ਹੌਲੀ ਹੌਲੀ ਮਨੋਰੰਜਨ ਜਗਤ ਨਾਲ ਜੁੜਨ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ। ਸ਼ੁਰੂ ਵਿਚ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਣਜੀਤ ਬਾਵਾ, ਮਾਸਟਰ ਸਲੀਮ, ਗਗਨ ਕੋਕਰੀ, ਬੱਬੂ ਮਾਨ ਅਤੇ ਮਨਕਿਰਤ ਔਲਖ ਸਮੇਤ ਦਰਜਨਾਂ ਹੋਰ ਗਾਇਕਾਂ ਦੇ ਸ਼ੋਅ ਕਰਵਾਏ, ਜੋ ਸਫਲ ਰਹੇ। ਇਨ੍ਹਾਂ ਸ਼ੋਆਂ ਤੋਂ ਮਿਲੀ ਹੱਲਾਸ਼ੇਰੀ ਪਿੱਛੋਂ ਉਹ ਪੱਕੇ ਤੌਰ 'ਤੇ ਇਸ ਪਾਸੇ ਜੁੜ ਗਿਆ। ਉਹ ਪਿਛਲੇ ਕਈ ਸਾਲਾਂ ਤੋਂ ਉਥੇ ਭੰਗੜਾ ਅਕੈਡਮੀ ਵੀ ਚਲਾ ਰਿਹਾ ਹੈ, ਜਿਸ ਵਿਚ ਉਹ ਪੰਜਾਬੀਆਂ ਦੇ ਨਾਲ ਨਾਲ ਗੋਰਿਆਂ ਦੇ ਬੱਚਿਆਂ ਨੂੰ ਭੰਗੜਾ ਸਿਖਾਉਂਦਾ ਹੈ।

ਰਾਣੇ ਮੁਤਾਬਕ ਉਸ ਦੀ ਰੀਝ ਬਤੌਰ ਅਦਾਕਾਰ ਪਰਦੇ 'ਤੇ ਨਜ਼ਰ ਆਉਣ ਦੀ ਵੀ ਸੀ, ਜੋ ਪੂਰੀ ਹੋ ਰਹੀ ਹੈ। ਕਈ ਕੈਨੇਡੀਅਨ ਫਿਲਮਾਂ ਵਿਚ ਕੰਮ ਕਰਨ ਤੋਂ ਇਲਾਵਾ ਉਹ ਬਾਲੀਵੁੱਡ ਦੀ ਨਾਮੀ ਨਿਰਦੇਸ਼ਕਾ ਦੀਪ ਮਹਿਤਾ ਦੇ ਸਹਾਇਕ ਵਜੋਂ ਵੀ ਕੰਮ ਕਰ ਚੁਕਾ ਹੈ। ਉਸ ਨੇ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੂੰ ਲੈ ਕੇ ਬਤੌਰ ਨਿਰਮਾਤਾ ਪੰਜਾਬੀ ਫਿਲਮ 'ਬਣਜਾਰਾ' ਦਾ ਨਿਰਮਾਣ ਵੀ ਕੀਤਾ। ਇਸ ਫਿਲਮ ਵਿਚ ਉਸ ਨੇ ਇਕ ਭ੍ਰਿਸ਼ਟ ਪੁਲਿਸ ਅਫਸਰ ਦੀ ਭੂਮਿਕਾ ਵੀ ਨਿਭਾਈ, ਜੋ ਦਰਸ਼ਕਾਂ ਨੂੰ ਪਸੰਦ ਆਈ।

ਨਾਮੀ ਲੇਖਕ ਅਤੇ ਨਿਰਦੇਸ਼ਕ ਡਾ. ਪਾਲੀ ਭੁਪਿੰਦਰ ਸਿੰਘ ਦੀ ਪੰਜਾਬੀ ਫਿਲਮ 'ਗੁਰਮੁਖ' ਵਿਚ ਉਹ ਜਿਥੇ ਇਕ ਰਸੂਖਦਾਰ ਖਲਨਾਇਕ ਦੀ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ, ਉਥੇ ਉਹ ਇਸ ਫਿਲਮ ਦਾ ਨਿਰਮਾਤਾ ਵੀ ਹੈ। ਰਾਣੇ ਮੁਤਾਬਕ ਇਹ ਫਿਲਮ ਉਸ ਨੂੰ ਪੰਜਾਬੀ ਸਿਨੇਮਾ 'ਚ ਬਤੌਰ ਅਦਾਕਾਰ ਵਜੋਂ ਚੋਖੀ ਪਛਾਣ ਦਿਵਾਏਗੀ। ਉਹ ਅਦਾਕਾਰੀ ਦੇ ਨਾਲ ਨਾਲ ਪੰਜਾਬੀ ਸਿਨੇਮਾ ਦੀ ਤਰੱਕੀ 'ਚ ਵੱਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ, ਜਿਸ ਲਈ ਉਹ ਲਗਾਤਾਰ ਸਰਗਰਮ ਹੈ।

-ਅਕਸ ਮਹਿਰਾਜ, ਫੋਨ: 91-94788-84200



ਵੱਡੀ ਪ੍ਰਾਪਤੀ ਇਹ ਵੀ ਹੈ ਕਿ ਇਸ ਨੂੰ ਸ਼ਾਰਟ ਫਿਲਮਾਂ ਦੇ ਖੇਤਰ ਵਿਚ ਸਭ ਤੋਂ ਪ੍ਰਮੁੱਖ ਡਿਸਟਰੀਬਿਊਟਰ ਗਰੁੱਪ 'ਪਾਕੋਟ ਫਿਲਮਜ਼' ਵਲੋਂ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ।

ਸਾਡੇ ਸੱਤ ਮਿੰਟਾਂ ਦੀ ਇਸ ਫਿਲਮ ਵਿਚ ਕੋਈ ਭਾਇਲਾਗ ਨਹੀਂ, ਪਰ ਸੰਗੀਤ ਦੀ ਵਰਤੋਂ ਹੁੰਦੀ ਹੈ। ਪਰਮਜੀਤ ਸਿੰਘ ਕੱਟੂ ਦਾ ਕਹਿਣਾ

ਦਾ ਹੈ, ਭਾਸ਼ਾ ਦਾ ਹੈ, ਪਰੰਪਰਾ ਦਾ ਹੈ, ਸਮੇਂ, ਸਥਾਨ ਤੇ ਸਥਿਤੀਆਂ ਦਾ ਹੈ, ਧਰਤੀ ਦਾ ਪਰਵਾਸ ਹੈ ਤੇ ਰੰਗਾਂ ਦਾ ਵੀ। ਇਹ ਫਿਲਮ ਭਾਵੇਂ ਪੰਜਾਬ ਨਾਲ ਸਬੰਧਤ ਵਿਸ਼ੇ ਬਾਰੇ ਹੈ ਪਰ ਸਾਈਲੈਂਟ ਹੋਣ ਕਰਕੇ ਇਹ ਕੌਮਾਂਤਰੀ ਪੱਧਰ 'ਤੇ ਸੰਚਾਰ ਕਰਨ ਦੇ ਸਮਰੱਥ ਹੈ।

ਫਿਲਮ ਦੀ ਟੀਮ ਆਪਣੇ ਆਪ ਵਿਚ ਪੰਜਾਬ ਦੇ ਇਸ ਵੇਲੇ ਕਾਰਜਸ਼ੀਲ ਮਾਹਿਰ ਕਲਾਕਾਰਾਂ

ਫਿਲਮ ਜਗਤ ਦੇ ਨਾਮੀ ਸਾਊਂਡ ਡਿਜ਼ਾਈਨਰ ਦੀਪ ਬਾਵਾ ਨੇ ਦਿੱਤਾ ਹੈ ਤੇ ਇਸ ਦਾ ਰੰਗਸਾਜ਼ ਮਕਬੂਲ ਆਡੀਟਰ ਤੇ ਕਲਰਿਸਟ ਇੰਦਰ ਰਟੋਲ ਹੈ। ਫਿਲਮ ਦਾ ਮੁੱਖ ਅਦਾਕਾਰ ਫਿਲਮ ਜਗਤ ਤੇ ਬੀਏਟਰ ਦਾ ਹੰਢਿਆ ਅਦਾਕਾਰ ਲੱਖਾ ਲਹਿਰੀ ਹੈ। ਫਿਲਮ ਦਾ ਨਿਰਮਾਤਾ ਉਦਮੀ ਨੌਜਵਾਨ ਜਸਵਿੰਦਰ ਸਿੰਘ ਢਿੱਲੋਂ ਹੈ ਤੇ ਸਹਿ-ਨਿਰਮਾਤਾ ਗੁਰਮੇਲ ਸਿੰਘ ਕੱਟੂ ਹੈ।

# Indianapolis, Indiana ਵਿਚ ਬਣਾਓ ਆਪਣੇ ਸੁਪਨਿਆਂ ਦਾ ਘਰ

**One of the Fastest Growing City in America and Best School System...**



**Manjit Singh Nagra**

Realtor/Broker

**Cell: 317-750-1900**

6979 Hillside Court  
Indianapolis, Indiana 46250

- ਨਵੇਂ ਨਕੋਰ ਘਰਾਂ ਦੀ ਕੀਮਤ \$200,000 ਤੋਂ ਸ਼ੁਰੂ ਹੁੰਦੀ ਹੈ
- 1500 ਵਰਗ ਗਜ ਤੋਂ 5000 ਵਰਗ ਗਜ ਦੇ ਘਰ
- 4-6 ਬੈਡ ਰੂਮ, 3-4 ਬਾਥ ਰੂਮ
- ਬੱਚਿਆਂ ਦੀ ਪੜ੍ਹਾਈ ਲਈ ਬੜੇ ਵਧੀਆ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ
- ਬਹੁਤ ਹੀ ਘੱਟ ਪ੍ਰਾਪਰਟੀ ਟੈਕਸ ਅਤੇ ਘਰਾਂ ਦੀ ਇੰਸ਼ੋਰੈਂਸ ਸਸਤੀ

ਅਸੀਂ ਘਰਾਂ ਅਤੇ ਬਿਜਨਸ ਲਈ ਹਰ ਤਰ੍ਹਾਂ ਦੇ ਲੋਨ ਕਰਦੇ ਹਾਂ, ਮਨਜ਼ੂਰੀ (Approval) ਉਸੇ ਦਿਨ



**Gurdeep (Garry) Chhokar**

Realtor/Broker

**Cell: 317-500-1247**



**We do all type of Home and Commercial Loan. Same day loan approval...**

# US Business Brokers Inc.

American Financing Group LLC

101 W 22nd St, Suite 111, Lombard, IL 60148  
23280 Pacific Highway South, Suite 307, Kent, WA 98032

## Financing - Loans

- We do all kinds of SBA & Conventional loans.
- We are specialized in Gas Stations, Liquor Stores, Hotels, Convenience Stores, Motels, Apartment Buildings, Strip Plazas, Commercial Buildings, Food Franchise.
- Purchase/Refinance
- Lowest Rates (With or Without Real Estate)
- Best Possible Mortgage Solutions For You...



Contact us Buy or Sell business

**AJ Sandhu (MBA)**

Managing Broker/Realtor/Consultant  
Licensed in IL, IN, WA

**916-995-0783 (Cell)**

**425-529-6283 (Cell)**

630-206-2467 (Fax)

www.ubbchicago.com aj@ubbchicago.com

**Contact us for any Financing Need Nationwide.**

- FAST APPROVAL • QUICK CLOSINGS • SBA 504 & 7A
- CONVENTIONAL LOANS • HOTELS, MOTELS
- GAS STATIONS, TRUCK STOPS • INDUSTRIAL CLIENT
- SUBWAY, DUNKIN DONUTS
- LIQUOR STORES, C-STORES, CAR WASH